



---

**ਪ੍ਰਕਾਸ਼ਕ :**  
**ਸੰਤ ਜੋਧ ਸਿੰਘ**  
ਨਿਰਮਲ ਆਸਰਮ  
ਰਿਸ਼ੀਕੇਸ਼।

- ❑ ਸਭ ਹੱਕ ਪ੍ਰਕਾਸ਼ਕ ਦੇ ਰਾਖਵੇਂ ਹਨ।
- ❑ ਪਹਿਲੀ ਵਾਰ 1000 ਪ੍ਰਤੀਆਂ - 1 ਮਾਰਚ, 2012
- ❑ ਭੇਟਾ - ਵਿਚਾਰ ਅਤੇ ਅਮਲ

---

**ਮੁਦਰਕ :**  
ਅਨੀਸ ਆਫਸੈਟ ਪ੍ਰੈਸ  
ਨਵੀਂ ਦਿੱਲੀ।

## ਤਤਕਰਾ

---

<input type="checkbox"/> ਗ੍ਰੰਥ 'ਅਮਰ ਵਸਤੂ'	ਬਾਰੇ
<input type="checkbox"/> ਭੂਮਿਕਾ	(vii)
1. ਵੈਰਾਗਯ ਪ੍ਰਕਰਣ	1-6
ਵਿਜੋਗੀ ਦਾ ਵੈਰਾਗ ਤੇ ਪੀਤਮ ਦੀ ਪਾਪਤੀ ਲਈ ਤੜਪ	2
2. ਗੁਰੂ ਮਿਲਾਪ ਪ੍ਰਕਰਣ	7-18
ਸਤਿਗੁਰੂ ਦੀ ਖੋਜ ਵਿੱਚ ਕਠਨਾਈ	7
ਸੁੱਭ ਕਰਮਾਂ ਦ੍ਵਾਰਾ ਸਤਿਗੁਰੂ ਦੀ ਪਾਪਤੀ	14
ਆਤਮ ਪਾਪਤੀ ਸਤਿਗੁਰੂ ਦ੍ਵਾਰਾ ਹੀ ਹੁੰਦੀ ਹੈ	15
3. ਸਤਿਜ ਉਪਦੇਸ਼ ਪ੍ਰਕਰਣ	19-42
ਦੇਹ ਆਦਿ ਪ੍ਰੰਚ ਤੇ ਦੇਹ ਦੀ ਹਰਕਤ ਕਰਾਉਣ ਵਾਲੀ ਸੱਤਾ ਦੇ ਬਾਰੇ ਪ੍ਰਸ਼ਨ	19
ਮਹਾਂਵਾਕ	22
ਵਿਜੋਗੀ ਦੀ ਘਬਰਾ ਕੇ ਪਾਰਥਨਾ	22
ਦੇਹ ਅੰਦਰ ਆਤਮ ਜੱਤੀ	22
ਦੇਹ ਹੀ ਆਤਮਾ ਹੈ (ਸੰਕਾ)	26
ਮਨ ਹੀ ਆਤਮਾ ਹੈ (ਸੰਕਾ)	28
ਆਤਮਾ ਦੇ ਦੇਹ ਵਿੱਚ ਆਉਣ ਤੇ ਜਾਣ ਬਾਰੇ ਪ੍ਰਸ਼ਨ	30
ਮੋਹ ਤੇ ਪ੍ਰੇਮ	33
ਦੈਵੀ-ਸੰਪਤੀ	35
ਪੜ੍ਹੂ-ਪ੍ਰੰਮੀਆਂ ਦੀ ਤੜਪ	38
4. ਨਿਰਵਿਕਾਰ ਆਤਮ ਪ੍ਰਕਰਣ	43-192
ਅਨ੍ਧ ਵਗਤੀਰੇਕ ਯੁਕਤੀ ਦ੍ਵਾਰਾ ਜਾਗਿਤ ਅਗਿਦ ਅਵਸਥਾਂ ਅਸੱਤ	
ਤੇ ਆਤਮਾ ਸੱਤ ਦੀ ਸਿੱਧੀ	44
ਜਾਗਿਤ ਤੇ ਸੁਪਨ ਦੀ ਸਮਾਨਤਾ	45
ਕਾਰਣ ਕਾਰਜ ਦੀ ਅਸਿੱਧੀ	54
ਹਰ ਰੂਪ ਵਿੱਚ ਤੂੰ	57
ਆਤਮਾ ਰੂਪ ਸੁਰਜ ਵਿੱਚ ਅਵਿੱਦਜਾ ਰੂਪ ਰਾਤ੍ਰੀ ਦਾ ਅਭਾਵ	59
ਮਨ ਨਾਲ ਆਖਰੀ ਫੈਸਲਾ	60
ਉਪੇਖ ਦੀ ਪਾਪਤੀ ਬਾਅਦ ਉਪਾਇਆਂ ਦੀ ਨਿਸ਼ਫਲਤਾ	63
ਮਨ ਨੂੰ ਵੱਸ ਕਰਨ ਦੇ ਚਾਰ (4) ਉਪਾਇ	64
ਮਨ ਆਤਮ ਸ਼ੁਰੂਪ ਹੀ ਹੈ	67
ਦੇਹ ਰਹਿਤ ਸਤਿਗੁਰੂ	74
ਅਦੈਤ ਚਿੰਤਨ	85

ਦੋ ਵਿੱਦਿਆਂ-ਅਪਰਾ ਤੇ ਪਰਾ	92
ਸਤਿਗੁਰੂ ਦੀ ਕਸਵੱਟੀ	98
ਇੰਦ੍ਰੀਆਂ ਦਾ ਸੰਜਮ	101
ਪ੍ਰੀਤਮ ਆਤਮਾ ਲਈ ਹੀ ਸਭ ਕੁੱਝ ਪਿਆਰਾ ਲਗਦਾ ਹੈ	104
ਨਿਰਮਾਣਤਾ ਆਦਿ ਸਾਧਨ	116
ਕਾਮਨਾਵਾਂ ਦਾ ਅਭਾਵ ਤੇ ਪਰਮ-ਗਤੀ	118
ਨਿਸ਼ਕਿਧ ਆਤਮਾ ਦੇ ਬੋਧ ਵਾਲੇ ਦੀ ਨਿਸ਼ਕੁਤੱਜਤਾ	121
ਕਰਮ ਤੇ ਅਕਰਮ	127
ਕਰਤੱਵਯ ਤੇ ਅਕਰਤੱਵਯ ਦੀ ਵੰਡ	134
<b>ਮੁਕਤੀ ਦਾ ਸੂਰਪ</b>	143
ਕਾਮਨਾ ਅਨੁਸਾਰ ਅੱਛੀ ਸੁਗੀ ਗਤੀ ਤੇ ਨਿਸ਼ਕਾਮ ਬਹਮਵੇਤਾ ਦੀ ਮੁਕਤੀ	146
ਗਿਆਨਵਾਨ ਦੀ ਨਿਸਚਿੰਤਤ-ਨਿਰਭੈ ਇਸਥਿਤੀ	157
ਨੇਤਿ ਨੇਤਿ ਨਿਰਦੇਸ਼ ਦ੍ਵਾਰਾ ਪ੍ਰਕਾਸ਼ਿਤ ਹੋਣ ਵਾਲਾ ਨਿਰਭੈ ਆਤਮਾ ਬਹਮ	161
ਸੁਭਾਵਕ ਸ਼ਾਂਤ ਪਦ ਤੇ ਜੀਵਨ ਮੁਕਤ ਦੇ ਲੱਛਣ	167
ਸੰਸਾਰ ਵਿਪਰੰਜੇ ਦੇ ਨਾਸ਼ ਲਈ ਦਿੜ੍ਹ ਆਤਮ ਅਭਿਆਸ	174
ਜੋਗੀ ਦੇ ਚਿੱਤ ਦੀਆਂ ਸੱਤ (7) ਭੂਮਿਕਾਂ	180
ਅਲੋਕਿਕ ਮਸਤੀ	185
ਵਿਜੋਗੀ ਦਾ ਅਨੁਭਵ	189
<b>੫. ਭਗਤੀ ਪ੍ਰਕਰਣ</b>	<b>193-260</b>
ਬਿਰਹ	194
ਪੜ੍ਹੁ ਹੁਕਮ ਅੰਦਰ ਸਭ ਜੀਵਾਂ ਦੀ ਹਰਕਤ	199
ਪੜ੍ਹੁ ਸ਼ਰਣ	203
ਉੱਦਮ ਅਤੇ ਪੜ੍ਹੁ ਸ਼ਰਣ	206
ਸ਼ਰਨ ਗੁਹਣ ਕਰ ਚੁੱਕੇ ਭਗਤ ਦੀ ਨਿਸ਼ਕੁਤੱਜਤਾ	225
ਚੇਤਾਵਨੀ	228
ਅਲੋਕਿਕ ਰੰਗ	230
ਸੁੱਭ ਅਸੁੱਭ ਇੱਛਾ	233
ਸੇਵਕ ਤੇ ਸਾਤਿਗੁਰੂ	235
ਦੁਰਭਾਗੇ ਜੀਵ ਦੀ ਦੁਰਗਤੀ	237
ਗੋਵਿੰਦ ਦਿਸ਼ਟੀ	238
ਪੇਮੀ ਦੀ ਪੜ੍ਹੁ ਨਾਲ ਅਭੇਦਤਾ	241
ਕਲਪਿਤ ਵਸਤੂ ਅਧਿਸਥਾਨ ਸੂਰਪ ਹੀ ਹੈ	252
ਦੇਹ ਦੇ ਹੁੰਦੇ ਵਿਦੇਹ ਅਵਸਥਾ	257
ਪਰਮ ਸ਼ਾਂਤੀ	258
<b>□ ਗ੍ਰੰਥ ਦੇ ਕਰਤਾ ਦੀ ਸਫਲ ਜੀਵਨ ਯਾਤਰਾ</b>	<b>261</b>

ਪੜ੍ਹ !

ਲਓ ! ਇਹ ਆਪ ਦੀ ਰਚਨਾ  
ਆਪ ਦੇ ਹੀ ਅਰਪਣ ਹੈ।

- ਹਰੀ

## \* ਬੇਨਤੀ \*

ਮੇਰੇ ਪੂਜਨ ਮਹਾਰਾਜ ਜੀ ਦੇ ਆਪਣੀ ਮੌਜ ਵਿੱਚ  
 ਲਿਖੇ ਹੋਏ ਲੇਖਾਂ ਨੂੰ ਦੇਖ ਕੇ ਮਨ ਪ੍ਰਗਟ ਕਰਨ ਤੋਂ ਰੁਕ ਨਾ ਸਕਿਆ  
 ਕਿਉਂਕਿ ਭਗਤੀ ਅਤੇ ਗਿਆਨ ਮਾਰਗ ਦਾ ਨਚੋੜ ਹਨ।  
 ਬੇਸ਼ੱਕ ਆਪ ਜੀ ਦਾ ਇਨ੍ਹਾਂ ਨੂੰ ਛਾਪਣ ਬਾਰੇ ਕੋਈ ਖਿਆਲ ਨਹੀਂ ਸੀ  
 ਪਰ ਅਨੁਭਵੀ ਬਚਨਾਂ ਨੂੰ ਸਮਝ ਕੇ ਜਦ  
 ਇਹ ਮਨ ਸ਼ਾਂਤ ਹੋ ਗਿਆ ਹੈ ਤਾਂ  
 ਹੋਰ ਸੱਜਣ ਜੋ ਕਿ ਆਤਮ-ਦਰਸ਼ਨ ਲਈ ਤੜਪ ਰਹੇ ਹਨ,  
 ਅਸ਼ਾਂਤ ਕਿਉਂ ਰਹਿਣ? ਇਸ ਆਸੇ ਨੂੰ ਲੈ ਕੇ  
 ਆਤਮ-ਅਭਿਲਾਸੀਆਂ ਦੇ ਪਵਿੱਤ੍ਰ ਹੱਥਾਂ ਵਿੱਚ  
 ‘ਅਮਰ ਵਸਤੂ’ ਪੁਜਾਈ ਹੈ।  
 ਇਹ ਗਿਆਨਵਾਨਾਂ ਦੇ ਬਚਨਾਂ ਦਾ ਸੰਗ੍ਰਹਿ ਹੈ,  
 ਇਸ ਲਈ ਵਿਸ਼ੇ ਅਤੀ ਸੂਖਮ ਹੈ। ਪ੍ਰੇਮੀ ਜਨ ਸੰਸਾਰੀ ਖਿਆਲਾਂ  
 ਨੂੰ ਰੋਕ ਕੇ ਵਿਚਾਰ ਕਰਨ ਤਾਂ ਜੋ ਬੁੱਧੀ ਅਲੌਕਿਕ ਰੰਗ  
 ਨਾਲ ਛੇਤੀ ਰੰਗੀ ਜਾਵੇ। ਇਹੀ ਮੇਰੇ ਇਸ ਯਤਨ ਦਾ ਭਾਵ ਹੈ  
 ਅਤੇ ਏਸੇ ਵਿੱਚ ਹੀ ਮੇਰੀ ਪੂਰਨ ਸਫਲਤਾ ਹੈ।

- ਡਾ. ਸੁਰਜੀਤ ਸਿੰਘ  
 (ਪੂਰਬ ਪ੍ਰਕਾਸ਼ਕ)

46, ਹਗੀ ਨਿਵਾਸ  
 ਰਣਜੀਤ ਰੋਡ  
 ਜਲੰਧਰ ਛਾਊਣੀ (ਪੰਜਾਬ)

## ਗ੍ਰੰਥ 'ਅਮਰ ਵਸਤੂ' ਬਾਰੇ

ਦਾਸ ਨੂੰ ਗੁਰਬਾਣੀ ਪੜ੍ਹਨ ਅਤੇ ਸੁਣਨ ਦੀ ਲਗਨ ਤਾਂ ਮੇਰੇ ਪੂਜਨੀਕ ਵਿੱਦਿਆ-ਦਾਤਾ ਗੁਰੂਦੇਵ ਨਿਰਮਲੇ ਮਹਾਪੁਰਖ, ਪੂਜਨੀਕ ਸ੍ਰੀਮਾਨ ਸੰਤ ਬਾਬਾ ਗੋਪਾਲ ਸਿੰਘ ਜੀ ਨੇ, ਬਚਪਨ ਤੋਂ ਹੀ ਲਾ ਦਿੱਤੀ ਸੀ।

**ਗੁਰਮੰਤ੍ਰਾ ਚਿਤਾਰ ਨਾਨਕ ਦੁਖ ਨ ਥੀਵਹੀ॥**

ਗੁਰਬਾਣੀ ਦੇ ਫੁਰਮਾਨ ਅਨੁਸਾਰ ਗੁਰਮੰਤ੍ਰ ਦੇ ਜਾਪ ਅਤੇ ਨਾਮ ਅਭਿਆਸ ਦੀ ਮਹਿਮਾ ਦੱਸ ਕੇ, ਇਹ ਨਿਸਚਾ ਵੀ ਪ੍ਰੱਕਕ ਕਰਾ ਦਿੱਤਾ ਸੀ ਕਿ-

**ਨਾਮ ਬਿਨਾ ਸਭਿ ਕੁਝੁ ਗਾਲੀ ਹੋਛੀਆ॥**

ਪੰਡੂ ਜਦੋਂ 27 ਕੁ ਸਾਲ ਦੀ ਉਮਰ ਸੀ ਤਾਂ ਆਤਮਿਕ ਗਿਆਨ ਦੀ ਪਿਆਸ ਬ੍ਰਹਮਿਗਿਆਨੀ ਸ੍ਰੀਮਾਨ ਸੰਤ ਬਾਬਾ ਨਿੱਕਾ ਸਿੰਘ ਜੀ 'ਵਿਰੱਕਤ' ਮਹਾਰਾਜ਼ ਜੀ ਨੇ ਜਾਗ੍ਰਤ (ਉਜਾਗਰ) ਕੀਤੀ। ਆਪ ਜੀ ਨੇ ਗੁਰਬਾਣੀ ਪਾਠ ਦੇ ਨਾਲ-ਨਾਲ ਜਿੱਥੇ ਅਰਥ ਬੁੱਧੀ ਬਖਸ਼ੀ, ਉੱਥੋਂ ਹੀ ਵੇਦਾਂਤ ਸ਼ਾਸਤ੍ਰ ਦੇ ਸਰਲ ਗ੍ਰੰਥਾਂ ਦਾ ਅਧਿਐਨ ਕਰਨ, ਸਿਆਣੇ ਸਤਿਸੰਗੀ ਪੁਰਸ਼ਾਂ ਨਾਲ ਬੈਠਕੇ ਚਰਚਾ ਕਰਨ, ਸੁਣਨ ਅਤੇ ਸਮਝਣ ਲਈ ਪ੍ਰੇਰਣਾ ਕੀਤੀ। ਸਮੇਂ-ਸਮੇਂ ਆਪ ਜੀ ਅਤਿਅੰਤ ਬਖਸ਼ਿਸ਼ ਕਰਕੇ, ਇਸ ਮਨ-ਬੁੱਧੀ ਦੇ ਸੰਸੇ ਵੀ ਦੂਰ ਕਰਦੇ ਰਹੇ। 'ਵਿਰੱਕਤ' ਮਹਾਰਾਜ਼ ਜੀ ਗੁਰਬਾਣੀ ਦੇ ਹੁਕਮਨਾਮੇ ਦੀ ਕਥਾ\* ਕਰਿਆ ਕਰਦੇ ਸਨ। ਉਨ੍ਹਾਂ ਦੀ ਕਿਪਾ ਅਤੇ ਰਹਿਮਤ ਸਦਕਾ ਕਈ ਵਾਰ ਦਾਸ ਨੂੰ ਉਨ੍ਹਾਂ ਦੇ ਕਥਾ ਕਰਨ ਸਮੇਂ ਸ੍ਰੀ ਮੁਖਵਾਕ ਪੜ੍ਹਨ ਦਾ ਸੁਭਾਗ ਵੀ ਪ੍ਰਾਪਤ ਹੁੰਦਾ ਰਿਹਾ। ਪਹਿਲਾਂ ਪਹਿਲ ਤਾਂ ਉਨ੍ਹਾਂ ਦੀ ਕਥਾ ਘੱਟ ਹੀ ਸਮਝ ਆਉਂਦੀ ਸੀ ਪੰਡੂ ਜਦੋਂ ਤੋਂ ਆਪ ਜੀ ਨੇ ਕੁੱਝ ਕੁ ਵੇਦਾਂਤ ਸ਼ਾਸਤ੍ਰ ਦੇ ਗ੍ਰੰਥਾਂ ਦੀ ਪ੍ਰਕਿਆ ਅਤੇ ਗੁਰਬਾਣੀ ਦੇ ਗੁਹਜ਼ ਅਰਥ ਸਮਝਣ ਦੀ ਬੁੱਧੀ ਬਖਸ਼ੀ ਤਾਂ ਉਹ ਅਲੋਕਿਕ ਕਥਾ ਸੁਵਣ ਕਰਕੇ, ਇਹ ਮਨ ਆਤਮਿਕ-ਰਸ ਬਿਭੇਰ ਰਹਿਣ ਲੱਗ ਪਿਆ ਸੀ।

ਸੰਨ 1976 ਈ. ਵਿੱਚ ਗੁਰੂਦੇਵ ਸ੍ਰੀਮਾਨ ਸੰਤ ਬਾਬਾ ਗੋਪਾਲ ਸਿੰਘ ਜੀ ਦੇ ਬ੍ਰਹਮਲੀਨ ਹੋ ਜਾਣ ਉਪੰਤ ਦਾਸ ਦਾ ਮਨ ਸੰਸਾਰ ਤੋਂ ਉਪਰਾਮ ਰਹਿਣ ਲੱਗ ਪਿਆ। ਜਾਣੀ-ਜਾਣ ਸਤਿਗੁਰੂ ਸੰਤ ਬਾਬਾ ਨਿੱਕਾ ਸਿੰਘ ਜੀ 'ਵਿਰੱਕਤ' ਮਹਾਰਾਜ਼ ਜੀ ਨੇ

\* 'ਵਿਰੱਕਤ' ਮਹਾਰਾਜ਼ ਜੀ ਦੀਆਂ ਇਨ੍ਹਾਂ ਕਥਾਵਾਂ ਦਾ ਸੰਗਰਿਹ 'ਸਹਜ ਕਥਾ' ਨਾਮਕ ਪੁਸਤਕ 4 ਭਾਗਾਂ 'ਚ ਉਪਲਬਦ ਹੈ ਜੋ ਕਿ ਨਿਰਮਲ ਆਸਰਮ, ਰਿਸ਼ੀਕੋਸ਼ ਤੋਂ ਹਰ ਸਮੇਂ ਭੇਟਾ ਰਹਿਤ ਪ੍ਰਾਪਤ ਕੀਤਾ ਜਾ ਸਕਦਾ ਹੈ।

ਇਸ ਉਪਰਾਮਤਾ ਅਤੇ ਉਦਾਸੀਨਤਾ ਦੀ ਹਾਲਤ ਨੂੰ ਦੇਖਦੇ ਹੋਏ, ਇੱਕ ਦਿਨ ਨਿਰਮਲ ਕੁਟੀਆ, ਕਰਨਾਲ ਵਿਖੇ ਇੱਕ ਪੇਸ਼ੀ ਨੂੰ ਹੁਕਮ ਕੀਤਾ ਕਿ “ਭਾਈ! ਉਹ ਪੰਜਾਬੀ ਦਾ ਗੰਬਥ ਜਿਹੜਾ ਪਿਛਲੇ ਹਫ਼ਤੇ ਪੜ੍ਹਿਆ ਸੀ, ਉਹ ਲਿਆ ਕੇ ਇਹਨੂੰ (ਮੈਨੂੰ) ਦੇ ਦੇ।” ਅਗਲੇ ਦਿਨ ਸਵੇਰੇ ਹੀ ਉਹ ਗੰਬਥ ਪੂਜਾ ਮਹਾਰਾਜ ਜੀ ਨੇ ਦਾਸ ਨੂੰ ਬਖਸ਼ਿਸ਼ ਕੀਤਾ ਅਤੇ ਫੁਰਮਾਇਆ “ਲੈ ਭਾਈ! ਇਸ ਪੋਥੀ ਨੂੰ ਚੰਗੀ ਤਰ੍ਹਾਂ ਵਿਚਾਰ ਪੂਰਬਕ ਸਮਝਕੇ ਪੜ੍ਹੋ। ਅਤੇ ਵਾਰ-ਵਾਰ ਪੜ੍ਹਕੇ, ਉਪਦੇਸ਼ਾਂ ਦਾ ਮੰਨਣ ਕਰਕੇ ਨਿਸਚਾ ਪਕਾਈ। ਜਿਥੋਂ ਨਾ ਸਮਝ ਆਵੇ, ਸਾਥੋਂ ਪੁੱਛ ਲਿਆ ਕਰੋ।”

ਇਹੀ ਸੀ ਉਹ ਦੁਰਲੱਭ ਗੰਬਥ ‘ਅਮਰ ਵਸਤੂ’ ਜੋ ਕਿ ਨਿਰਮਲੇ ਮਹਾਂਪੁਰਖ ਸ੍ਰੀਮਾਨ ਸੰਤ ਹਰੀਚਰਨ ਸਿੰਘ ‘ਹਰੀ’ ਜੀ ਦੀ ਕ੍ਰਿਤ ਹੈ ਅਤੇ ਅੱਜ ਸਾਡੇ-ਤੁਹਾਡੇ ਹੱਥਾਂ ਵਿੱਚ ਹੈ। ਮਹਾਂਪੁਰਖਾਂ ਦੇ ਹੁਕਮ ਨਾਲ ਅਤੇ ਉਨ੍ਹਾਂ ਦੀ ਹੀ ਕਿਪਾ ਨਾਲ ਜੋ ਪ੍ਰਮਾਰਥ ਦੇ ਗੁਝੇ ਭੇਦ ਸਮਝਣ ਦੀ ਲਗਨ ਸੀ, ਸੋ ਇੱਕ ਤਰ੍ਹਾਂ ਨਾਲ ਮਾਨਸਿਕ ਖੁਗਾਕ ਬਣ ਗਈ। ਉਸ ਆਤਮਿਕ ਗਿਆਨ ਰੂਪੀ ਭੇਜਨ ਨੂੰ ਛਕ ਕੇ ਮਾਨਸਿਕ ਤਿਪਤੀ ਯਾਨੀ ਸੰਤੁਸ਼ਟੀ ਅਤੇ ਹਿਰਦੇ ਵਿੱਚ ਸ਼ਾਂਤੀ ਦਾ ਵਾਸਾ ਹੋਣ ਲੱਗਿਆ। ਸੱਚਖੰਡਵਾਸੀ ਸੰਤ ‘ਹਰੀ’ ਜੀ ਮਹਾਰਾਜ ਪ੍ਰਤੀ ਵੀ ਅਥਾਹ ਸ਼ਰਧਾ ਵਧੀ ਜਿਨ੍ਹਾਂ ਨੇ ਉੱਤਮ ਅਧਿਕਾਰੀਆਂ ਲਈ ਇਸ ਗੰਬਥ ਵਿੱਚ ਆਪਣੇ ਅਨੁਭਵੀ ਬਚਨ ਸ਼ਾਸਤ੍ਰਾਂ ਦੇ ਬੇਅੰਤ ਪ੍ਰਮਾਣਾਂ ਸਹਿਤ ਪ੍ਰਕਰਣ-ਬੱਧ ਕਰਕੇ ਪੇ ਸ਼ਾ ਕੀਤੇ ਹਨ।

ਸ੍ਰੀਮਾਨ ਸੰਤ ਬਾਬਾ ਨਿੱਕਾ ਸਿੰਘ ‘ਵਿਰੱਕਤ’ ਜੀ ਮਹਾਰਾਜ ਨੇ ਦਾਸ ਨੂੰ ਬਿਬੇਕ ਬੁੱਧੀ ਬਖਸ਼ੀ ਜਿਸ ਨੂੰ ਵੇਖਦੇ, ਜਾਣਦੇ ਹੋਏ ਇਸ ਮਨ ਨੂੰ ਝੂਠੇ, ਮਿਥਿਆ ਅਤੇ ਕਲਪਿਤ ਸੰਸਾਰ ਦੇ ਅਣਹੋਏ ਪਦਾਰਥਾਂ ਤੋਂ ਅਨਾਸਕਤ ਕਰਨ ਲਈ, ਦਿਸਦੀ-ਅਣਦਿਸਦੀ ਸਿਸ਼ਟੀ ਦੇ ਸੂਖਮ ਤੇ ਸਥੂਲ ਪਦਾਰਥਾਂ ਦੇ ਕਲਪਿਤ ਨਾਮ ਅਤੇ ਰੂਪ ਦੀ ਨਾਸ਼ਮਾਨਤਾ ਬਾਰੇ ਅਸਲੀਅਤ ਸਮਝਾ ਕੇ ਬੈਰਾਗ ਦੀ ਬਖਸ਼ਿਸ਼ ਕੀਤੀ। ਆਪ ਜੀ ਨੇ ਹੀ ਇਸ ਦਸ਼ਾ ਵਿੱਚ ਸਦੈਵੀ ਸੱਚ, ਗੁਰੂ-ਪ੍ਰਮੇਸ਼ਰ ਦੀ ਏਕਤਾ ਅਤੇ ਅਦੂਤ ਦੇ ਅਲੋਕਿਕ ਅਨੰਦਮਈ ਸਿਧਾਂਤ ਵਿੱਚ ਪ੍ਰਾਪਤ ਕਰਵਾਈ। ਸੰਪੂਰਣ ਸੰਸਾਰੀ ਸੰਕਲਪਾਂ-ਵਿਕਲਪਾਂ ਦਾ ਤਿਆਗ ਕਰਵਾ ਕੇ ਕੇਵਲ ਸ਼ਰਣਾਗਤੀ, ਹੁਕਮ ਅਤੇ ਭਾਣੇ ਵਿੱਚ ਰਹਿੰਦੇ ਹੋਏ ਪ੍ਰਾਰੱਥਿ ਅਨੁਸਾਰ ਜੀਵਨ ਬਸਰ ਕਰਨ ਦੀ ਇਸਥਿਤੀ ਬਖਸ਼ੀ। ਜਦੋਂ ਵੈਰਾਗ ਦੀ ਹੋਰ ਵੀ ਤੀਬਰ ਅਵਸਥਾ ਆਈ ਤਾਂ ਦਾਸ ਦੀਆਂ ਬੇਨਤੀਆਂ ਨੂੰ ਪ੍ਰਵਾਨ ਕਰਦੇ ਹੋਏ, ਤੁੱਠ ਕੇ ਅਪਣੇ ਚਰਨਾਂ ਦੀ ਸੇਵਾ ਬਖਸ਼ਿਸ਼ ਕੀਤੀ ਅਤੇ ਭਗਵਾਂ ਭੇਖ ਦੇਕੇ, ਅਪਣੇ ਪਾਵਨ ਗੁਰੂ-ਸਥਾਨ ਸ੍ਰੀ ਨਿਰਮਲ ਆਸ਼ਰਮ-ਰਿਸ਼ੀਕੇਸ਼ ਪਹੁੰਚ ਕੇ ਪਰਮ ਪੂਜਨੀਕ ਸ੍ਰੀਮਾਨ ਮਹੰਤ ਬਾਬਾ ਰਾਮ ਸਿੰਘ ਜੀ ਨਾਲ ਮਿਲ ਕੇ ਡੇਰੇ ਦੀ ਸੇਵਾ ਸੰਭਾਲਣ ਲਈ ਅਨੰਤ ਅਸੀਸਾਂ ਦੇਕੇ ਅਤੇ ਇਲਾਹੀ ਹੁਕਮ ਕਰ ਕੇ ਭੇਜ ਦਿੱਤਾ।

ਰਿਸ਼ੀਕੇਸ਼ ਆਕੇ ਸੇਵਾ ਦੇ ਨਾਲ-ਨਾਲ ਜਦੋਂ ਸਮਾਂ ਵੀ ਖੁੱਲ੍ਹਾ ਮਿਲਿਆ ਤਾਂ ਪ੍ਰਮਾਰਥਕ ਗ੍ਰੰਥ ਪੜ੍ਹਨ-ਪੜ੍ਹਾਉਣ ਦੀ ਰੁੱਚੀ ਹੋਰ ਪ੍ਰਬਲ ਹੋਈ। ਉਦੋਂ ਹੀ ਸ੍ਰੀ ‘ਹਰੀ’ ਜੀ ਦੀ ਕਿਤ ਗ੍ਰੰਥ ‘ਅਮਰ ਵਸਤੂ’ ਦੀ ਘਾਟ ਮਹਿਸੂਸ ਹੋਈ। ਕਿਸੇ ਪ੍ਰੇਮੀ ਤੋਂ ਮੰਗ ਕੇ ਇੱਕ ਪੁਰਾਣੀ ਪੁਸਤਕ ਤੋਂ ਪ੍ਰਕਾਸ਼ਕ ਦਾ ਪਤਾ “46-‘ਹਰੀ ਨਿਵਾਸ’, ਰਣਜੀਤ ਰੋਡ, ਜਲੰਧਰ ਛਾਉਣੀ” ਨੋਟ ਕਰਕੇ, ਇੱਕ ਪ੍ਰੇਮੀ ਨੂੰ ਉਨ੍ਹਾਂ ਤੋਂ ਗ੍ਰੰਥ ਲਿਆਉਣ ਲਈ ਭੇਜਿਆ। ‘ਅਮਰ ਵਸਤੂ’ ਦੇ ਪ੍ਰਕਾਸ਼ਕ ਡਾ. ਸੁਰਜੀਤ ਸਿੰਘ ਜੀ ਜਲੰਧਰ ਵਾਲਿਆਂ ਨੇ ਪੰਜ ਪੁਸਤਕਾਂ ਪ੍ਰਸਿੰਨਤਾ ਪੂਰਬਕ ਦੇ ਦਿੱਤੀਆਂ ਅਤੇ ਫਿਰ ਪੁਸਤਕਾਂ ਮੰਗਵਾਉਣ ਦਾ ਇਹ ਸਿਲਸਿਲਾ ਲਗਾਤਾਰ ਜਾਗੀ ਰਿਹਾ। ਜਿਵੇਂ-ਜਿਵੇਂ ‘ਅਮਰ ਵਸਤੂ’ ਪੇਥੀ ਜਗਿਆਸੂਆਂ ਦੇ ਹੱਥਾਂ ਤੱਕ ਪਹੁੰਚਦੀ ਰਹੀ, ਉਵੇਂ-ਉਵੇਂ ਹੀ ਇਸ ਅਮੋਲਕ ਖਜ਼ਾਨੇ ਦੀ ਮੰਗ ਵਧਣ ਲੱਗੀ ਅਤੇ ਡਾਕਟਰ ਸਾਹਿਬ ਨਿਰਸੰਕੋਚ ਪੁਸਤਕਾਂ ਦੇਕੇ ਖੁਲ੍ਹਦਿਲੀ ਨਾਲ ਸੇਵਾ ਕਰਦੇ ਰਹੇ।

ਆਖਰਕਾਰ ਇੱਕ ਵਾਰ ਡਾ. ਸਾਹਿਬ ਜੀ ਨੇ ਪੇਥੀਆਂ ਲੈਣ ਗਏ ਪ੍ਰੇਮੀ ਤੋਂ ਪੁੱਛਿਆ ਕਿ ਇਹ ਪੁਸਤਕਾਂ ਕਿੱਥੇ ਲੈ ਕੇ ਜਾਂਦੇ ਹੋ? ਕੋਈ ਪੜ੍ਹਦਾ ਵੀ ਹੈ ਕਿ ਨਹੀਂ? ਉੱਤਰ ਵਿੱਚ ਪ੍ਰੇਮੀ ਨੇ ਕਿਹਾ ਕਿ ਨਿਰਮਲ ਆਸ਼ਰਮ-ਰਿਸ਼ੀਕੇਸ਼ ਵਿੱਚ ਇੱਕ ਸੰਤ ਬਾਬਾ ਜੀ ਹਨ ਜੋ ਇਸ ਗ੍ਰੰਥ ਨੂੰ ਪੜ੍ਹਦੇ, ਪੜ੍ਹਾਉਂਦੇ ਅਤੇ ਤੀਖਣ ਬੁੱਧੀ ਵਾਲੇ ਉੱਤਮ ਅਧਿਕਾਰੀ ਜਗਿਆਸੂਆਂ ਨੂੰ ਮੁਫਤ ਭੇਟਾ ਵੀ ਕਰਦੇ ਹਨ। ਡਾ. ਸਾਹਿਬ ਜੀ ਨੇ ਕਿਹਾ ਕਿ “ਤਾਂ ਫਿਰ ਸੰਤਾਂ ਨੂੰ ਕਰੋ ਕਿ ਉਹ ਆਪੇ ਹੀ ਛਪਵਾ ਲੈਣ ਅਤੇ ਵੰਡਦੇ ਰਹਿਣ, ਸਾਨੂੰ ਕੋਈ ਇਤਿਰਾਜ ਨਹੀਂ। ਅਸੀਂ ਵੀ ਸੇਵਾ ਕਰਦੇ ਹਾਂ, ਉਨ੍ਹਾਂ ਨੇ ਵੀ ਸੇਵਾ ਕਰਨੀ ਹੈ, ਸੋ ਬੜੀ ਖੁਸ਼ੀ ਨਾਲ ਕਰ ਲੈਣ। ਵੈਸੇ ਵੀ ਅਸੀਂ ਤਾਂ ਹੁਣ ਸ਼ਾਇਦ ਨਾ ਹੀ ਛਪਵਾਈਏ ਕਿਉਂਕਿ ਸਾਡਾ ਸ਼ਰੀਰ ਬਿਧ ਹੋ ਗਿਆ ਹੈ, ਸਾਡੇ ਕੋਲ ਕੋਈ ਆਉਂਦਾ ਵੀ ਨਹੀਂ।” ਇਹ ਬਚਨ ਹੋਇਆਂ ਕੁੱਝ ਸਾਲ ਬੀਤੇ ਤਾਂ ਉਹੀ ਪ੍ਰੇਮੀ ਜਦੋਂ ਫਿਰ ਪੇਥੀਆਂ ਲੈਣ ਲਈ ਉਨ੍ਹਾਂ ਕੋਲ ਗਿਆ ਤਾਂ ਫਿਰ ਉਨ੍ਹਾਂ ਨੇ ਉਹੀ ਗੱਲ ਦੁਹਰਾਈ। ਸ੍ਰੀਮਾਨ ਸੰਤ ਹਰੀਚਰਨ ਸਿੰਘ ‘ਹਰੀ’ ਜੀ ਦੇ ਅਨਿੰਨ ਸੇਵਕ, ਉਹ ਦਿਆਲੂ ਪੁਰਸ਼ ਇਸ ਪੁਸਤਕ ਨੂੰ ਛਪਵਾ ਕੇ ਵੰਡਣ ਲਈ ਹਮੇਸ਼ਾ ਹੀ ਉਤਸ਼ਾਹ ਭਰੀ ਸਲਾਹ ਦਿੰਦੇ ਰਹੇ।

ਉਸ ਅਧਾਰ ਤੇ ਦਾਸ ਨੇ ਉਨ੍ਹਾਂ ਨੂੰ ਉਸੇ ਪ੍ਰੇਮੀ ਰਾਹੀਂ ਨਿੰਮਰਤਾ ਸਹਿਤ ਬੇਨਤੀ ਕੀਤੀ ਕਿ ਜੇਕਰ ਡਾਕਟਰ ਸਾਹਿਬ ਗ੍ਰੰਥ ‘ਅਮਰ ਵਸਤੂ’ ਨੂੰ ਛਾਪਣ ਦੇ ਅਧਿਕਾਰ ਲਿਖਤੀ ਰੂਪ ਵਿੱਚ ਦੇ ਦੇਣ ਤਾਂ ਇਹ ਅਤੀ ਉੱਤਮ ਸੇਵਾ ਵੀ ਨਿਰਮਲ ਆਸ਼ਰਮ-ਰਿਸ਼ੀਕੇਸ਼ ਵੱਲੋਂ ਹੋ ਜਾਵੇਗੀ। ਇਉਂ ਬੇਨਤੀ ਪ੍ਰਵਾਨ ਕਰਕੇ ਸ੍ਰੀਮਾਨ ਡਾ. ਸੁਰਜੀਤ ਸਿੰਘ ਜੀ ਨੇ ਅਪਣੀ ਸ਼ੁੱਭ ਇੰਡਾ ਅਤੇ ਦਾਸ ਦੀ ਤੀਬਰ ਜਗਿਆਸਾ ਨੂੰ ਪੂਰਣ ਕਰਨ ਲਈ ਪ੍ਰਕਾਸ਼ਨ ਦੇ ਅਧਿਕਾਰ ਲਿਖਤ ਰੂਪ ਵਿੱਚ ਦੇ ਦਿੱਤੇ। ਇਸ ਸ਼ੁੱਭ ਕਾਰਜ

ਲਈ ਦਾਸ, ਉਨ੍ਹਾਂ ਦਾ ਅਤੀ ਧੰਨਵਾਦੀ ਅਤੇ ਰਿਣੀ ਹੈ ਅਤੇ ਰਹੇਗਾ। ਇਸਦੇ ਫਲਸੂਰਪ ਹੁਣ ਇਸ ਪੱਥੀ ਵਿੱਚ ਭਾਸ਼ਾ ਦੀਆਂ ਕੁੱਝ ਕੁ ਜਰੂਰੀ ਸੋਧਾਂ ਕਰਕੇ ਅਤੇ ਨਵੇਂ ਸਿਰਿਊਂ ਟਾਈਪ ਸੈਟਿੰਗ (Type-Setting) ਕਰਵਾ ਕੇ ਛਪਵਾਇਆ ਗਿਆ ਹੈ। ਇਸ ਗ੍ਰੰਥ ਦੀ ਭੇਟਾ ‘ਵਿਚਾਰ ਅਤੇ ਅਮਲ’ ਰੱਖੀ ਗਈ ਹੈ। ਇਸ ਅਮੋਲਕ ਭੇਟਾ ਦੇ ਬਦਲੇ ਇਹ ਦੁਰਲੱਭ ਖਜ਼ਾਨਾ ਹੁਣ ਪ੍ਰਮਾਰਥ ਦੇ ਉੱਤਮ ਅਧਿਕਾਰੀਆਂ ਦੇ ਹੱਥਾਂ ਤੱਕ ਪਹੁੰਚ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਹੋਰ ਸੂਬਿਆਂ ਦੀਆਂ ਯੂਨੀਵਰਸਿਟੀ-ਪੱਧਰ ਦੀਆਂ ਲਾਇਬ੍ਰੇਰੀਆਂ ਵਿੱਚ ਭੇਜਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ ਤਾਂ ਕਿ ਸਮੂਹ ਵਿੱਚਵਾਨ, ਖੋਜਾਰਥੀ ਅਤੇ ਹੋਰ ਪੜ੍ਹੇ ਲਿਖੇ ਅਭਿਲਾਖੀ ਸੱਜਣ ਅਧਿਆਤਮਵਾਦ ਦੇ ਇਸ ਵਡਮੁੱਲੇ ਨਿਰਮਲ ਗਿਆਨ ਭਰਪੂਰ ਸਾਹਿਤ ਤੋਂ ਲਾਹਾ ਲੈ ਸਕਣ।

ਇਸ ਸਾਂਝੇ ਉਪਰਾਲੇ ਨਾਲ ਜਿੱਥੇ ਉਸ ਮਹਾਨ ਸ਼ਖਸੀਅਤ ਸ੍ਰੀਮਾਨ ਸੰਤ ਹਗੀਚਰਨ ਸਿੰਘ ‘ਹਰੀ’ ਜੀ ਦੇ ਮਹਾਨ ਉਦੇਸ਼ ਦੀ ਪੂਰਤੀ ਹੋਵੇਗੀ, ਉੱਥੇ ਹੀ ਪੂਰਬ ਪ੍ਰਕਾਸ਼ਕ ਸੰਤ ਸੇਵੀ, ਵਿੱਚਵਾਨ, ਸਰਧਾਵਾਨ ਅਤੇ ਉਦਾਰਚਿੱਤ ਦਿਆਲੂ ਸ੍ਰੀਮਾਨ ਡਾ. ਸੁਰਜੀਤ ਸਿੰਘ ਜੀ ਦੁਆਰਾ ਕੀਤੀ ਜਾਂਦੀ ਰਹੀ ਨਿਸ਼ਕਾਮ ਸੇਵਾ, ਅਗਾਂਹ ਨੂੰ ਵੀ ਉਸੇ ਤਰ੍ਹਾਂ ਜਾਰੀ ਰਹੇਗੀ ਅਤੇ ਉਨ੍ਹਾਂ ਦੀ ਸੇਵਾ ਦਾ ਅਸਲ ਮੰਤਵ ਵੀ ਪੂਰਾ ਹੁੰਦਾ ਰਹੇਗਾ।

ਪਾਠਕ ਸੱਜਣਾਂ ਨੂੰ ਬੇਨਤੀ ਹੈ ਕਿ ਇਸ ਦੁਰਲੱਭ ਅਧਿਆਤਮਿਕ ਰਚਨਾ ਨੂੰ ਸ਼ਰਧਾ ਯੁਕਤ ਹੋ ਕੇ ਪੜ੍ਹਨ, ਵਿਚਾਰ ਕਰਨ ਅਤੇ ਉਨ੍ਹਾਂ ਦੇ ਯਥਾਰਥ ਉਪਦੇਸ਼ਾਂ ਤੇ ਵਿਚਾਰ ਅਤੇ ਅਮਲ ਕਰਕੇ ਮਹਾਂਪੁਰਖਾਂ ਵੱਲੋਂ ਰੱਖੀ ਭੇਟਾ (ਵਿਚਾਰ ਅਤੇ ਅਮਲ) ਨਿਸ਼ਠਾਰੂਪ ਵਿੱਚ ਅਦਾ ਕਰਨ। ਇਸ ਪ੍ਰਕਾਰ ਸਤਿਗੁਰੂ ਜੀ ਦੀ ਕਿਪਾ ਨਾਲ ਜਿੱਥੇ ਆਪ ਜੀ ਦੇ ਜੀਵਨ ਵਿੱਚ ਉਸਾਰੂ ਬਦਲਾਅ ਆਵੇਗਾ ਉੱਥੋਂ ਹੀ ਮਹਾਂਪੁਰਖਾਂ ਦੀ ਕਿਪਾ ਦੁਆਰਾ ਸਾਡੀ ਕੀਤੀ ਇਹ ਤੁੱਛ ਸੇਵਾ ਵੀ ਸਫਲ ਹੋਵੇਗੀ।

ਬੇਨਤੀ ਕਰਤਾ  
ਸੰਤ ਜੋਪ ਸਿੰਘ (ਪ੍ਰਕਾਸ਼ਕ)  
ਨਿਰਮਲ ਆਸਰਮ  
ਨਿਰਮਲ ਮਾਰਗ, ਰਿਸੀਕੇਸ਼-249 201  
ਜ਼ਿਲ੍ਹਾ ਦੇਹਰਾਦੂਨ (ਉੱਤਰਾਖੰਡ)

ਮਿਤੀ : 14 ਜਨਵਰੀ, 2012 (ਮਾਘੀ)

## ਸੰਕੇਤਕ ਅੱਖਰਾਂ ਦਾ ਵਰਣਨ

ਨੋਟ :— (ਅੰਗ ..... ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹਨ।  
ਬ: ਨਾ: ਅ. ੨ — ਬਚਿੱਤਰ ਨਾਟਕ, ਅਧਯਾਤ ੨  
ਦ: ਗ੍ਰੰ: — ਦਸਮ ਗ੍ਰੰਥ  
ਕ: ਉ: ੨।੨।੩—ਕਠੋਪਨਿਸ਼ਦ, ਅਧਯਾਤ ੨ ਬੱਲੀ ੨ ਸਲੋਕ ੩।  
ਕੇ: ਉ: ੧।੨—ਕੇਨ ਉਪਨਿਸ਼ਦ, ਖੰਡ ੧ ਸਲੋਕ ੨।  
ਬਿਹ:ਉ:੩।੮। ੧੧—ਬਿਹਦਾਰਣਯਕ ਉਪਨਿਸ਼ਦ, ਅਧਯਾਤ ੩ ਬ੍ਰਾਹਮਣ ੮  
ਸਲੋਕ ੧੧।  
ਭਾ: ਗੁ: — ਭਾਈ ਗੁਰਦਾਸ  
ਮੁੰ: ਉ: ੩।੧।੫—ਮੁੰਡਕ ਉਪਨਿਸ਼ਦ, ਮੁੰਡਕ ੩ ਖੰਡ ੧ ਸਲੋਕ ੫।  
ਮਾਂ: ਉ: ਵੈ: ਕਾ: ੧੨—ਮਾਂਡੂਕ ਉਪਨਿਸ਼ਦ, ਵੈਤਥਨ ਪ੍ਰਕਰਣ, ਕਾਰਕਾ ੧੨।  
ਮਾਂ: ਉ: ਅਦੈ: ਕਾ: ੧੦—ਮਾਂਡੂਕ ਉਪਨਿਸ਼ਦ, ਅਦੈਤ ਪ੍ਰਕਰਣ, ਕਾਰਕਾ ੧੦।  
ਮਾਂ: ਉ: ਅਲਾ: ਕਾ: ੪੦—ਮਾਂਡੂਕ ਉਪਨਿਸ਼ਦ, ਅਲਾਤ ਸ਼ਾਂਤੀ ਪ੍ਰਕਰਣ ਕਾਰਕਾ ੪੦।  
ਮਾਂ: ਉ: ਆ: ਕਾ: ੧੦—ਮਾਂਡੂਕ ਉਪਨਿਸ਼ਦ, ਆਗਮ ਕਾਰਕਾ ੧੦।  
ਛਾਂ: ਉ: ੬। ੧।੪—ਛਾਂਦੋਗ ਉਪਨਿਸ਼ਦ, ਅਧਯਾਤ ੬ ਖੰਡ ੧ ਸਲੋਕ ੪।  
ਤੈ: ਉ: ੨।੪।੧—ਤੈਤ੍ਰੀਯ ਉਪਨਿਸ਼ਦ, ਬੱਲੀ ੨ ਅਨੁਵਾਕ ੪ ਸਲੋਕ ੧।  
ਵਿ: ਸਾ: ਪ। ੧੯।੧—ਵਿਚਾਰ ਸਾਗਰ, ਤਰੰਗ ੫, ਛੰਦ ੧੯।  
ਗੀ: ਅ: ੪ ਸ਼: ੧੬—ਸ੍ਰੀਮਦ ਭਗਵਦ ਗੀਤਾ, ਅਧਯਾਤ ੪ ਸਲੋਕ ੧੬।  
ਮਨੁ: —ਮਨੁ ਸਿਮਿਤੀ।  
ਸੂਤ: ਮੁ: ਅ: ਪ—ਸੂਤ ਸੰਘਤਾ, ਮੁਕਤੀ ਖੰਡ, ਅਧਯਾਤ ਪ।  
ਮਹਾ: ਸ਼ਾਂ:—ਮਹਾਂ ਭਾਰਤ ਸ਼ਾਂਤੀ ਪਰਬਾ।  
ਯੋ: ਵਾ:—ਯੋਗ ਵਾਸਿਸ਼ਟ।  
ਵਿਵੇਕ: ਚੂ:—ਵਿਵੇਕ ਚੂੜਾ ਮਣੀ।  
ਭਾਗ: ਸ: ੧੧—ਭਾਗਵਤ ਸਕੰਦ ੧੧।  
ਅਪ: ਅਨੁ—ਅਪਰੋਖ ਅਨੁਭੂਤੀ।

## ਪ੍ਰਾਰਥਨਾ

ਤੂੰ ਹੀ ਪੂਰਨ ਤੂੰ ਅਪਰ ਅਪਾਰਾ।  
ਚਾਰੋਂ ਤਰਫ ਹੀ ਤੇਰਾ ਨਜ਼ਾਰਾ॥  
ਕਿਸੇ ਕਹੋ ਯਹ ਅਪਨਾ ਪਰਾਇਆ।  
ਜਬ ਕਿ ਤੂੰ ਨੇ ਹੀ ਰਚਨ ਰਚਾਇਆ॥  
ਭੇਦ ਮਨ ਕਾ ਹੀ ਮਨ ਕੋ ਸਤਾਵੇ  
ਦਿਸ਼ ਦਿਸ਼ਟਾ ਹੈ ਖੇਲ੍ਹ ਤੁਮਾਰਾ।  
ਤੂੰ ਹੀ ਪੂਰਨ ਤੂੰ ਅਪਰ ਅਪਾਰਾ॥  
ਚਾਰੋਂ ਤਰਫ ਹੀ ਤੇਰਾ ਨਜ਼ਾਰਾ॥  
ਭੁਲੇ ਭਟਕੇ ਥੇ ਹਮ ਕਬ ਕੇ ਰਾਹੀ।  
ਭੈ ਦੇਤੀ ਥੀ ਨਿੱਤ ਜਮ ਕੀ ਫਾਹੀ॥  
ਕੋਈ ਸੁਨਤਾ ਨਾ ਥਾ ਯਹ ਦੁਹਾਈ  
ਆ ਕੇ ਸਤਿਗੁਰ ਨੇ ਇਕ ਤੌਰ ਮਾਰਾ।  
ਤੂੰ ਹੀ ਪੂਰਨ ਤੂੰ ਅਪਰ ਅਪਾਰਾ॥  
ਚਾਰੋਂ ਤਰਫ ਹੀ ਤੇਰਾ ਨਜ਼ਾਰਾ॥  
ਜਬ ਸੇ ਸਤਿਗੁਰ ਕੋ ਤੂੰ ਨੇ ਮਿਲਾਇਆ।  
ਪਰਦਾ ਦੂਰੀ ਕਾ ਛਿਨ ਮੌਂ ਉੜਾਇਆ॥  
ਗੁਹਣ ਤਿਆਗ ਕੀ ਚਿੰਤਾ ਨਾਸੀ।  
ਹਮ ਤੋਂ ਰੂਪ ਥੇ ਪੜ੍ਹ ਜੀ ਤੁਮਾਰਾ॥  
ਚਾਰੋਂ ਤਰਫ ਹੀ ਮੇਰਾ ਨਜ਼ਾਰਾ॥  
ਮੈਂ ਹੀ ਪੂਰਨ ਮੈਂ ਅਪਰ ਅਪਾਰਾ।  
ਚਾਰੋਂ ਤਰਫ ਹੀ ਮੇਰਾ ਨਜ਼ਾਰਾ॥

## \* बुमिका \*

ਇਹ ਕੋਈ ਅਸਚਰਜ ਗੱਲ ਨਹੀਂ ਜੋ ਇਸ, ਪੁਰਨ ਵਿੱਦਾਨ ਅਤੇ ਆਤਮ-ਦਰਸ਼ੀ ਪੁਰਸ਼ਾਂ ਦੇ ਕਬਨ ਯੋਗ ਵਿਸ਼ਾ ਨੂੰ, ਇਹ ਦਾਸ ਭੀ ਉਤਸ਼ਾਹ ਯੁਕਤ ਹੋਇਆ ਲਿਖਣ ਵਿੱਚ ਪ੍ਰਵਿਰਤ ਹੋ ਗਿਆ ਹੈ। ਜੇ ਮਨ ਆਦਿ ਇੰਦ੍ਰੀਆਂ ਦਾ ਅਵਿਸ਼ਾਜ ਪੜ੍ਹ ਆਪਣੀ ਅਨਿਰਵਚਨੀਯ ਸ਼ਕਤੀ ਦੂਰਾ ਆਪਣਾ ਵਿਸ਼ਾ ਆਪ ਹੋ ਜਾਂਦਾ ਹੈ, ਉਹ ਕਿਸੇ ਅਲਪ ਮਤਿ ਵਿੱਚ ਇਸਥਿਤ ਹੋਕੇ ਆਪਣੀ ਚਰਚਾ ਆਪ ਕਿਉਂ ਨਹੀਂ ਕਰਾ ਸਕਦਾ?

ਮੁਕ ਉਚਰੈ ਸਾਸਤ੍ਰ ਖਟਿ ਪਿੰਗ ਗਿਰਨ ਚੜ੍ਹਿ ਜਾਇ।

ਅੰਧ ਲਖੈ ਬਧਰੋ ਸਨੈ ਜੋ ਕਾਲ ਕਿਪਾ ਕਰਾਇ। (ਬ. ਨਾ. ਅ. ੨)

ਬੇਸ਼ੱਕ ਇਹ ਇਸਦਾ ਆਪਣਾ ਹੀ ਵਿਸ਼ਵ ਸੀ ਤਾਂ ਭੀ ਇਸ ਅਲੋਖ ਵਿਸ਼ਵ ਨੂੰ  
ਲਿਖਣ ਲਈ ਮਨ ਸੰਕਲਪ ਨਹੀਂ ਉਠਾਉਂਦਾ ਸੀ ਪੰਤੁ-

ਕਾਠ ਕੀ ਪੁਤਰੀ ਕਹਾ ਕਰੈ ਬਪੂਰੀ ਖਿਲਾਵਨਹਾਰੇ ਜਾਨੈ। (ਅੰਗ 20੯)

ਇਸ ਲਈ ਦ੍ਰਿਸ਼ਯ ਵਸਤੂਆਂ ਦਾ ਦਿਸ਼ਟਾ-ਗਿਆਤਾ ਪ੍ਰਭੂ ਜੋ ਹਰ ਇੱਕ ਦੇ ਮਨ ਵਿੱਚ ਆਪਣਾ-ਆਪ ਹੋ ਕੇ ਬਿਗਾਜਮਾਨ ਹੋ ਰਿਹਾ ਹੈ, ਉਸਦੀ ਪ੍ਰੇਰਣਾ ਹੀ, ਇਸ ਗੰਬਦ ਦੇ ਆਰੰਭ ਦਾ ਨਮਿੱਤ ਜਾਣ ਲੈਣਾ ਚਾਹੀਦਾ ਹੈ। ਇਸ ਪ੍ਰੇਰਣਾ ਦਾ ਨਮਿੱਤ ਕੀ ਹੈ? ਇਹ ਉਸਦੀ ਮਰਜ਼ੀ ਹੈ। ਇਸ ਪਰ ਵਿਕਲਪ ਹੀ ਨਹੀਂ ਉਠਦਾ।

ਪਰਮ ਪੂਜਾ ਸੀਮਾਨ ੧੦੮ ਪੰਡਿਤ ਪ੍ਰੇਮ ਸਿੰਘ ਜੀ ਮਹਾਰਾਜ (ਹੋਤੀ ਵਾਲੇ) ਕਨਖਲ (ਹਰਿਦੁਆਰ) ਨਿਵਾਸੀ ਦੀ ਇਸ ਦਾਸ ਪਰ ਅਪਾਰ ਦਾ ਜਾ ਦਿਸ਼ਟੀ ਹੋਈ ਜੋ ਸੰਸਾਰਿਕ ਵਿੱਦਾ ਦੀ ਵਾਕਫ਼ੀ ਅਤ ਤੋਂ ਬਿਨਾਂ, ਇਹ ਪ੍ਰਮੇਸ਼ੂਰ ਸੰਬੰਧੀ ਇੱਕ ਗੱਲ ਭੀ ਨਹੀਂ ਸੀ ਜਾਣਦਾ-ਅਜਿਹੇ ਅਨਜਾਣ ਨੂੰ ਬ੍ਰਹਮ-ਵਿੱਦਾ ਦਾ ਦਾਨ ਦਿੱਤਾ। ਆਪਣੇ ਪਵਿੱਤ੍ਰ ਚਰਨਾਂ ਵਿੱਚ ਨਿਵਾਸ ਦੇ ਕੇ, ਨਿੱਤ ਹੀ ਬਾਰੰਬਾਰ ਜੀਵ ਅਤੇ ਬ੍ਰਹਮ ਦੀ ਏਕਤਾ ਦੇ ਗੁਪਤ ਰਹੱਸਯਮੀ ਬਚਨ ਸਮਝਾਉਂਦੇ ਰਹੇ ਹਨ। ਆਪ ਜੀ ਦੀ ਬ੍ਰਹਮ ਨਿਸ਼ਠਾ ਇਤਨੀ ਦਿੜ੍ਹੀ ਸੀ ਜੋ ਜਦ ਭੀ ਪਵਿੱਤ੍ਰ ਮੁੱਖ ਦ੍ਰਾਰਾ ਬਚਨ ਬੋਲਦੇ, ਉਹ ਦੂੰਤ ਦੇ ਵਿਨਾਸ਼ਕ ਅਤੇ ਅਦੂਤ ਵਿੱਚ ਬਦੇਬਦੀ ਪ੍ਰਵੇਸ਼ ਕਰਾ ਦੇਣ ਵਾਲੇ ਹੀ ਹੁੰਦੇ ਸਨ। ਆਪ ਜੀ ਦੀ ਹੀ ਕ੍ਰਿਪਾਲਤਾ ਦਾ ਫਲ ਹੈ ਜੋ ਇਹ ਗ੍ਰੰਥ ‘ਅਮਰ ਵਸਤੂ’ ਆਪ ਲੋਕਾਂ ਦੇ ਹਸਤ-ਕਮਲਾਂ ਵਿੱਚ ਹੈ।

ਇਸ ਦਾਸ ਪਰ ਆਪ ਦਾ ਜੋ ਉਪਕਾਰ ਹੋਇਆ, ਉਹ ਕਬਨ ਤੋਂ ਬਾਹਰ ਹੈ। ਆਪ ਤਾਂ ਹਰ ਇੱਕ ਪਰ ਹੀ ਇਤਨੇ ਕਿਪਾਲ੍ਹ ਸਨ ਜੋ ਜਿਸ ਸਾਧੁ ਨੂੰ ਭੀ ਵਿੱਦ੍ਯਾ ਤੇ

ਅਭਜਾਸ ਤੋਂ ਸੂਨ ਦੇਖਦੇ, ਉਸੀ ਨੂੰ ਆਪਣੇ ਪਾਸੋਂ ਪੁਸਤਕ ਅਤੇ ਖਰਚ ਦੇਕੇ ਵਿੱਦਿਆ ਪੜ੍ਹਨ ਤੇ ਅਭਜਾਸ ਵਿੱਚ ਪ੍ਰਵਿਰਤ ਕਰ ਦਿੰਦੇ ਸਨ। ਵਿੱਦਿਆਨ ਪੰਡਿਤ ਤਾਂ ਉਸ ਵਕਤ ਆਪ ਦੇ ਸਾਥੀ ਹੋਰ ਭੀ ਸਨ ਪ੍ਰੰਤੂ ਆਪ ਜੀ ਦੇ ਵਿੱਚ ਵਿਸ਼ੇਸ਼ਤਾ ਇਹ ਸੀ ਜੋ ਬਹੁਮ-ਸ਼ੇਤ੍ਰੀਯ ਹੀ ਨਹੀਂ, ਬਹੁਮ-ਨਿਸ਼ਠ ਭੀ ਸਨ।

ਇਸ ਗ੍ਰੰਥ ਵਿੱਚ ਉਪਨਿਸ਼ਦਾਂ ਅਤੇ ਗੀਤਾ ਆਦਿ ਸੰਸਕ੍ਰਿਤ ਗ੍ਰੰਥਾਂ ਦੇ ਪ੍ਰਮਾਣ ਸੰਸਕ੍ਰਿਤ ਬਾਣੀ ਵਿੱਚ ਨਹੀਂ ਲਿਖੇ ਕਿਉਂਕਿ ਪੰਜਾਬੀ ਵਿੱਚ ਸ਼ੁੱਧ ਪਾਠ ਲਿਖਣਾ ਤੇ ਉਚਾਰਨਾ ਕਠਨ ਹੈ ਅਤੇ ਇਹ ਭੀ ਕਾਰਨ ਹੈ ਜੋ ਪੰਜਾਬੀ ਦੇ ਬੋਧ ਵਾਲਿਆਂ ਨੂੰ ਦੇ ਵੱਡਾਣੀ ਵਿੱਚ ਲਿਖੇ ਪ੍ਰਮਾਣਾਂ ਦਾ ਲਾਭ ਭੀ ਕੋਈ ਨਹੀਂ। ਇਸ ਲਈ ਉਪਨਿਸ਼ਦ ਆਦਿ ਸੰਸਕ੍ਰਿਤ ਗ੍ਰੰਥ ਸਹਿਤ ਸੰਕਰ ਭਾਸ਼ਨ ਦੇ ਹਿੰਦੀ ਅਨੁਵਾਦ ਦੀ ਸਹਾਇਤਾ ਨਾਲ ਪੰਜਾਬੀ ਵਿੱਚ ਹੀ ਸ਼ਲੋਕਾਂ ਦਾ ਬਿਲਕੁਲ ਸਹੀ-ਸਹੀ ਕੇਵਲ ਅਰਥ ਲਿਖ ਦਿੱਤਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਮਾਣਾਂ ਦਾ ਅੰਗ ੧੪੩੦ ਸਫੇ ਵਾਲੀ ਬੀਜ਼ ਮੁਤਾਬਿਕ ਲਿਖਿਆ ਗਿਆ ਹੈ।

ਇਹ ਕਿਸੇ ਮਜ਼ੂਬੀ ਸੰਸਕਾਰਾਂ ਦਾ ਪ੍ਰਚਾਰ ਨਹੀਂ ਕੀਤਾ, ਕੇਵਲ ਗੋਵਿੰਦ ਪ੍ਰਭੂ ਦੀ ਚਰਚਾ ਅਰਥਾਤ ਉਸਦੀ ਪ੍ਰਾਪਤੀ ਦੇ ਯਥਾਰਥ ਉਪਾਇ ਦੱਸੇ ਹਨ। ਆਪਣਾ ‘ਆਤਮਾ’ ਹੀ ਨਿਰਕਾਰ ਰੂਪ ਤੇ ‘ਸਰਬਤ੍ਰ ਪੂਰਨ’ ਅਨੁਭਵ ਹੋਵੇ, ਇਸ ਤੱਤੂ-ਵਸਤੂ ਨੂੰ ਦਿਖਾਉਣ ਵਾਲੇ ਜੋ ਭੀ ਕਿਸੇ ਗ੍ਰੰਥ-ਵੇਦ, ਸ਼ਾਸਤ੍ਰ, ਗੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਆਦਿ ਦੇ ਬਚਨ ਮਿਲੇ, ਉਹ ਪ੍ਰਮਾਣ ਰੂਪ ਤੇ ਦਿੱਤੇ ਹਨ। ਬੇਸ਼ੱਕ ਹਿੰਦੂ ਲੋਕ ਵੇਦ, ਸ਼ਾਸਤ੍ਰ ਤੇ ਗੀਤਾ ਆਦਿ ਦੇ ਪ੍ਰਮਾਣ ਚਾਹੁੰਦੇ ਹਨ ਅਤੇ ਸਿੱਖ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਹੋਰ ਗੁਰੂ-ਘਰ ਨਾਲ ਸੰਬੰਧਤ ਗ੍ਰੰਥਾਂ ਦੇ ਹੀ ਪ੍ਰੰਤੂ ਇਹ ਤਾਂ ਨਿਰਾ ਮਜ਼ੂਬੀ ਤੁਅਸਥ ਹੈ ਕਿਉਂਕਿ ਪ੍ਰਮੀ ਨੂੰ ਕੇਵਲ ਅਸਲੀਅਤ ਚਾਹੀਏ ਯਾਨੀ ਪ੍ਰਭੂ ਦਰਸ਼ਨ ਲਈ ਸਿੱਧਾ ਸੰਬੰਧ ਰੱਖਣ ਵਾਲੇ ਬਚਨਾਂ ਦੀ ਹੀ ਲੋੜ ਹੈ ਭਾਵੇਂ ਕਿਸੇ ਭੀ ਗ੍ਰੰਥ ਦੇ ਹੋਣ। ਜੋ ਆਪਣੇ ‘ਆਤਮਾ’ ਨਿਰਕਾਰ ਦੇ ਦਰਸ਼ਨ ਲਈ ਤੜਪਦਾ ਤੇ ਵਿਆਕੁਲ ਹੈ, ਉਹ ਸੱਚਾ ਪ੍ਰਮੀ ਕਦੋਂ ਕਿਸੇ ਦੇ ਕਾਬੂ ਆਉਂਦਾ ਹੈ? ਪਿਆਸ ਨਾਲ ਬੇਚੈਨ ਪੁਰਸ਼ ਕਦੋਂ ਦੇਖਦਾ ਹੈ ਕਿ ਮੈਂ ਇਸ ਖੂਹ ਦਾ ਜਲ ਪੀਣਾ ਹੈ ਤੇ ਇਸ ਦਾ ਨਹੀਂ? ਜਲ ਸ਼ੁੱਧ, ਸ੍ਰਾਦਿਸ਼ਟ ਅਤੇ ਨਿਰਮਲ ਹੋਣਾ ਚਾਹੀਏ ਭਾਵੇਂ ‘ਕਿਸੇ ਭੀ ਖੂਹ ਦਾ ਹੋਵੇ, ਅਵੱਸ਼ ਹੀ ਪਿਆਸ ਬੁਝਾ ਕੇ ਸ਼ਾਤੀ ਦਿੰਦਾ ਹੈ।

ਰੁਪਏ, ਪੈਸੇ ਤੇ ਨੋਟ ਕਦੇ ਭੀ ਕਿਸੇ ਨੇ ਨਹੀਂ ਦੇਖੇ ਕਿ ਹਿੰਦੂ ਪਾਸੋਂ ਆਏ ਹਨ ਯਾ ਸਿੱਖ, ਮੁਸਲਮਾਨ, ਈਸਾਈ, ਭੰਗੀ ਜਾਂ ਚਮਾਰ ਆਦਿ ਪਾਸੋਂ। ਝੱਟ ਜੇਬ ਵਿੱਚ ਪਾਉਂਦਾ ਹੈ ਅਤੇ ਆਪਣਾ ਪ੍ਰਯੋਜਨ ਸਿੱਧ ਕਰਦਾ ਹੈ। ਗੰਦੀ ਨਾਲੀ ਵਿੱਚ ਪਏ ਹੋਏ ‘ਲਾਲ’ ਨੂੰ ਕੋਈ ਨਹੀਂ ਛੱਡਦਾ, ਧੋ ਕੇ ਜੇਬ ਵਿੱਚ ਪਾ ਲਿਆ ਜਾਂਦਾ ਹੈ। ਤਿਉਂ ਹੀ

ਕੇਵਲ ‘ਆਤਮ ਅਨੁਭਵੀ ਪੁਰਸ਼ਾਂ’ ਦੇ ‘ਬਚਨਾਂ’ ਦੀ ਲੋੜ ਹੈ ਭਾਵੇਂ ਕਿਸੇ ਵੀ ਗ੍ਰੰਥ ਤੇ ਕਿਸੇ ਮਜ਼ਬੂਤ ਦੇ ਹੋਣ, ਅਵੱਸ਼ ਹੀ ਪ੍ਰਭੂ ਦਰਸ਼ਨ ਕਰਾ ਕੇ ਸ਼ਾਂਤੀ ਦਿੰਦੇ ਹਨ ਕਿਉਂਕਿ ਪ੍ਰਮਾਤਮਾ ਸੰਬੰਧੀ ਗਿਆਨਵਾਨਾਂ ਦੇ ਬਚਨ ਇੱਕੋ ਜਿਹੇ ਹੀ ਹੁੰਦੇ ਹਨ। ਇਸ ਲਈ ‘ਆਪਣੇ ਆਪ’ ਦੀ ਸੁਗੰਧੀ ਲੈਣ ਵਾਸਤੇ ਫੁਲਵਾੜੀਆਂ ਤੋਂ ਸੰਦਰ ਫੁੱਲ ਚੁਣੇ ਹਨ। ਮਤਲਬ ਤਾਂ ਪ੍ਰਭੂ ਨਾਲ ਅਭੇਦ ਹੋਣ ਦਾ ਹੈ, ਗ੍ਰੰਥਾਂ ਜਾਂ ਮਜ਼ਬੂਤਾਂ ਨਾਲ ਨਹੀਂ। ਆਪਣੇ ਗ੍ਰੰਥਾਂ, ਮਜ਼ਬੂਤਾਂ ਯਾ ਅਵਤਾਰਾਂ ਨਾਲ ਮਤਲਬ ਹੁੰਦਾ ਹੈ, ਮਜ਼ਬੂਤੀ ਪ੍ਰਚਾਰ ਵਾਲਿਆਂ ਨੂੰ ਕਿਉਂਕਿ ਜੇ ਉਹ ਦੂਜੇ ਦੀ ਹੀਣਤਾ ਅਤੇ ਆਪਣੀ ਵਿਸ਼ੇਸ਼ਤਾ ਨਾ ਦਿਖਾਉਣ ਤਾਂ ਉਨ੍ਹਾਂ ਦਾ ਮਤਲਬ ਹੱਲ ਨਹੀਂ ਹੁੰਦਾ ਯਾਨੀ ਆਪਣੇ ਦਾਇਰੇ ਰੂਪ ਜਾਲ ਵਿੱਚ, ਜੀਵ ਰੂਪ ਪੰਛੀ ਫਸਦੇ ਨਹੀਂ। ਪ੍ਰਭੂ ਬੁੱਧੀਮਾਨ ਜਗਯਾਸੂ, ਆਪ ਅਸਲੀਅਤ ਨੂੰ ਦੇਖਕੇ ਪ੍ਰਵਿਰਤ ਹੁੰਦੇ ਹਨ ਕਿਉਂਕਿ ਉਨ੍ਹਾਂ ਦਾ ਤਾਂ ਪ੍ਰਯੋਜਨ ਹੀ ਪ੍ਰਭੂ ਪਾਪਤੀ ਦਾ ਹੁੰਦਾ ਹੈ, ਮਜ਼ਬੂਤਾਂ ਦਾ ਨਹੀਂ।

ਉਸਦੀ ਮਿਹਰ ਹੈ ਜੋ ਇਸ ਮਨ ਨੂੰ ਆਪਣੇ ਕੰਮ ਲਾ ਛੱਡਿਆ ਹੈ। ਹੋ ਸਕਦਾ ਹੈ ਜੋ ਇਹ ਬਿਰਾ ਅਗਨੀ ਨਾਲ ਸੜੇ ਜਾਂਦੇ ਪ੍ਰੇਮੀ-ਜਨਾਂ ਨੂੰ ਸੀਤਲਤਾ ਪ੍ਰਚਾਰੇ ਕਿਉਂਕਿ ਇਹ ਪਾਣੀ ਦੇ ਭਰੇ ਮੇਘਾਂ (ਬੱਦਲਾਂ) ਨਾਲ ਪੂਰਨ ਯਾਨੀ ਤੱਤੂ-ਗਿਆਨ ਦੇ ਯੁਕਤ ਹੈ। ਇਸ ਵਿੱਚ ਹਰ ਇੱਕ ਵਿਸ਼ੇ ਨੂੰ ਇਤਨਾ ਸਪਸ਼ਟ ਕੀਤਾ ਗਿਆ ਹੈ ਕਿ ਥੋੜ੍ਹਾ ਪੜ੍ਹਿਆ ਪ੍ਰਾਣੀ ਭੀ ਜੋ ਪ੍ਰਭੂ ਦਾ ਪ੍ਰੇਮੀ ਹੋਵੇ, ਉਹ ਨਿਸਚੇ ਹੀ ਜੀਵ-ਬ੍ਰਹਮ ਦੀ ਏਕਤਾ ਦਾ ਮਰੂਮ ਸਮਝੇਗਾ। ਇਹ ਸੰਭਵ ਹੀ ਨਹੀਂ ਕਿ ਇਹ ਉੱਤਮ ਰੰਗ, ਮਲ ਤੋਂ ਰਹਿਤ ਹੋਏ ਨਿਰਮਲ ਮਨ ਨੂੰ, ਰੰਗੇ ਬਗੈਰ ਹੀ ਛੱਡ ਦੇਵੇ। ਇਸੀ ਪ੍ਰਕਾਰ ਮੈਲਾ ਮਨ ਜੋ ਹਾਲਾਂ ਪ੍ਰਭੂ ਪਾਪਤੀ ਦੀ ਕੁੱਝ ਇੱਛਾ ਵਾਲਾ ਹੈ, ਉਸ ਲਈ ਸਾਬਣ ਦਾ ਕੰਮ ਨਾ ਕਰੇ। ਇਸਦਾ ਕਾਰਨ ਇਹ ਹੈ ਕਿ ਆਪਣੇ ਪ੍ਰੀਤਮ ਦੀ ਪ੍ਰੀਤੀ ਵਿੱਚ ਬੋਖਬਰ ਹੋਏ ਮਤਵਾਲੇ ਲੋਕਾਂ ਪਾਸੋਂ ਜੋ ਕੁੱਝ ਸ੍ਰਵਣ ਕੀਤਾ, ਮਹਾਂਪੁਰਸ਼ਾਂ ਨੇ ਜੋ ਕੁੱਝ ਸ਼ਾਸਤ੍ਰਾਂ ਵਿੱਚ ਲਿਖਿਆ ਅਤੇ ਉਸੀ ਮੁਤਾਬਿਕ ਜੋ ਆਪਣੇ ਅਨੁਭਵ ਵਿੱਚ ਆਇਆ ਸੋਈ ਲਿਖਿਆ ਹੈ, ਕੋਈ ਨਵੀਂ ਗੱਲ ਜਾਂ ਮਨ ਮਰਜ਼ੀ ਦੀ ਕਲਪਨਾ ਨਹੀਂ ਕੀਤੀ।

ਵੇਦ ਆਦਿ ਗ੍ਰੰਥਾਂ ਦੇ ਉੱਚ-ਸਿਧਾਂਤ ਸ਼ਾਇਦ ਇਸ (ਦਾਸ) ਦ੍ਰਾਗ ਲਿਖਣ ਵਿੱਚ ਵੱਧ-ਘੱਟ ਹੋ ਜਾਣ ਦੇ ਕਾਰਨ ਵਿੱਦ੍ਵਾਨਾਂ ਦੀ ਹਾਸੀ ਦਾ ਹੀ ਵਿਸ਼ੇਸ਼ ਬਣ ਗਿਆ ਹੋਵੇ ਪ੍ਰਭੂ ਪ੍ਰੇਮੀ ਦੀ ਗਲੀ ਵਿੱਚ ਚਲੇ ਜਾਂਦੇ ਦੂਜੇ ਪ੍ਰੇਮੀ ਨੂੰ, ਇਸ ਇਸ਼ਕ ਦੀ ਮਰਜ਼ (ਬੀਮਾਰੀ) ਤੋਂ ਰਹਿਤ ਤੰਦਰਸਤ (ਨਾਵਾਕਢ) ਚਤੁਰ ਲੋਕਾਂ ਵੱਲੋਂ ਪਾਗਲ ਕਹਿ ਦੇਣਾ ਭੀ ਅਸੰਭਵ ਹੀ ਨਹੀਂ ਬਲਕਿ ਲਾਜ਼ਮੀ ਹੈ।

ਲਾਗੀ ਹੋਇ ਸੁ ਜਾਨੈ ਪੀਰ॥ ਰਾਮ ਭਗਤਿ ਅਨੀਆਲੇ ਤੀਰ॥

(ਅੰਗ ੩੨੭)

ਇਹੋ ਜਿਹੇ ਅਣੀ ਵਾਲੇ ਤੀਰ ਲੱਗਣ ਨਾਲ ਘਾਇਲ ਹੋਏ ਮਰੀਜ਼ ਦੀ ਹਾਲਤ ਯਾਨੀ ਬਾਤ-ਚੀਤ ਜੋ ਅਟਪਟੀ ਜਿਹੀ ਭੀ ਹੋਵੇ ਤਾਂ ਕੋਈ ਅਯੋਗ ਨਹੀਂ ਹੈ। ਪ੍ਰਿਥਵੀ ਉੱਤੇ ਕਿਸੇ ਭੀ ਦਾਇਰੇ ਅੰਦਰ ਕੈਦ ਰਹਿਣ ਵਾਲਾ ਕੋਈ ਭੀ ਮਜ਼ਬੀ ਪ੍ਰਾਣੀ, ਬੰਧਨ ਤੋਂ ਰਹਿਤ (ਸੁਤੰਤ੍ਰ) ਪੰਛੀ (ਪ੍ਰੇਮੀ) ਬਿਨਾਂ, ਇਸ ਆਕਾਸ਼ ਯਾਨੀ ਪ੍ਰੇਮ ਵਿੱਚ ਉਡਾਗੀ ਨਹੀਂ ਮਾਰ ਸਕਦਾ। ਜੋ ਆਕਾਸ਼ ਵਿੱਚ ਰਹਿਣ ਵਾਲਾ ਪ੍ਰੀਤਮ ਹੈ, ਉਹ ਆਕਾਸ਼ ਮਾਰਗ ਤੋਂ ਬਿਨਾਂ, ਜਸੀਨ ਪਰ ਕੈਦ ਕੱਟ ਰਹੇ ਮਨੁੱਸ਼ ਨੂੰ ਕਿਸ ਤਰ੍ਹਾਂ ਮਿਲ ਸਕਦਾ ਹੈ?

ਗੰਭੀਰ ਅਤੇ ਉਦਾਰ ਵਿੱਦਾਨ ਲੋਕ, ਅਵਗੁਣਾਂ ਦੇ ਭਰੇ ਜੀਵਾਂ ਤੇ ਮਿਹਰਬਾਨ ਹੁੰਦੇ ਹਨ, ਇਸ ਲਈ ਉਨ੍ਹਾਂ ਵਾਸਤੇ ਇਹ ਵੱਡੀ ਗੱਲ ਨਹੀਂ ਜੋ ਇਸ ਦੀਆਂ ਅਨੰਤ ਅਸ਼ੁਧੀਆਂ (ਬੇਚੱਬੀਆਂ ਗੱਲਾਂ) ਦੇਖਕੇ ਮੁਆਫ ਕਰ ਦੇਣ ਕਿਉਂਕਿ ਕੇਵਲ ਚਿੱਤ੍ਰਕਾਰੀ ਸੰਯੁਕਤ ਸੁੰਦਰ ਨੌਕਾ (ਕਿਸ਼ਤੀ) ਹੀ ਰਾਹੀਂ ਨੂੰ ਦਰਿਆ ਤੋਂ ਪਾਰ ਨਹੀਂ ਕਰਦੀ, ਕਿੰਤੂ ਚਿੱਤ੍ਰਕਾਰੀ ਰਹਿਤ ਕੁਰੂਪ ਨੌਕਾ ਭੀ ਅਵੱਸ਼ ਪਾਰ ਕਰ ਦਿੰਦੀ ਹੈ। ਬੱਸ, ਮਲਾਹ ਅਣਜਾਣ ਨਾ ਹੋਵੇ, ਨੌਕਾ ਦੀ ਸੁੰਦਰਤਾ ਜਾਂ ਕੁਰੂਪਤਾ ਦਾ ਰਾਹੀਂ ਨੂੰ ਪਾਰਲੇ ਕਿਨਾਰੇ ਤੇ ਲੈ ਜਾਣ ਨਾਲ ਕੋਈ ਸੰਬੰਧ ਨਹੀਂ ਰਹਿੰਦਾ।

ਆਪਣੇ ਅਤੀ ਪਿਆਰੇ ਦੀ ਦੇਹਪਾਤ (ਮਰਨ) ਨਾਲ ਪਿਆ ਵਿਛੋੜਾ, ਜਿਸਦਾ ਮਨ ਬਰਦਾਸ਼ਤ ਨਹੀਂ ਕਰ ਸਕਿਆ ਅਤੇ ਚਿੱਤ ਉਸੀ ਛਿੰਨ ਸੰਸਾਰ ਵੱਲੋਂ ਉਪਰਾਮ ਹੋਕੇ, ਉਹ ਦੇਹ ਜਿਸ ‘ਆਤਮਾ’ ਦੂਰਾਂ ਹਰਕਤ ਕਰਦੀ ਹੈ, ਨੂੰ ਜਾਨਣ ਲਈ ਬੇਚੈਨ ਹੋ ਗਿਆ। ਉਹ ਇਸ ਪ੍ਰਕਾਰ ਦਾ ‘ਵਿਜੋਗੀ’ ਚਾਰ (4) ਸਾਧਨ ਸੰਪੰਨ, ਉੱਤਮ ਅਧਿਕਾਰੀ ਹੈ, ਇਸ ਲਈ ਤੱਤ੍ਰ-ਵਸਤੂ ਦਾ ਉਪਦੇਸ਼, ਉਸਨੂੰ ਕੀਤਾ ਗਿਆ ਹੈ।

ਮੱਧਮ ਅਧਿਕਾਰੀ ਜੋ ਕਰਮ ਕਾਂਡ ਆਦਿ ਵਿੱਚ ਫਸੀ ਹੋਈ ਬੁੱਧੀ ਵਾਲਾ ‘ਹਰਿਸਿਮਰਨ’ ਹੈ ਨੂੰ ਆਤਮ-ਵਸਤੂ ਦਾ ਅਤੀ ਨਿਕਟ-ਵਰਤੀ ਸਾਧਨ ਜੋ ਭਗਤੀ ਹੈ, ਦਾ ਗੰਬਦ ਦੇ ਅੰਤ ਵਿੱਚ ਉਪਦੇਸ਼ ਕਰਕੇ ਆਤਮਾ-ਬ੍ਰਹਮ ਵਿੱਚ ਇਸਥਿਤ ਕਰ ਦਿੱਤਾ ਹੈ।

ਇਸ ਗੰਬਦ ਦੇ ਪੰਜ ਪ੍ਰਕਰਣ ਹਨ -

ਪਹਿਲਾ ‘ਵੈਰਾਗ ਪ੍ਰਕਰਣ’ ਹੈ ਜਿਸ ਵਿੱਚ ਵਿਜੋਗੀ ਦਾ ਵੈਰਾਗ ਦਿਖਾਇਆ ਹੈ।

ਦੂਜਾ ‘ਗੁਰੂ ਮਿਲਾਪ ਪ੍ਰਕਰਣ’ ਹੈ ਜਿਸ ਵਿੱਚ ਸਤਿਗੁਰੂ ਦੀ ਪ੍ਰਾਪਤੀ ਦਾ ਜ਼ਿਕਰ ਹੈ।

(x)

ਤੀਜਾ 'ਸਤਨ ਉਪਦੇਸ਼ ਪ੍ਰਕਰਣ' ਹੈ ਜਿਸ ਵਿੱਚ ਦੇਹ ਦੀ ਹਰਕਤ ਕਰਾਉਣ ਵਾਲੀ ਆਤਮ-ਜੋਤੀ, ਸੂਰਜ ਆਦਿ ਬਾਹਰਲੀਆਂ ਜੋਤੀਆਂ ਦੇ ਵਾਂਗ੍ਰੰਦ, ਦੇਹ ਤੋਂ ਭਿੰਨ ਅਤੇ ਦੇਹ ਦੇ ਭੀਤਰ ਹੀ ਹੈ, ਇਹ ਸਿੱਧ ਕੀਤਾ ਹੈ।

ਚੌਥਾ 'ਨਿਰਵਿਕਾਰ ਆਤਮ ਪ੍ਰਕਰਣ' ਹੈ ਜਿਸ ਵਿੱਚ ਸੁਪਨ ਪ੍ਰਪੰਚ ਦੀ ਤਰ੍ਹਾਂ ਇਹ ਜਗਤ ਅਵਿੱਦਜਾ ਦੂਰਾ ਅਨੰਤ ਪ੍ਰਕਾਰ ਨਾਲ ਪ੍ਰਤੀਤ ਹੁੰਦਾ ਹੋਇਆ ਭੀ ਅਸੱਤਜ ਹੈ। ਪਰਦੇ ਪਰ ਫਿਲਮ-ਚਿੱਤ ਦੀ ਕ੍ਰਿਆ ਵਾਂਗ੍ਰੰਦ, ਇਹ ਪ੍ਰਤੀਤੀ ਕੇਵਲ ਮਨ ਦੀ ਹੀ ਰਚਨਾ ਹੋਣ ਦੇ ਕਾਰਨ, ਆਤਮਾ ਦਾ ਅੰਦਰੋਂ ਅਤੇ ਨਿਰਵਿਕਾਰ ਆਦਿ ਨਿਰਮਲ ਸੁਭਾਉਂ, ਜਿਉਂ ਦਾ ਤਿਉਂ ਹੀ ਰਹਿੰਦਾ ਹੈ। 'ਆਤਮਾ' ਹੀ 'ਬ੍ਰਹਮ' ਹੈ, ਉਸ ਵਿੱਚ ਕੋਈ ਭੀ ਕਾਰਣ-ਕਾਰਜ ਦੀ ਵਿਵਸਥਾ ਨਹੀਂ ਹੋ ਸਕਦੀ। ਇਸ ਲਈ ਸਭ ਕੁੱਝ ਉਤਪੰਨ ਹੋਣ ਪਰ ਭੀ ਮਹਾਂਕਾਸ਼ ਹੀ ਘਟਾਕਾਸ਼ ਦੇ ਰੂਪ ਵਿੱਚ ਉਤਪੰਨ ਹੋਣ ਦੀ ਤਰ੍ਹਾਂ, ਕੁੱਝ ਭੀ ਉਤਪੰਨ ਨਹੀਂ ਹੁੰਦਾ। ਇਸ ਅਚੱਲ ਬ੍ਰਹਮ ਇਸਥਿਤੀ ਵਿੱਚ ਵਿਜੋਗੀ ਨੂੰ ਕਾਇਮ ਕਰਕੇ, ਜੀਵਨ-ਮੁਕਤੀ ਦੇ ਲੱਛਣ ਕਰੇ ਹਨ।

ਪੰਜਵਾਂ 'ਭਗਤੀ ਪ੍ਰਕਰਣ' ਹੈ ਜਿਸ ਵਿੱਚ ਈਸ਼੍ਵਰ ਦੀ ਸ਼ਰਣ ਗ੍ਰਹਿਣ ਕਰਨਾ ਹੈ। ਹਉਮੈਂ ਨੂੰ ਤਿਆਗ ਕੇ, ਹਰ ਅਵਸਥਾ ਵਿੱਚ ਪ੍ਰਭੂ ਦੀ ਆਗਿਆ ਅੰਦਰ ਪ੍ਰਸੰਨ ਚਿੱਤ ਰਹਿੰਦੇ ਸੇਵਕ ਦਾ, ਆਪਣੇ ਸੁਆਮੀ ਦੇ ਧਿਆਨ ਵਿੱਚ ਨਿਰੰਤਰ ਮਗਨ ਹੋਏ ਇਕਾਗ੍ਰ ਚਿੱਤ ਵਾਲੇ 'ਹਰਿਸਿਮਰਨ' ਨੂੰ ਭਾਗ-ਤਿਆਗ-ਲੱਛਣਾਂ (ਪ੍ਰਕਿਆ) ਦੂਰਾ, ਦੋਹਾਂ ਉਪਾਧੀਆਂ ਦਾ ਅਭਾਵ ਦਿਖਾ ਕੇ, ਚੈਤਨ ਅੰਸ਼ ਵਿੱਚ ਅਭੇਦ ਕੀਤਾ ਹੈ।

ਇਸ ਗੰਥ ਦਾ ਨਾਮ 'ਅਮਰ ਵਸਤੂ' ਹੈ ਕਿਉਂਕਿ ਅਮਰ (ਪ੍ਰਭੂ), ਵਸਤੂ (ਸੰਸਾਰ) ਦਾ ਪ੍ਰਤਿਪਾਦਕ ਹੈ। ਮਰਨ ਸੀਲ ਵਸਤੂ ਦੇ ਵਿਜੋਗ ਹੋ ਜਾਣ ਨਾਲ ਵਿਜੋਗੀ, ਉਸਦਾ ਮੂਲ-ਆਧਾਰ ਖੋਜਣ ਲਈ ਤੜਹ ਗਿਆ। ਪ੍ਰੇਮ ਅਵਿਨਾਸੀ ਸੀ, ਇਸ ਲਈ ਪ੍ਰੇਮ ਦਾ ਵਿਸ਼ਯ (ਪਦਾਰਥ) ਨਸ਼ਟ ਹੋਣ ਪਰ ਭੀ ਪ੍ਰੇਮ ਦਾ ਨਾਸ਼ ਨਹੀਂ ਹੋਇਆ। ਇੱਕ ਰਸ ਬਣੀ ਰਹਿਣ ਵਾਲੀ ਉਹ ਪ੍ਰੀਤੀ, ਵਿਜੋਗੀ ਨੂੰ ਸੰਸਾਰ ਵੱਲੋਂ ਤੋੜਕੇ, ਕਾਮਲ ਗੁਰੂ ਦੇ ਕੋਲ ਲੈ ਗਈ ਕਿਉਂਕਿ ਇਹ (ਗੁਰੂ) ਸੁਪਨ ਵਿੱਚ ਪਿਆਰੀ ਚੀਜ਼ ਦੇ ਵਿਛੋੜੇ ਨਾਲ ਵਿਆਕੁਲ ਹੋਏ ਪੁਰਸ਼ ਨੂੰ ਆਵਾਜ਼ ਮਾਰਕੇ ਜਗਾ ਦਿੰਦੇ ਹਨ ਯਾਨੀ ਸੁਪਨ ਸਿਸ਼ਟੀ ਦੇ ਅਧਿਸ਼ਠਾਨ ਨੂੰ ਪ੍ਰਾਪਤ ਕਰਾਉਂਦੇ ਹਨ। ਇਹੀ 'ਅਮਰ ਵਸਤੂ' ਹੈ ਜਿਸਦੇ ਆਸਰੇ ਅਨਿੱਤ ਦੇਹ ਆਦਿ ਪ੍ਰਪੰਚ ਪ੍ਰਤੀਤ ਹੋ ਕੇ ਨਸ਼ਟ ਹੁੰਦਾ ਜਾ ਰਿਹਾ ਹੈ। ਉਸ ਅਨੰਦ-ਸੂਰਪ ਆਤਮਾ ਦੀ ਬਿਸਿਮ੍ਰਤੀ, ਸਿਮਰਨ (ਯਾਦ) ਆ ਕੇ ਵਿਜੋਗੀ ਸ਼ੋਕ ਅਤੇ ਮੋਹ ਤੋਂ ਰਹਿਤ ਹੋ ਗਿਆ। 'ਆਤਮਾ' ਹੀ ਸੰਜੋਗ ਤੇ ਵਿਜੋਗ ਤੋਂ ਪਰੇ ਦੀ ਚੀਜ਼ ਹੈ, ਇਸ ਲਈ 'ਅਮਰ ਵਸਤੂ' ਹੈ।

‘ਅਮਰ ਵਸਤੂ’ ਦੀ ਪ੍ਰਾਪਤੀ ਦਾ ਜੋ ਭੀ ਕੋਈ ਅਤੀ ਇੱਛਕ ਹੁੰਦਾ ਹੈ, ਉਹ ਮੰਦ ਨਹੀਂ ਬਲਕਿ ਉੱਤਮ ਅਧਿਕਾਰੀ ਹੈ। ਸੰਸਾਰ ਵੱਲੋਂ ਚਿੱਤ ਬਿਲਕੁਲ ਟੁੱਟ ਚੁੱਕਿਆ ਹੋਣ ਦੇ ਕਾਰਨ ਇਸ ਉਪਰਾਮ ਅਵਸਥਾ ਵਿੱਚ ਉਸ ਨੂੰ ਚਾਰ (4) ਸਾਧਨ ਸੰਪੰਨ ਹੋਣ ਲਈ ਕੋਈ ਭੀ ਰੁਕਾਵਟ ਸੰਭਵ ਨਹੀਂ ਹੋ ਸਕਦੀ।

ਹਾਂ, ਜਿਸ ਦਾ ਵਿਜੋਗ ਵਾਲੇ ਪਦਾਰਥ ਵਿੱਚ ਹੀ ਚਿੱਤ ਅਟਕ ਕੇ ਬੇਚੈਨ ਹੈ ਉਹ ‘ਕਨਿਸ਼ਟ’ ਅਧਿਕਾਰੀ, ਆਤਮ-ਉਪਦੇਸ਼ ਦਾ ਅਧਿਕਾਰੀ ਨਹੀਂ ਹੈ ਯਾਨੀ ਉਹ ਉਪਾਸਨਾ ਆਦਿ ਕਰਮ ਹੀ ਕਰੇ ਪ੍ਰੰਤੂ ਵਿਜੋਗੀ ਤਾਂ ਅਜਿਹਾ ਨਹੀਂ, ਇਸ ਲਈ ਵਿਜੋਗੀ ਉੱਤਮ ਅਧਿਕਾਰੀ ਹੈ।

ਇਸ ਦੇ ਮਿੱਤ੍ਰ ਹਰਿਸਿਮਰਨ ਨੇ ਇਸ (ਵਿਜੋਗੀ) ਦੀ ਨਾ ਸਮਝ ਵਿੱਚ ਆਉਣ ਵਾਲੀ ਦਸ਼ਾ ਨੂੰ ਦੇਖ ਕੇ, ਹੈਰਾਨੀ ਵਿੱਚ ਮਹਾਂਪੁਰਸ਼ਾਂ ਪਾਸ ਜਾਕੇ ਸਭ ਹਾਲ ਸੁਣਾਇਆ ਜਿਸਨੂੰ ਸੁਣਕੇ ਸਤਿਪੁਰਸ਼ ਬਿਲਕੁਲ ਖਾਮੋਸ਼ ਹੋ ਗਏ। ਨਾ ਮਾਲੂਮ ਕਿਸ ਗੂੜ੍ਹ ਅਵਿਚਲ ਇਸਥਿਤੀ ਵਿੱਚ ਲੀਨ ਹੋਏ ਨਿੰਦਾਲੂ (ਸੁੱਤੇ ਹੋਏ) ਪੁਰਸ਼ ਵਾਂਗੂ, ਹੌਲੀ ਜਿਹੀ ਆਵਾਜ਼ ਨਾਲ ਇਉਂ ਬੋਲੇ—

‘ਅੱਛਾ! ਉਨ੍ਹਾਂ ਦਾ ਪਵਿੱਤ੍ਰ ਮਨ, ਸੰਸਾਰ ਨੂੰ ਬਿਲਕੁਲ ਭੁਲਾ ਬੈਠਾ ਹੈ ਅਤੇ ਅਸ਼ੋਕ ਸਾਗਰ ਯਾਨੀ ਪਰਮ ਆਨੰਦ ਵਿੱਚ ਸਦਾ ਹੀ (ਨਿਰੰਤਰ) ਲੀਨ ਹੋਇਆ ਰਹਿੰਦਾ ਹੈ।’

ਪ੍ਰੰਤੂ ਪਿ੍ਰਯ ਵਰ! ਇਹ ਤੂੰ ਕਿਸ ਅਨੋਖੀ, ਪਵਿੱਤ੍ਰ, ਆਨੰਦਮਈ ਅਤੇ ਚਿੱਤ ਬਿੱਤੀ ਨੂੰ ਨਸ਼ਟ ਕਰ ਦੇਣ ਵਾਲੀ ਵਸਤੂ ਦਾ ਜ਼ਿਕਰ ਕਰਦੇ ਹੋਏ, ਮੈਨੂੰ ਕਿਸੇ ਅਥਾਹ ਗਹਿਰਾਈ ਵਿੱਚ ਫੁਬੇ ਦਿੱਤਾ ਹੈ। ਨਾ ਕਹਿ ਸਕਣ ਵਾਲੀ ਬਾਤ ਨੂੰ ਪੁੱਛਣ ਲਈ ਪ੍ਰਸ਼ਨ ਕੀਤਾ ਹੈ ਕਿ—

‘ਉਹ ਸੰਤੁਸ਼ਟ ਕਰ ਦੇਣ ਵਾਲੀ ਅਤੀ ਉੱਤਮ ਵਸਤੂ ਕਿਹੋ ਜਿਹੀ ਹੈ ਜਿਸਦੇ ਦਰਸ਼ਨ ਨਾਲ ਮਤਵਾਲਾ ਹੋਇਆ ਮਨ, ਸੰਸਾਰ ਦੀ ਸੁੱਧ ਵਾਲਾ ਨਹੀਂ ਰਹਿੰਦਾ?’

ਉਹ ਵਸਤੂ ਕਿਸ ਪ੍ਰਕਾਰ ਦੀ ਹੈ? ਇਹ ਬਚਨ ਉਸ ਅਦੂਤ ਦੀ ਸਿਮ੍ਰਿਤੀ (ਯਾਦ) ਕਰਾ ਕੇ, ਉਸ ਤੋਂ ਭਿੰਨ ਬਾਣੀ ਆਦਿ ਦਾ ਅਭਾਵ ਕਰਦਾ ਹੈ। ਇਸ ਲਈ ਉੱਤਰ ਵਿੱਚ ਕੌਣ ਬੋਲੇ? ਅਥਵਾ ਇਹ ਤੇਰਾ ਪ੍ਰਸ਼ਨ ਤੇ ਬੋਹੋਸ਼ੀ ਵਿੱਚ ਕੁੱਝ ਸੋਚਣ ਅਤੇ ਕਹਿਣ ਯੋਗ ਮਨ ਤੇ ਬਾਣੀ ਹੀ ਨਾ ਰਹਿਣ, ਇਸ ਪ੍ਰਕਾਰ ਦੀ ਕੋਈ ਨਸ਼ੀਲੀ ਵਸਤੂ ਦਿੱਤੀ ਜਾਏ, ਇੱਕ ਹੀ ਹਨ। ਜੇ ਪਾਣੀ ਵਿੱਚ ਫੁੱਬ ਚੁੱਕਾ ਹੋਵੇ, ਉਹ ਭੀ ਕਦੇ ਬੋਲਦਾ ਸੁਣਿਆ ਹੈ? ਜਿਸਨੇ ਟੁੱਬੀ ਹੀ ਨਹੀਂ ਲਾਈ, ਉਹ ਜਲ ਦੀ ਫੂੰਘਿਆਈ ਬਾਰੇ, ਬਿਨਾਂ ਅਨੁਭਵ ਕੀਤੇ ਕੀ ਆਖ ਸਕੇਗਾ? ਚਾਰ (4) ਦਿਨ ਸੰਸਾਰੀ ਆਨੰਦ ਲੈਣ ਦੀ ਹੁਣ

ਇੱਛਾ ਨਹੀਂ, ਜੋ ਬਰਬਾਦ ਕਰ ਦੇਣ ਵਾਲੀ ਵਸਤੂ ਬਾਰੇ ਪੁੱਛਣ ਲਈ ਉੱਦਮ ਕਰ ਰਹੇ ਹੋ? ਕਿਉਂ ਬਣੇ ਬਣਾਏ ਇਸ ਸੁੰਦਰ-ਬਾਟ ਨੂੰ ਤਬਾਹ ਕਰ ਦੇਣ ਵਾਲੀ ਗੱਲ ਛੇ ਝ ਦਿੱਤੀ ਹੈ?

ਉਸ ਪ੍ਰੇਮ ਨਗਰੀ ਵਿੱਚ ਆਪਣੇ 'ਪ੍ਰੀਤਮ' ਤੋਂ ਬਿਨਾਂ ਥੋੜ੍ਹੀ ਜਿਹੀ ਭੀ ਦੂਜੀ ਵਸਤੂ ਦੇ ਪ੍ਰਵੇਸ਼ ਹੋਣ ਦੀ ਗੁੰਜਾਇਸ਼ ਨਹੀਂ ਹੈ। ਜੋ ਕੋਈ ਆਪਣੇ ਪਿਆਰੇ ਤੋਂ ਬਿਨਾਂ ਦੂਜਾ ਹੁੰਦਾ ਹੈ, ਉਸ ਨੂੰ ਪਿੱਛੇ ਹਟਾ ਕੇ ਹੀ ਪ੍ਰੇਮ ਨਗਰੀ ਦਾ ਗੇਟ (ਦਰਵਾਜ਼ਾ) ਖੁਲ੍ਹਦਾ ਹੈ। ਜਿਸ ਜਗਾ 'ਮੈਂ ਅਤੇ ਤੂੰ' ਭੀ ਦਖਲ ਨਹੀਂ ਦੇ ਸਕਦੇ, ਉਸ ਥਾਂ ਹੋਰ ਕਿਸੇ ਵਸਤੂ ਦੇ ਨੇੜੇ ਢੁੱਕਣ ਦੀ ਸੰਭਾਵਨਾ ਹੀ ਕੀ ਹੈ? ਜਿਸ ਅਸਥਾਨ ਵਿੱਚ 'ਪ੍ਰੀਤਮ' ਵਸਦਾ ਹੈ, ਉਹ ਨਗਰੀ 'ਪ੍ਰੀਤਮ' ਨਾਲ ਭਰਪੂਰ ਹੋਣ ਦੇ ਕਾਰਣ ਹੀ, ਉੱਥੋਂ ਕਿਸੇ ਦੂਜੀ ਵਸਤੂ ਨੂੰ ਥਾਂ ਨਹੀਂ ਮਿਲਦੀ। ਇਸ ਵਿੱਚ ਸੰਸਥ ਨਹੀਂ, ਇਸ ਪ੍ਰੇਮ ਪਿਆਲੇ ਨੂੰ ਪੀ ਕੇ ਸੰਸਾਰ ਦੀ ਹੋਸ਼ ਵਾਲਾ ਕੌਣ ਰਹਿ ਸਕਦਾ ਹੈ? ਪ੍ਰੇਮੀ ਨੂੰ ਸੀਨੇ ਨਾਲ ਲਾਕੇ ਉਸ ਆਨੰਦ ਰੂਪੀ ਸਮੁੰਦਰ ਵਿੱਚ ਪਿਆ ਹੋਇਆ, ਸਾਗਰ 'ਚੋਂ ਬਾਹਰ ਕਦੋਂ ਨਿਕਲਦਾ ਹੈ?

ਤੂੰ ਉਸ ਮਤਵਾਲੇ ਵਿਜੋਗੀ ਦਾ ਪ੍ਰੇਮ ਪੁੱਛਦਾ ਹੈਂ ਪ੍ਰੇਮ ਪੁੱਛਦਾ ਹੈਂ! ਦੇਖਣ ਤੇ ਸੁਣਨ ਦਾ ਬਹੁਤ ਫਰਕ ਹੁੰਦਾ ਹੈ। ਤਬਾ ਇਸ ਨਾਲੋਂ ਭੀ ਜੋ ਸ੍ਰਯੰ ਅਨੁਭਵ ਕਰਦਾ ਹੈ ਉਹ ਉਸ ਆਨੰਦ ਨੂੰ ਆਪ ਹੀ ਜਾਣਦਾ ਹੈ ਕਿਉਂਕਿ ਉਹ ਸ੍ਰੰਵੇਦਜ ਸੁੱਖ ਹੈ। ਪਰਸੰਵੇਦਜ-ਜੋ ਉਸ ਪ੍ਰੇਮ ਮਦਰਾ ਵਿੱਚ ਮਸਤਾਨੇ ਹੋਏ ਦੀ ਬਾਹਰਲੀ ਹਰਕਤ ਯਾਨੀ ਬਾਹਰੋਂ ਦਿਖਾਈ ਦੇਣ ਵਾਲੇ ਚਿੰਨ੍ਹ ਹਨ ਉਨ੍ਹਾਂ ਨੂੰ ਦੇਖਣ ਵੇਲੇ, ਦੇਖਣ ਵਾਲੇ ਦਾ ਮਨ ਭੀ ਉਸੀ ਵਿੱਚ ਰਹਿ ਜਾਣ ਦੇ ਕਾਰਨ, ਆਪਣੇ ਵਿਵਹਾਰ ਨੂੰ ਭੁੱਲ ਜਾਂਦਾ ਹੈ। ਭਾਵੇਂ ਕੇ ਸਾਂ ਅਤੇ ਬਸਤ੍ਰਾਂ ਨੂੰ ਇਤਰ ਆਦਿ ਲਾਕੇ ਸੁਗੰਧੀ ਵਾਲਾ ਪੁਰਸ਼, ਸੁਗੰਧੀ ਨੂੰ ਅਨੁਭਵ ਕਰਦਾ ਹੋਇਆ, ਪ੍ਰਸੰਨਤਾ ਨਾਲ ਪੂਰਨ ਹੈ ਤਾਂ ਭੀ ਉਸਦੇ ਪਾਸ ਬੈਠਾ ਹੋਇਆ ਦੂਜਾ ਪੁਰਸ਼ ਹਵਾ ਦੂਰਾ ਉੱਡ ਕੇ ਆ ਰਹੀ ਸੁਗੰਧੀ ਦਾ ਆਨੰਦ ਤਾਂ ਲੈਂਦਾ ਹੀ ਹੈ। ਇਸ ਲਈ ਪਿਆਰੇ ਹਰਿਸਿਮਰਨ! ਤੇਰੇ ਪੁੱਛਣ ਪਰ, ਮੈਂ ਉਸ ਵਿਜੋਗੀ ਦੀ ਦਸ਼ਾ ਦਾ ਕੁੱਝ ਕਥਨ ਕਰਦਾ ਹਾਂ ਅਤੇ ਉਸ ਵਸਤੂ ਦਾ ਭੀ ਜਿਸਦੇ ਸਨਮੁੱਖ ਹੁੰਦੇ ਸਾਰ ਹੀ ਮਨ, ਅਮਨੀਭਾਵ (ਮਨ ਰਹਿਤ ਹਾਲਤ) ਨੂੰ ਪ੍ਰਾਪਤ ਹੋ ਜਾਂਦਾ ਹੈ।

ਪ੍ਰੇਮੀ ਤੂੰ ਜੋ ਤੀਰਥ ਆਦਿ ਕਰਮ ਕਾਂਡ ਵਿੱਚ ਅਤੀ ਖਚਿੱਤ ਹੋ ਰਿਹਾ ਹੈਂ, ਉਸ ਅਜਿਹੇ ਪ੍ਰੇਮ-ਮਾਰਗ ਤੋਂ ਸੂਨ, ਔਝੜਾਂ ਵਿੱਚ ਪਏ ਹੋਏ ਸ਼ਾਂਤੀ-ਹੀਨ ਨੂੰ, ਉਸ ਤੱਤੂ-ਵਸਤੂ ਵਿੱਚ ਇਸਥਿਤ ਵਿਜੋਗੀ ਦੀ ਬੀਤੀ ਹੋਈ ਵਾਰਤਾ ਦੇ ਸੁਣਨ ਵਿੱਚ ਲਾਭ ਕੀ ਹੈ? ਸੈਂਕੜੇ ਬਾਰ ਸਮਝਾਉਣ ਪਰ ਭੀ ਬਾਰਬਾਰ ਕਰਮਾਂ ਵਿੱਚ ਹੀ ਬੁੱਧੀ ਨੂੰ ਲਗਾਉਂਦਾ

ਹੈਂ। ਮੰਨਿਆਂ ਕਿ ਇਹ ਭੀ ਕਰਨੇ ਜ਼ਰੂਰੀ ਹਨ, ਪ੍ਰੇਤੂ ਕਈ ਸਾਲ ਹੋ ਚੁੱਕੇ ਹਨ ਤੂੰ 'ਬਾਲ ਉਪਦੇਸ਼' ਨੂੰ ਹੀ ਲਈ ਬੈਠਾ ਹੈਂ, ਕੀ ਇਹ ਤੈਨੂੰ ਬੀ. ਏ. ਜਾਂ ਐਮ. ਏ. ਆਦਿ ਦੀ ਡਿਗਰੀ ਦਿਵਾ ਦੇਵੇਗਾ? ਕਿਉਂ ਨਹੀਂ, ਤੀਜੀ ਅਤੇ ਚੌਥੀ ਆਦਿ ਜਮਾਤਾਂ ਦੀਆਂ ਕਿਤਾਬਾਂ ਪੜ੍ਹਕੇ ਆਪਣੀ ਪੜ੍ਹਾਈ ਨੂੰ ਸਮਾਪਤ ਕਰਦਾ ਯਾਨੀ ਸਭ ਪ੍ਰਕਾਰ ਦੀ ਕਰਤੱਵਜਤਾ ਨੂੰ ਖਤਮ ਕਰਕੇ, ਪ੍ਰਭੂ ਪ੍ਰੀਤੀ ਵਿੱਚ ਕਿਉਂ ਨਹੀਂ ਡੁੱਬ ਜਾਂਦਾ?

ਪਾਠ ਬੁੱਧੀ ਭੀ ਤੇਰੀ ਅਤੀ ਪੱਕੀ ਹੋ ਰਹੀ ਹੈ ਪ੍ਰੇਤੂ ਨਿਰਾ ਪਾਠ ਕਰਕੇ ਹੀ ਤੂੰ ਕਿਤ-ਕਿਤ ਹੋ ਰਿਹਾ ਹੈ- ਇਸੀ ਵਿੱਚ ਅੰਦਰੋਂ-ਬੁੱਧੀ ਕਰੀ ਬੈਠਾ ਹੈਂ, ਕੀ ਦਵਾਈ ਖਾਧੇ ਬਿਨਾਂ ਕੇਵਲ ਨੁਸਖਾ ਬਾਰੰਬਾਰ ਪੜ੍ਹਨ ਨਾਲ ਤੇਰਾ ਰੋਗ ਹਟ ਜਾਵੇਗਾ? ਬੇਸਮਝ! ਗੁਰਬਾਣੀ ਤਥਾ ਗੀਤਾ ਆਦਿ ਦੇ ਬਚਨਾਂ ਪਰ ਅਮਲ ਇੱਕ ਰੱਤੀ ਜਿੰਨਾ ਭੀ ਨਹੀਂ ਕਰਦਾ ਅਤੇ ਮੈਂ ਪੰਜੀ (੨੫) ਪਾਠ ਜਪੁਜੀ ਸਾਹਿਬ ਦੇ, ਪੰਜ (੫) ਪਾਠ ਸੁਖਮਨੀ ਸਾਹਿਬ ਦੇ ਕਰਦਾ ਹਾਂ, ਨਿੱਤ ਇਸ਼ਨਾਨ ਕਰ ਕੇ ਪੰਜ ਬਾਣੀਆਂ ਦਾ ਪਾਠ ਕੀਤੇ ਬਿਨਾਂ ਮੈਂ ਰੋਟੀ ਨਹੀਂ ਖਾਂਦਾ, ਮੈਂ ਗੀਤਾ, ਗਾਇਤ੍ਰੀ ਅਤੇ ਸਹੰਸਰਨਾਮਾ ਆਦਿ ਦਾ ਪਾਠ ਨਿੱਤ ਕਰਦਾ ਹਾਂ, ਮੈਂ ਆਪਣੇ ਵਰਣ-ਆਸ਼ਾਮ ਦੇ ਧਰਮਾਂ ਵਿੱਚ ਪੂਰੀ ਤਰ੍ਹਾਂ ਇਸਥਿਤ ਰਹਿੰਦਾ ਹਾਂ, ਇਤਿਆਦਿ ਵਿਅਰਥ 'ਹਉਮੈ' ਨਾਲ ਜਕੜਿਆ ਹੋਇਆ, ਸਤਿਸੰਗ ਹੀਨ, ਅੰਧਾ ਮਨੁੱਸ਼, ਖਾਣ-ਯੋਗ ਸੂਦਿਸ਼ਟ ਗੁੱਦੇ ਦੀ ਹਿਫਾਜ਼ਿਤ ਲਈ ਉਪਰਲੇ ਛਿਲਕੇ ਜੋ ਪ੍ਰਭੂ ਨੇ ਬਣਾਏ ਹਨ, ਕੇਲੇ ਦੇ ਛਿੱਲੜਾਂ ਨੂੰ ਖਾਂਦਾ ਹੈ ਅਤੇ ਵਿੱਚ ਲੁਕਿਆ ਹੋਇਆ ਅੰਮ੍ਰਿਤ ਵਰਗਾ ਫਲ ਸੁੱਟੀ ਜਾਂਦਾ ਹੈ। ਜੋ ਭੰਗ, ਨਸ਼ੇ ਨਾਲ ਮਸਤ ਬਣਾਉਂਦੀ ਹੈ, ਉਸ ਨੂੰ ਗਲੇ ਅੰਦਰ ਤਾਂ ਲੰਘਾਉਂਦਾ ਨਹੀਂ, ਕਰਲੀਆਂ ਹੀ ਕਰੀ ਜਾਂਦਾ ਹੈ। ਕੇਵਲ ਆਚਾਰ (ਆਚਰਣ) ਆਦਿ ਵਿੱਚ ਕੁਸਲਤਾ ਤੇ ਪਾਠ ਮਾਤ੍ਰ ਹੀ ਮਨ ਨੂੰ ਦਿਸ਼ਜ ਪੁੰਚ ਵੱਲੋਂ ਰੋਕ ਕੇ, ਪ੍ਰਭੂ ਸੂਰੂਪ ਵਿੱਚ ਅਚੱਲ ਨਹੀਂ ਠਹਿਰਾ ਸਕਦੇ

ਆਚਾਰੀ ਨਹੀਂ ਜੀਤਿਆ ਜਾਇ॥ ਪਾਠ ਪੜ੍ਹੈ ਨਹੀਂ ਕੀਮਤਿ ਪਾਇ॥

(ਅੰਗ ੩੫੫)

ਨਿਰਾ ਬਦਾਮਾਂ ਦਾ ਸੰਗਹਿ ਰੂਪੀ ਪ੍ਰੇਮ, ਕੁੱਝ ਮਤਲਬ ਨਹੀਂ ਰੱਖਦਾ ਜਦੋਂ ਤੱਕ ਪੁਸ਼ਟ ਕਰ ਦੇਣ ਵਾਲੀ ਵਿਚਲੀ ਗਿਰੀ ਨੂੰ ਤੇੜ ਕੇ ਨਹੀਂ ਖਾਂਦਾ। ਗੁਰਬਾਣੀ ਤਥਾ ਗੀਤਾ ਆਦਿ ਗ੍ਰੰਥ ਕੇਵਲ ਤੇਰੇ ਪੜ੍ਹਨ ਵਾਸਤੇ ਹੀ ਨਹੀਂ ਬਣਾਏ ਗਏ, ਬਣਾਉਣ ਵਾਲਿਆਂ ਸਤਿ-ਪੁਰਸ਼ਾਂ ਨੇ ਕਿਸੇ ਗੱਲ ਨੂੰ ਸਮਝਾਉਣ ਖਾਤਰ ਪੂਰਾ ਪ੍ਰਯਤਨ ਕੀਤਾ ਹੈ। ਉਸ ਗੱਲ ਨੂੰ ਸਮਝ! ਭਾਵੇਂ ਚੌਥੇ ਪੰਜਵੇਂ ਦਿਨ ਅਥਵਾ ਮਹੀਨੇ ਬਾਅਦ ਸੁਖਮਨੀ ਜਾਂ ਗੀਤਾ ਆਦਿ ਗ੍ਰੰਥਾਂ ਦਾ ਪਾਠ ਪੂਰਾ ਕਰ। ਮਨ ਨੂੰ 'ਆਤਮਾ' ਵਿੱਚ ਵਿਸ਼ਾਮ

ਕਰਾਉਣਾ, ਸਭੀ ਗ੍ਰੰਥਾਂ ਦਾ ਮਤਲਬ ਹੈ, ਨਿਰੇ ਪਾਠ ਕਰਾਉਣ ਦਾ ਨਹੀਂ।

ਜਿਸਦੀ ਬੁੱਧੀ ਅਤੀ ਸੰਦ ਹੈ, ਉਸ ਨੂੰ ਮਹਾਂਪੁਰਸ਼ ਕਈ ਕਈ ਪਾਠ ਕਰਨ ਦਾ ਉਪਦੇਸ਼ ਦੇ ਦਿੰਦੇ ਹਨ ਕਿਉਂਕਿ ਉਹ ਮਤਲਬ ਸਮਝਣ ਦੇ ਯੋਗ ਨਹੀਂ ਹੁੰਦਾ, ਇਸ ਲਈ ਜਿਤਨੇ ਪਾਠ ਕਰੇ ਚੰਗਾ ਹੀ ਹੈ, ਅੰਤਹਕਰਣ ਦੀ ਸ਼ੁੱਧੀ ਹੋਵੇਗੀ। ਪ੍ਰੰਤੂ ਜੋ ਸ਼੍ਰੇਸ਼ਟ ਬੁੱਧੀ ਵਾਲੇ ਹਨ, ਉਨ੍ਹਾਂ ਨੂੰ ਕਿਸੇ ਵਿੱਦਾਨ ਅਨੁਭਵੀ ਮਹਾਂਪੁਰਸ਼ ਦੀ ਸੰਗਤ ਦ੍ਵਾਰਾ ਗ੍ਰੰਥਾਂ ਦੇ ਪਾਠ ਦਾ ਮਤਲਬ ਸਮਝ ਕੇ, ਪੂਰਾ ਇਸਥਿਤ ਹੋ ਜਾਣ ਦੀ ਕੋਸ਼ਿਸ਼ ਕਰਨੀ ਚਾਹੀਏ। ਜਲਦੀ ਤੋਂ ਜਲਦੀ ਢੈੜ ਰੂਪੀ ਰੋਗ ਦੇ ਵਿਨਾਸ਼ ਵਾਸਤੇ, ਨੁਸਖੇ ਅੰਦਰ ਜੋ ਅਦੈਤਮਈ ਦਵਾਈ ਹੈ, ਦਾ ਸੇਵਨ ਕਰਨ ਵਿੱਚ ਪ੍ਰਯਤਨ, ਦਿੜਤਾ ਪੂਰਬਕ ਲਗਾ ਦੇਣਾ ਚਾਹੀਏ। ਇਸ ਲਈ ਹਰਿਸਿਮਰਨ! ਜਿਤਨਾ ਭੀ ਤੂੰ ਪਾਠ ਕਰਦਾ ਹੈ, ਉਸ ਪਰ ਪੂਰੀ ਤਰ੍ਹਾਂ ਅਮਲ ਕਰ।

ਨਿਰੰਤਰ ਇੱਕ ਰਸ ਬੈਠਦਾ, ਉਠਦਾ ਤੇ ਲਲਦਾ ਆਦਿ ਹਰ ਅਵਸਥਾ ਵਿੱਚ ਪ੍ਰਭੂ ਦਾ ਨਾਮ ਸਿਮਰਨ ਕਰ। ਇੱਕ ਸ਼੍ਰਾਸ ਭੀ ਉਸਦੀ ਯਾਦ ਬਿਨਾਂ ਨਾ ਬਿਤਾ। ਤੇਰਾ ਇਤਨਾ ਜ਼ਿਆਦਾ ਅਭਯਾਸ ਹੋ ਜਾਣਾ ਚਾਹੀਦਾ ਹੈ ਜੋ ਮਾਲੂਮ ਨਾ ਦੇ ਸਕੇ ਯਾਨੀ ਪ੍ਰਾਣ, ਨਾਮ ਤੇ ਮਨ ਭਾਵੇਂ ਇਹ ਵੱਖੋ ਵੱਖਰੇ ਹਨ ਪ੍ਰੰਤੂ ਇੱਕ ਹੋ ਜਾਣ।

ਜੋ ਬ੍ਰਹਮ, ਜਗਤ ਦਾ ਕਾਰਣ, ਸਤਗੰਕਲਪ, ਸਤਗਕਰਮ, ਸਰਬੱਗਜ, ਸੁਤੰਤ੍ਰ, ਵਿਆਪਕ, ਅਜਰ, ਅਮਰ ਤੇ ਕਿਪਾਲੂ ਹੈ, ਅਜਿਹੇ ਧਰਮਾਂ ਯੁਕਤ ਈਸ਼ਵਰ ਨੂੰ ਨਿਰੰਤਰ ਚਿੰਤਨ ਕਰ ਤਾਂ ਜਿਸ ਸੰਸਾਰ ਤੋਂ ਬੇਖਬਦ ਵਿਜੋਗੀ ਦੇ ਚਿੱਤ ਦੀ ਅਵਸਥਾ ਪੁੱਛਦਾ ਹੈ, ਉਸ ਤੱਤ੍ਵਗਿਆਨ ਦ੍ਵਾਰਾ ਪਰਮ ਆਨੰਦ ਵਿੱਚ ਹੋਣ ਕਰਕੇ ਤੂੰ ਵੀ ਮਤਵਾਲਾ ਹੋ ਜਾਵੇਗਾ।

ਆਨੰਦਪੁਰ ਯਾਨੀ ਆਨੰਦ ਨਾਲ ਜੋ ਪੂਰਣ ਹੈ। ਜਿਸ ਆਨੰਦ ਦੀ ਮੋਹ ਤੇ ਸ਼ੋਕ ਆਦਿ ਸੱਤ੍ਰਾਂ ਤੋਂ ਰੱਛਿਆ ਲਈ ਵੈਰਾਗ ਅਤੇ ਅਭਯਾਸ ਰੂਪ ਦਿੜ ਕਿਲਾ ਬਣਿਆ ਹੋਇਆ ਹੈ, ਉਸ ਆਨੰਦ ਗੜ੍ਹ ਵਿੱਚ ਕਲ੍ਹ ਨੂੰ ਆ ਜਾਵੀਂ, ਤੈਨੂੰ ਵਿਜੋਗੀ ਦੀ ਟਿਕੀ ਹੋਈ ਬੁੱਧੀ ਦਾ ਸਾਰਾ ਹੀ ਹਾਲ ਉਪਾਇ ਸਹਿਤ ਸੁਣਾਇਆ ਜਾਏਗਾ ਪ੍ਰੰਤੂ ਜਿਸ ਤਰ੍ਹਾਂ ਅੰਤਰਜਾਮੀ ਪ੍ਰਭੂ ਦੀ ਪੇਰਣਾ ਹੋਵੇਗੀ। ਕਿਉਂਕਿ ਉਹ ਪੇਰਕ—

ਪ੍ਰਾਣ ਨੂੰ ਉੱਪਰ ਦੀ ਤਰਫ ਲੈ ਜਾਂਦਾ ਹੈ ਅਤੇ

ਅਪਾਨ ਨੂੰ ਨੀਚੇ ਦੀ ਤਰਫ ਪੱਕਦਾ ਹੈ।

ਕ: ਉ: ੨।੨।੩।

ਜੋ ਸ਼ੋਤਰ (ਕੰਨ) ਦਾ ਸ਼ੋਤਰ ਹੈ, ਮਨ ਦਾ ਮਨ ਤੇ ਬਾਣੀ ਦਾ ਭੀ ਬਾਣੀ ਹੈ, ਉਹੀ ਪ੍ਰਾਣ ਦਾ ਪ੍ਰਾਣ ਅਤੇ ਨੇੜ ਦਾ ਨੇੜ ਹੈ।

ਕ: ਉ: ੧।੨।

ਇਤਿਆਦਿਕ ਸੁਤੀ ਪ੍ਰਮਾਣਾਂ ਅਨੁਸਾਰ, ਉਸਦੀ ਸੱਤਾ ਨੂੰ ਪਾ ਕੇ ਮਨੁੱਸ਼ ਦ੍ਵਾਰਾ

ਸਭ ਵਿਵਹਾਰ ਹੁੰਦਾ ਹੈ ਕਿੰਤੂ ਅਗਿਆਨ ਨਾਲ ਮੋਹਿਤ ਅੰਤਹਕਰਣ ਵਾਲਾ 'ਮੈਂ ਕਰਦਾ ਹਾਂ' ਇਉਂ ਮੌਨ ਬੈਠਦਾ ਹੈ। ਇਹ ਬਾਤ ਇਸੀ ਤਰ੍ਹਾਂ ਹੀ ਹੈ, ਇਸ ਲਈ ਜਿਸ ਪ੍ਰਕਾਰ ਉਹ ਪ੍ਰਭੂ ਇਸ ਬਾਣੀ ਤੋਂ ਕਹਾਵੇਗਾ, ਉਸੀ ਤਰ੍ਹਾਂ ਉਸਦੇ ਹੁਕਮ ਨਾਲ ਹੀ, ਤੂੰ ਭੀ ਸੁਣੀ ਜਾਵੀਂ। ਇਹ, ਇਸ ਵਿਵਹਾਰਕ ਦਿਸ਼ਟੀ ਨਾਲ ਭੀ ਸਰਬਦਾ ਨਿਰਦੇਸ਼ ਹੈ ਅਤੇ ਪ੍ਰਮਾਰਥਿਕ ਦਿਸ਼ਟੀ ਅਨੁਸਾਰ ਤਾਂ ਇਸਨੂੰ ਦੋਸ਼ਾਂ ਦੀ ਗੰਧ ਭੀ ਸਪਰਸ਼ ਨਹੀਂ ਕਰ ਸਕਦੀ ਕਿਉਂਕਿ ਇਹ ਅਸੰਗ ਹੋਣ ਦੇ ਕਾਰਣ ਹੀ ਨਿਰਵਿਕਾਰ ਹੈ।

ਪ੍ਰਭੂ ਜੋ ਪੁਰਸ਼ ਇਸ ਨੂੰ ਸ਼ਗੀਰ ਹੀ ਸਮਝਦੇ ਹੋਣ ਅਰਥਾਤ ਮਨ, ਇੰਦ੍ਰੀਆਂ ਅਤੇ ਸ਼ਗੀਰ ਹੀ ਸ੍ਰਤੰਤ੍ਰ ਰੂਪ ਨਾਲ ਸਭ ਕੁੱਝ ਕਰਨ ਵਾਲੇ ਹਨ, ਉਨ੍ਹਾਂ ਦੇਹ-ਆਤਮਵਾਦੀ ਵਿੱਦੂਨਾਂ ਪਾਸੋਂ, ਉਨ੍ਹਾਂ ਦੀ ਦਿਸ਼ਟੀ ਮੁਤਾਬਿਕ ਇਹ ਖਿਮਾ ਮੰਗਦਾ ਹੈ ਕਿ ਜੇ ਕੋਈ ਦੋਸ਼ ਇਸ ਦੇ ਕਥਨ ਵਿੱਚ ਹੋਵੇ ਤਾਂ ਮੁਆਫ ਕਰ ਦੇਣ !

-ਹਰੀ

ਅਨੰਦਪੁਰ ਸਾਹਿਬ  
੧ ਵੈਸਾਖ ਬਿ. ੨੦੦੫

## ਵੈਰਾਗਜ ਪ੍ਰਕਰਣ

### ਮੰਗਲਾਚਰਣ\*

ਸੋਏ ਅਵਿਦਜਾ ਨੀਂਦ ਮੌ, ਬਨਾ ਆਪ ਜੋ ਜੀਵ।  
 ਉਤਪਤਿ ਆਦਿ ਵਿਕਾਰ ਜੋ, ਨ ਸੰਕਲਪ ਬਿਨ ਸੀਵਾ॥ ੧ ॥

ਜਾਗਯੇ ਅਪਨੀ ਸਿਮ੍ਰਿਤੀ, ਮੁਕਤੀ ਸੀ ਤਿਸ ਮਾਨ।  
 ਬੰਧ ਮੋਖ ਸੇ ਰਹਿਤ ਕੀ, ਨਹੀਂ ਪ੍ਰਾਪਤੀ ਆਨ੍ਦੀ॥ ੨ ॥

ਭੇਦ ਅਭੇਦ ਸਮਾਪਿ ਭੀ, ਸਰਗੁਣ ਨਿਰਗੁਣ ਨਾਹਿ।  
 ਸਬਦ ਅਮਰ ਅਜ ਆਦਿ ਲੇ, ਵਿਵਸਥਾ ਨ ਤਿਸ ਮਾਰਿ॥ ੩ ॥

ਕਲਪੀ ਦ੍ਰੈਤ ਵਿਨਾਸ ਹਿਤ, ਸਾਸਤ੍ਰ ਸਬਦ ਬਨਾਇ।  
 ਉੜੀ ਦ੍ਰੈਤ ਅਦ੍ਰੈਤ ਕਹਾ, ਕਿਸ ਕੋ ਕੌਣ ਧਿਆਇ॥ ੪ ॥

ਅਧਯਾਰੇਪ<sup>੩</sup> ਅਪਵਾਦ<sup>੪</sup> ਬਿਨ, ਹੋਇ ਨ ਬ੍ਰਹਮ ਵਿਚਾਰ।  
 ਪਰ ਜੋ ਕਰੇ ਨ ਲਿਪਤ ਵਹ, ਸੁਪਨੇ ਜਿਉ ਵਿਵਹਾਰ॥ ੫ ॥

ਮੁਝ ਹੀ ਵਿਕਲਪਹੀਨ ਕੇ, ਬ੍ਰਹਮ ਜਗਤ ਦੋ ਨਾਮ।  
 'ਅਮਰ ਵਸਤੂ' ਸ੍ਰੀ ਗ੍ਰੰਥ ਰਚੂ, ਲੇਸ ਨ ਲੇਪ ਅਕਾਮ॥੬ ॥

\* ਸੰਸਕਿਤ : ਮੰਗਲਾਚਰਣ - (ਸਫਲਤਾ ਪ੍ਰਾਪਤ ਕਰਨ ਦੇ ਉਦੇਸ਼ ਨਾਲ) ਕਿਸੇ ਵੀ ਗ੍ਰੰਥ  
 ਦੇ ਅਠੰਡ ਵਿੱਚ ਪੜ੍ਹੀ ਜਾਣ ਵਾਲੀ ਪਾਰਥਨਾ ਦੇ ਰੂਪ ਵਿੱਚ ਪੁਸਤਾਵਨਾ।  
 1. ਸੀਵ - ਕਲਜਾਣ ਸੂਰਪ (ਪ੍ਰਮਾਤਮਾ) 2. ਹੋਰ 3. ਕਲਪਨਾ 4. ਬੇਡਨ

## ਵਿਜੋਗੀ ਦਾ ਵੈਰਾਗ ਅਤੇ ਪ੍ਰੀਤਮ ਦੀ ਪ੍ਰਾਪਤੀ ਲਈ ਤੜਪ

ਪਿਆਰੇ ਹਰਿਸਿਮਰਨ ! ਉਸ ਵਿਜੋਗੀ ਦਾ ਆਪਣੇ ਪ੍ਰੀਤਮ ਦੇ ਵਿਜੋਗ ਉਪੰਤ ਇਹ ਨਿਸਚਾ ਪੱਕਾ ਹੀ ਹੋ ਗਿਆ ਕਿ ਸਭ ਸੰਕਲਪਾਂ ਨੂੰ ਛੁੱਡਕੇ, ਹੁਣ ਮੈਂ ਇੱਕ 'ਉਸ ਪ੍ਰੀਤਮ ਦੀ ਖੇਡ ਹੀ ਕਰਨੀ ਹੈ ਜਿਸਦਾ ਫੇਰ ਕਦੇ ਵਿਜੋਗ ਨਾ ਹੋਵੇ। ਉਹ ਅਵਸਥਾ ਜੋ ਤੀਬਰ ਵੈਰਾਗ ਅਤੇ ਵਿਵੇਕ ਆਦਿ ਸਾਧਨਾ ਯੁਕਤ ਹੈ, ਇਸ ਪ੍ਰਕਾਰ ਦੀ ਦੇਖੀ ਹੈ -

ਇਹ ਵਿਨਾਸ਼ੀ, ਬੇ-ਰਸੇ ਅਤੇ ਕੇਵਲ ਪ੍ਰਤੀਤ ਦੇਣ ਵਾਲੇ ਪਦਾਰਥ ਮੈਨੂੰ ਅੱਛੇ ਹੀ ਨਹੀਂ ਲਗਦੇ। ਇਹ ਉਪਰੋਂ ਕੁੱਝ ਹੋਰ ਅਤੇ ਜੋ ਅੰਦਰੋਂ ਫੌਲ ਕੇ ਦੇਖੀਏ ਤਾਂ ਕੁੱਝ ਹੋਰ ਹੀ ਨਿਕਲਦੇ ਹਨ। ਅੱਜ ਤਾਈਂ ਧੇਖੋ ਵਿੱਚ ਫਸੇ ਰਹੇ ਪ੍ਰੰਤੂ ਜਦੁਹੁਣ ਇਨ੍ਹਾਂ ਦੀ ਅਸਲੀਅਤ ਦਾ ਪਤਾ ਲੱਗ ਗਿਆ ਹੈ ਤਾਂ ਫਿਰ ਹੁਣ ਇਨ੍ਹਾਂ ਬਦਲੇ ਕੌਣ ਖੁਆਰ ਹੁੰਦਾ ਫਿਰੋ ? ਬੇਸਮਈ, ਨਾਲਾਇਕ ਮਨ ! ਤੇਰੀ ਕੀਤੀ, ਤੇਰੇ ਹੀ ਪੇਸ਼ ਆਈ। ਤੂੰ ਭੀ ਰੋਜ਼-ਰੋਜ਼ ਇਨ੍ਹਾਂ ਉੱਤੇ ਹੀ ਭੁਲ੍ਹਦਾ ਰਿਹਾ ਹੈ। ਦੇਖੀ ਧੇਖਬਾਜ਼ੀ ? ਦੇਖ ਲਿਆ ਮ੍ਰਿਗ-ਤਿਸ਼ਨਾ ਦਾ ਜਲ ? ਇਹ ਹੁੰਦਾ ਹੈ ਸੁਪਨ ਪੁੰਚ ! ਹੋਣਾ ਕੁੱਝ ਭੀ ਨਾ ਤੇ ਮਾਲੂਮ ਹੋਣਾ ਜਿਵੇਂ ਸੱਚਾ ਹੋਵੇ। ਜੋ ਸੁੰਦਰ, ਕੋਮਲ ਤੇ ਪਿਆਰਾ-ਪਿਆਰਾ ਦਿਖਦਾ ਸੀ, ਨਿਰਾ ਮਿੱਟੀ ਹੀ ਬਣ ਗਿਆ। ਨਾ ਹੱਥ ਹਿਲਦਾ, ਨਾ ਸਿਰ, ਨਾ ਬੁੱਲ੍ਹ ਤੇ ਨਾ ਹੀ ਸੋਹਣੀਆਂ-ਸੋਹਣੀਆਂ ਅੱਖੀਆਂ ਤੱਕਦੀਆਂ ਹਨ। ਇੱਕ ਪਿੱਜਰਾ ਹੀ ਰਹਿ ਗਿਆ ਤੇ ਸੁੰਦਰ ਪੰਛੀ, ਇੱਛਾ ਮੁਤਾਬਿਕ ਉਡਾਰੀ ਮਾਰ ਗਿਆ ਹੈ। ਪਿਆਰ ਤਾਂ ਉਸ ਨਾਲ ਹੀ ਸੀ, ਵਿੱਚ ਰਹਿੰਦਾ ਸੀ, ਸੋਹਣਾ ਜਾਣ ਕੇ ਕੌਲ ਆਉਂਦਾ, ਗੱਲਾਂ ਕਰਦਾ, ਹੱਸ-ਹੱਸ ਮਨ ਨੂੰ ਗੀਝਾਉਂਦਾ, ਪਿਆਰ ਕਰਦਾ, ਛੇੜਦਾ ਤੇ ਜੋ ਜੀਅ ਚਾਹੁੰਦਾ ਸੋਈ ਕਰਦਾ ਸੀ। ਹੁਣ ਪਿੱਜਰੇ ਨੂੰ ਦੇਖਾਂ ਕੀ ਅਤੇ ਕੌਲ ਕੀ ਜਾਵਾਂ, ਜਦ ਵਿੱਚ ਰਹਿਣ ਵਾਲਾ ਮਨ ਦਾ ਸਹਾਰਾ ਹੀ ਨਹੀਂ ਤਾਂ ਇਸ ਨਾਲ ਮੇਰਾ ਸੰਬੰਧ ਭੀ ਕੀ ਹੈ? ਇਸਦੇ ਨਾਲ ਜੋ ਮੈਂ ਸੰਬੰਧ ਮੰਨਿਆ ਹੋਇਆ ਸੀ, ਉਹ ਅਗਿਆਨ ਦੇ ਕਾਰਨ ਕੇਵਲ ਭ੍ਰਾਂਤੀ ਮਾਤ੍ਰ ਹੀ ਸੀ। ਇਹੋ ਜਿਹਾ ਹਾਲ ਸਾਰੇ ਹੀ ਸੰਸਾਰੀ ਪਦਾਰਥਾਂ ਦਾ ਹੈ। ਨਾ ਇਹ ਕਿਤਿਹਾਂ ਆਏ ਅਤੇ ਨਾ ਹੀ ਇਨ੍ਹਾਂ ਕਿਤੇ ਚਲੇ ਜਾਣਾ ਹੈ, ਇਹ

ਤਾਂ ਰੱਸੀ ਵਿੱਚ ਸੱਪ ਦਿਖਦਾ ਹੈ। ਸ਼ੁਕਰ ਹੈ! ਇੱਥੋਂ ਹੀ ਖਹਿੜਾ ਛੁੱਟ ਗਿਆ ਪਰ ਇਹ ਸਾਰੀ ਕ੍ਰਿਪਾ ‘ਪ੍ਰਮ’ ਦੀ ਹੈ। ‘ਸੱਚਾ’ ਪ੍ਰਮ’ ਭੁੱਬਦਾ ਬੇੜਾ ਪਾਰ ਲਗਾ ਦਿੰਦਾ ਹੈ ਅਤੇ ਝੁਠਾ ਮੌਹ ਭੁੱਬੇ ਦਿੰਦਾ ਹੈ। ਜੇ ਨਿਸ਼ਕਾਮ ਪ੍ਰਮ ਨਾ ਹੁੰਦਾ ਤਾਂ ਮੈਨੂੰ ਉਸ ਵਰਗੇ ਹੋਰ ਥੋੜ੍ਹੇ ਸਨ ? ਪ੍ਰੰਤੂ ਨਹੀਂ, ਉਹ ਤਾਂ ਮੇਰੀ ਜਾਨ ਹੀ ਸੀ। ਉਸਦੇ ਸੰਜੋਗ ਨਾਲ ਮੇਰਾ ਦੁਨੀਆਂ ਨਾਲ ਸੰਜੋਗ ਸੀ ਤੇ ਉਸਦੇ ਵਿੱਜੋਗ ਨਾਲ ਹੀ ਮੇਰਾ ਸੰਸਾਰ ਤੋਂ ਵਿੱਜੋਗ ਹੈ। ਹੁਣ ਬਾਕੀ ਰਹਿੰਦਾ ਜੀਵਨ, ਉਸਦੀ ਤਲਾਸ਼ ਵਿੱਚ ਹੀ ਲਾ ਦੇਣਾ ਹੈ। ਇਹ ਪਤਾ ਕਰਨਾ ਹੈ ਕਿ ਪਿੱਜਰੇ ਵਿੱਚ ਕਿਸ ਤਰ੍ਹਾਂ ਆਉਂਦਾ ਹੈ? ਆਉਂਦਾ ਕਿਉਂ ਹੈ ਅਤੇ ਲਿਆਉਣ ਵਾਲਾ ਕੌਣ ਹੈ ? ਜਾਂਦਾ ਕਿਸ ਤਰ੍ਹਾਂ ਹੈ ਅਤੇ ਜਾਂਦਾ ਕਿਉਂ ਹੈ ਅਤੇ ਲੈ ਕੌਣ ਜਾਂਦਾ ਹੈ ? ਜਦ ਤੱਕ ਉਸਦੀ ਅਸਲੀਅਤ ਦਾ ਪਤਾ ਨਹੀਂ ਲੱਗ ਜਾਂਦਾ ਤਦ ਤੱਕ ਇਹੋ ਹੀ ਧੋਖਬਾਜ਼ੀ ਰਹਿਣੀ ਹੈ। ਜੇ ਠੀਕ-ਠੀਕ ਉਸ ਦਾ ਪਤਾ ਲੱਗ ਜਾਵੇ ਫਿਰ ਉਸ ਛੁਪੇ ਹੋਏ ਠੱਗ ਦੇ ਕਾਬੂ ਨਹੀਂ ਆਵਾਂਗਾ। ਜਾਅਲਸਾਜ਼ੀ ਭੀ ਕੋਈ ਥੋੜ੍ਹੀ ਜਿਹੀ ਹੈ ? ਗੱਲਾਂ ਕਰਦਾ-ਕਰਦਾ ਚੁੱਪ ਹੋ ਗਿਆ ਤੇ ਚੰਗਾ ਭਲਾ ਦੇ ਖਦਾ-ਦੇਖਦਾ, ਦੇਖਣ ਤੋਂ ਹੀ ਹਟ ਗਿਆ ਹੈ। ਉਹ ਬੁਲਬੁਲ ਹੁਣ ਚਹਿਕਦੀ ਨਹੀਂ, ਉਹ ਕਬੂਤਰ ਹੁਣ ਗੁਟਕਦਾ ਨਹੀਂ, ਉਹ ਮੈਨਾ ਹੁਣ ਸੋਹਣੀਆਂ-ਸੋਹਣੀਆਂ ਗੱਲਾਂ ਨਹੀਂ ਕਰਦੀ, ਉਸ ਕੋਇਲ ਦੀ ਮਿੱਠੀ ਸੂਰ, ਸੂਣਾਈ ਨਹੀਂ ਦਿੰਦੀ ਅਤੇ ਉਹ ਚਕੋਰ ਹੁਣ ਚੰਦਮਾਂ ਨੂੰ ਤੱਕਦਾ ਨਹੀਂ। ਲੱਖਾਂ ਯਤਨ ਕੀਤੇ ਤੇ ਚਾਹੇ ਕਿੰਨੇ ਹੀ ਹੋਰ ਕਰੀਏ-ਨਾ ਇਸਨੇ ਥੋਲਣਾ ਹੈ ਅਤੇ ਨਾ ਹੀ ਇਸਨੇ ਦੇਖਣਾ ਹੈ। ਜੇ ਭੀ ਕੋਈ ਮੈਨੂੰ ਉਸਦੀ ਅਸਲੀਅਤ ਤੋਂ ਵਾਕਫ ਕਰਾ ਦੇਵੇ, ‘ਤਨ’ ਉਸਦੀ ਸੇਵਾ ਵਿੱਚ ਲਾਵਾਂ, ‘ਮਨ’ ਉਸਦੇ ਪ੍ਰੇਮ ਵਿੱਚ ਲੀਨ ਕਰਾਂ ਅਤੇ ‘ਧਨ ਐਸੂਰਯ’ ਉਸ ਗਹਿਬਰ ਉੱਤੇ ਵਾਰ ਦੇਵਾਂ ! ਉਸ ਵਰਗਾ ਦਿਆਲੂ ਕੌਣ ਅਤੇ ਜੀਵਨ-ਦਾਤਾ ਹੋਰ ਕੌਣ ਹੋਸੀ ਜੋ ਮੈਨੂੰ ਉਸਦੇ ਵਿੱਜੋਗ ਨਾਲ ਸੜਦੇ ਹੋਏ ਨੂੰ ਸੂੰਛ ਅਤੇ ਸੀਤਲ ਸੱਰਵਰ ਵਿੱਚ ਪਾਵੇ।

ਉਸ ਨਟ ਦਾ ਭੇਦ, ਉਸ ਠੱਗ ਦਾ ਉਪਾਇ, ਉਸ ਡੰਗੇ ਹੋਏ ਦਾ ਮੰਡ੍ਰ ਤੇ ਉਸ ਪੱਛੀ ਦਾ ਜਾਲ, ਸਿਵਾਏ ਕਿਸੇ ਪੂਰਨ ਸੰਤ ਦੇ ਹੋਰ ਕਿਸੇ ਪਾਸ ਨਹੀਂ ਹੈ ਕਿਉਂਕਿ ਸੰਤਾਂ ਤੋਂ ਬਿਨਾਂ, ਸਾਰੇ ਹੀ ਜੀਵ ਉਸਦੀ ਠੱਗੀ ਵਿੱਚ ਆ ਰਹੇ ਹਨ। ਕੇਵਲ ਸੰਤ ਹੀ ਉਸਦੀ ਠੱਗੀ ਤੋਂ ਬਚ ਕੇ ਬੈਠੇ ਹਨ ਕਿਉਂਕਿ ਮਹਾਂਪੁਰਸ਼, ਉਸ ਲੁਟੇਰੇ ਦੇ ਵਾਕਫ, ਉਸਦੀ ਸਾਰੀ ਖੇਡ ਨੂੰ ਨਿਤਾ-ਪ੍ਰਤੀ ਦੇਖਦੇ ਅਤੇ ਉਸਦੇ ਕੋਲ ਹੀ ਵਸਦੇ

ਯਾਨੀ ਉਸ ਨਾਲ ਹੂੜਾ ਸੰਬੰਧ ਰੱਖਣ ਵਾਲੇ ਹਨ। ਇਸ ਲਈ ਕਿਸੇ ਪਰਮ ਕ੍ਰਿਪਾਲੂ, ਬੀਤ-ਰਾਗ (ਕਾਮਨਾ ਤੋਂ ਛੁਟੇ ਹੋਏ) ਇਸ ਤੌਰ 'ਤੇ ਵੇਤਾ (ਜਾਣਕਾਰ), ਇਸਥਿਤ- ਬੁੱਧੀ ਵਾਲੇ ਤੇ ਇੰਦ੍ਰੀਯ-ਜਿੱਤ, ਪੂਰਨ ਸਤਿਗੁਰੂ ਦੇਵ ਦੀ ਸ਼ਰਣ ਵਿੱਚ ਜਾਂਦਾ ਹਾਂ ਜੋ ਮੈਨੂੰ ਭਵਸਾਗਰ (ਸੰਸਾਰ) ਵਿੱਚ ਡੱਬੇ ਜਾਂਦੇ ਨੂੰ ਜਿਸ ਤਰ੍ਹਾਂ ਭੀ ਪਾਰ ਕਰਨ ਅਰਥਾਤ ਉਸ ਵਿੱਛੜੇ ਹੋਏ ਦਾ ਮਿਲਾਪ ਕਰਾ ਦੇਣ ਕਿਉਂਕਿ ਉਸਦਾ ਵਿਜੋਗ ਹੈ, ਇਹ ਸੰਸਾਰ ਤੁਧੀ ਸਮੇਦਰ ਹੈ ਜੋ ਅਨੰਤ ਸੰਕਲਪ ਤੇ ਵਿਕਲਪ ਤੁਧੀ ਤਰ੍ਗਾਂ ਸਹਿਤ ਠਾਠਾਂ ਪਿਆ ਮਾਰਦਾ ਹੈ।

ਜਿਸਦਾ ਪਿਆਰਾ ਹੀ ਵਿੱਛੜ ਗਿਆ, ਉਸ ਨਿਭਾਗੇ ਦਾ ਭੀ ਕੋਈ ਜੀਵਨ ਹੈ? ਆਪਣੇ ਪ੍ਰੀਤਮ ਨਾਲੋਂ ਤਾਂ ਪਹਿਲਾਂ ਤੁਰ (ਮਰ) ਜਾਣਾ ਚਾਹੀਦਾ ਹੈ ਕਿਉਂਕਿ ਵਿੱਛੜੇ ਦਾ ਤੀਰ ਕਲੋਜੇ ਨੂੰ ਅਜਿਹਾ ਵਿੱਨ੍ਹ ਦਿਦਾ ਹੈ ਜੋ ਨਾ ਮੌਤ ਆਉਂਦੀ ਹੈ ਅਤੇ ਨਾ ਹੀ ਜ਼ਿੰਦਗੀ ਸ੍ਰੁਖ ਦੀ ਰਹਿੰਦੀ ਹੈ। ਤੜਪ-ਤੜਪ ਕੇ ਜਾਨ ਖੁਸਦੀ ਹੈ ਨਾ ਹੀ ਜਿਉਂਦਿਆਂ ਵਿੱਚ ਤੇ ਨਾ ਹੀ ਮੋਇਆਂ ਵਿੱਚ ਰਹੀਦਾ ਹੈ।

**ਜਿਸੁ ਪਿਆਰੇ ਸਿਉ ਨੇਤੁ ਤਿਸੁ ਆਗੈ ਮਰਿ ਚਲੀਐ ॥**

**ਪਿਗੁ ਜੀਵਣੁ ਸੰਸਾਰਿ ਤਾ ਕੈ ਪਾਛੈ ਜੀਵਣਾ ॥** (ਅੰਗ ੮੩)

ਮੇਰਾ ਸਾਥੀ, ਮੇਰਾ ਪਿਆਰਾ ਮਿੱਤ੍ਰ ਜਦ ਇਸ ਦੁਨੀਆਂ ਨੂੰ ਛੱਡਕੇ ਚਲਾ ਗਿਆ ਤਾਂ ਮੈਨੂੰ ਇਹ ਸੰਸਾਰ ਕਿਸ ਤਰ੍ਹਾਂ ਚੰਗਾ ਲੱਗ ਸਕਦਾ ਹੈ? ਇਹ ਮੈਨੂੰ ਵਿਖ (ਜ਼ਹਿਰ) ਦੇ ਤੁੱਲ ਭਾਸਦਾ ਅਤੇ ਅੱਗ ਵਾਂਗੀ ਸਾੜਦਾ ਹੈ। ਇਹ ਸੰਸਾਰ ਦੁੱਖਾਂ ਦਾ ਖਜ਼ਾਨਾ, ਬੱਦਲਾਂ ਦੀ ਛਾਂ, ਪੂੰਦੇਂ ਦਾ ਪਹਾੜ, ਬਾਜ਼ੀਗਰ ਦੀ ਬਾਜ਼ੀ, ਸ਼ਤਰੰਜ ਵਰਗੀ ਖੇਡ ਅਤੇ ਰੇਤ ਦਾ ਬਣਿਆ ਹੋਇਆ ਘਰ ਹੈ। ਜੇ ਇਹ ਸੱਚ-ਮੂੱਚ ਹੀ ਸੱਚਾ ਹੁੰਦਾ ਤਾਂ ਮੇਰਾ ਪਿਆਰਾ ਇਸ ਨੂੰ ਛੱਡਕੇ ਕਿਉਂ ਜਾਂਦਾ? ਇਹ ਮਾਇਆ ਦਾ ਛਲ ਹੈ ਜੋ (ਮਾਇਆ) ਤਿੰਨਾਂ ਗੁਣਾਂ—ਸਤੋਂ, ਰਜ਼ੇ ਤੇ ਤਮੋ ਤੁਪ ਵਿੱਚ ਫੈਲੀ ਰੋਈ ਹੈ। ਜਿਸ ਭੀ ਤੁਪ (ਸ਼ਕਲ) ਤੇ ਨਾਮ (ਜੋ ਕਲਪਿਤ ਹਨ) ਵਿੱਚ ਇਹ ਦਿਖਦੀ ਹੈ, ਸੁਪਨ-ਪ੍ਰੰਚ ਦੀ ਤਰ੍ਹਾਂ ਪਰਿਣਾਮੀ ਤੇ ਅਸੱਤਜ ਹੈ—

**ਇੰਦ੍ਰ ਪੁਰੀ ਮਹਿ ਸਰਪਰ ਮਰਣਾ ॥ ਬ੍ਰਹਮ ਪੁਰੀ ਨਿਹਚਲੁ ਨਹੀਂ ਰਹਣਾ ॥**

**ਸਿਵ ਪੁਰੀ ਕਾ ਹੋਇਗਾ ਕਾਲਾ ॥ ਤ੍ਰੈ ਗੁਣ ਮਾਇਆ ਬਿਨਸਿ ਬਿਤਾਲਾ ॥**

(ਅੰਗ ੨੩੨)

ਸਗਲ ਪਾਸਾਰੁ ਦੀਸੈ ਪਾਸਾਰਾ ॥ ਬਿਨਸਿ ਜਾਇਗੇ ਸਗਲ ਆਕਾਰਾ ॥

(ਅੰਗ ੨੩੨)

ਅਵਿਨਾਸ਼ੀ ਤਾਂ ਉਹੀ ਹੋਇਆ ਜੋ ਇਸ ਝੂਠੇ ਸ਼ਰੀਰ ਨੂੰ ਇਉਂ ਡੱਡ ਕੇ ਚਲਾ ਗਿਆ ਜਿਉਂ ਸੱਪ ਕੰਜ ਨੂੰ ਤਿਆਗ ਕੇ ਨਿਕਲ ਜਾਂਦਾ ਹੈ। ਜਿਸ ਪ੍ਰਕਾਰ ਘਰ ਵਾਲਾ ਘਰ ਨੂੰ ਡੱਡ ਕੇ ਚਲਾ ਜਾਂਦਾ ਹੈ। ਉਹ ਅਜਰ ਤੇ ਅਮਰ ਹੈ, ਉਸ ਨੂੰ ਘਰਾਂ ਦਾ ਘਾਟਾ ਹੈ? ਹੋਰ ਕਿਸੇ ਘਰ ਵਿੱਚ ਰਹਿਣ ਲੱਗ ਜਾਵੇਗਾ। ਪੁਰਾਣੇ ਬਸਤ੍ਰਾਂ ਨੂੰ ਲਾਹ ਕੇ ਸੁੱਟ ਦਈਦਾ ਹੈ ਤੇ ਨਵੇਂ ਪਹਿਨ ਲਈਦੇ ਹਨ। ਨਵੇਂ ਤੇ ਪੁਰਾਣੇ ਬਸਤ੍ਰਾਂ ਦਾ ਹੀ ਦੇਹ ਨਾਲ ਸੰਜੋਗ ਤੇ ਵਿਜੋਗ ਹੈ, ਦੇਹ ਦਾ ਨਹੀਂ। ਦੇਹ, ਭੀ, ਦੇਹਧਾਰੀ ਦਾ ਬਸਤ੍ਰ ਹੀ ਸੁਣਿਆ ਹੈ। ਅਨੰਤ ਹੀ ਜੀਰਣ (ਪੁਰਾਣੇ) ਹੋਏ ਬਸਤ੍ਰਾਂ ਨੂੰ ਉਤਾਰਦਾ ਅਥਵਾ ਤੇ ਅਨੰਤ ਹੀ ਨਵੇਂ ਬਸਤ੍ਰ ਪਹਿਨਦਾ ਹੈ। ਭਗਵਾਨ ਕ੍ਰਿਸ਼ਨ ਕਹਿਦੇ ਹਨ-

‘ਅਸੱਤਜ’ ਜੋ ਸ਼ਰੀਰ ਆਦਿ ਤੇ ਸਰਦੀ-ਗਰਮੀ ਆਦਿ ਦੁੱਖ ਤਥਾ ਉਨ੍ਹਾਂ ਦੇ ਜੋ ਕਾਰਨ ਹਨ, ਦਾ ਵਾਸਤਵ ਵਿੱਚ ਹੋਣਾਪਨ ਹੈ ਹੀ ਨਹੀਂ ਅਰਥਾਤ ਸੱਤਜ ਨਹੀਂ ਹਨ। ਉਸੇ ਤਰ੍ਹਾਂ ‘ਸੱਤਜ’ ਜੋ ਆਤਮਾ ਹੈ, ਉਸਦਾ ਅਭਾਵ (ਨਾ ਹੋਣਾਪਨ) ਯਾਨੀ ਅਸੱਤਜ ਨਹੀਂ ਹੈ ਕਿਉਂਕਿ ਉਹ ਸਦਾ ਹੀ ਅਚੱਲ ਹੈ। ਇਸ ਪ੍ਰਕਾਰ ਸੱਤਜ ਤੇ ਅਸੱਤਜ ਇਨ੍ਹਾਂ ਦੋਹਾਂ ਦਾ ਨਿਰਣਯ, ਤੱਤੁਦਰਸ਼ੀ ਮਹਾਂਪੁਰਸ਼ਾਂ ਦ੍ਵਾਰਾ ਦੇਖਿਆ ਗਿਆ ਹੈ ਅਰਥਾਤ ਪ੍ਰਤੱਖ ਕੀਤਾ ਜਾ ਚੁੱਕਿਆ ਹੈ ਕਿ ਸੱਤਜ, ਸੱਤਜ ਹੀ ਹੈ ਅਤੇ ਅਸੱਤਜ, ਅਸੱਤਜ ਹੀ। ਇਸ ਪ੍ਰਕਾਰ ਦੇ ਕਥਨ ਅਨੁਸਾਰ, ਜਿਨ੍ਹਾਂ ਅਸੰਗ ਪੁਰਸ਼ਾਂ ਨੇ ਇਸ ਬਾਤ ਨੂੰ ਸਾਖਜਾਤ ਦੇਖਿਆ ਹੈ, ਉਨ੍ਹਾਂ ਤੋਂ ਬਿਨਾਂ ਮੈਨੂੰ ਬੇ ਸਮਝ ਨੂੰ ਇਸ ਪਰਮ ਗੁਹਜ (ਗੁਪਤ) ਤੱਤ ਨੂੰ ਕੌਣ ਸਮਝਾਵੇਗਾ? ਅਤੇ ਪ੍ਰਤੱਖ ਹੁਪ ਨਾਲ ਕੌਣ ਦਿਖ ਸਕੇਗਾ? ਕਿਉਂਕਿ-

ਅੰਧਿਆਰੈ ਦੀਪਕ ਆਨਿ ਜਲਾਏ ਗੁਰ ਗਿਆਨਿ ਗੁਰੂ ਲਿਵ ਲਾਗੇ ॥

ਅਗਿਆਨੁ ਅੰਧੇਰਾ ਬਿਨਸਿ ਬਿਨਸਿ ਘਰਿ ਵਸਤੂ ਲਹੀ ਮਨ ਜਾਗੇ ॥

(ਅੰਗ ੧੨੨)

ਇਸ ਵਾਸਤੇ ਮੈਨੂੰ ਸੰਸਾਰ ਤੋਂ ਅਤੀਤ, ਦਿਸ਼ਟਾ, ਗੁਰੂਦੇਵ ਦੀ ਸਰਣ ਵਿੱਚ ਹੀ ਜਾਣਾ ਚਾਹੀਦਾ ਹੈ ਤਾਂ ਕਿ ਮੈਨੂੰ ਅਤੇਤ ਦੁੱਖ ਨਾਲ ਘੇਰ ਵਿਆਕੁਲ ਤੇ ਸੋਕ ਅਗਨੀ ਵਿੱਚ ਸੜੇ ਜਾਂਦੇ ਨੂੰ, ਆਪਣਾ ਪਵਿੱਤ੍ਰ ਮਹਾਂ-ਵਾਕ ਹੁਣੀ ਸੀਤਲ ਜਲ ਛਿੜਕ ਕੇ ਸ਼ਾਂਤੀ ਪੰਚਾਉਣ।

ਦੁਖੀਏ ਨਿਤ ਫਿਰਹਿ ਬਿਲਾਦੇ ਬਿਨੁ ਗੁਰ ਸਾਂਤਿ ਨ ਪਾਵਣਿਆ॥

(ਅੰਗ ੧੧੮)

ਜਗਤ ਉਪਾਰਣ ਸੇਈ ਆਏ ਜੋ ਜਨ ਦਰਸ ਪਿਆਸਾ॥

ਉਨ ਕੀ ਸਰਣਿ ਪਰੈ ਸੋ ਤਰਿਆ ਸੰਤਸੰਗ ਪੂਰਨ ਆਸਾ॥

(ਅੰਗ ੨੦੨)

ਮੈਨੂੰ ਅਜਰ, ਅਮਰ, ਇੱਕ ਰਸ ਰਹਿਣ ਵਾਲੀ ਵਸਤੂ ਦਾ ਗਿਆਨ ਹੋ ਜਾਵੇ। ਉਸਦੀ ਪ੍ਰਾਪਤੀ ਲਈ ਮਨ ਨੂੰ ਮੈਂ ਰੋਕਾਂਗਾ ਅਤੇ ਇੰਦ੍ਰੀਆਂ ਨੂੰ ਕਾਬੂ ਕਰਾਂਗਾ। ਰਸਤਾ ਦੱਸਣ ਵਾਲੇ ਗੁਰੂ ਅਤੇ ਸ਼ਾਸਤ੍ਰ ਉੱਤੇ ਅਤੁੰਤ ਸ਼ਰਧਾ ਰੱਖਾਂਗਾ। ਚਿੱਤ ਨੂੰ ਉਪਦੇਸ਼ ਵਿੱਚ ਏਕਾਗ੍ਰ ਕਰਾਂਗਾ। ਸੰਸਾਰ ਦੇ ਸਭ ਪਦਾਰਥਾਂ ਤੋਂ ਉਪਰਾਮ ਰਵ੍ਵੀਂਗਾ ਤੇ ਭੁੱਖ-ਪਿਆਸ, ਸਰਦੀ-ਗਰੀਬੀ ਆਦਿ ਜਿਤਨੇ ਭੀ ਦੌੰਦ ਹਨ, ਸਭ ਨੂੰ ਮੈਂ ਸਹਿਣ ਕਰਾਂਗਾ। ਜਿਸ ਤਰ੍ਹਾਂ ਭੀ ਹੋਵੇ, ਸਾਰੇ ਸ਼ਰੀਰਕ ਕਸ਼ਟ ਸਹਾਰਾਂਗਾ ਪ੍ਰਤੀ ਮੈਨੂੰ ਉਸ, ਦੇਹ ਵਿੱਚੋਂ ਨਿਕਲ ਕੇ ਚਲੇ ਗਏ ‘ਪ੍ਰੀਤਮ’ ਦਾ ਦਰਸ਼ਨ ਹੋ ਜਾਵੇ।

ਵਿਛੇੜੇ ਦੇ ਤੀਰ ਨਾਲ ਘਾਇਲ ਹੋਏ ਨੂੰ ਮਿਲਾਪ ਦੀ ਮਲੂਮ ਬਿਨਾਂ, ਧਨ ਦੇ ਨਾਲ ਕੀ, ਮਿੱਤ੍ਰਾਂ ਨਾਲ ਕੀ, ਸੰਬੰਧੀਆਂ ਨਾਲ ਕੀ ਅਤੇ ਜਗਤ ਦੀ ਸਾਰੀ ਐਸੂਰਯ ਬਿਡੂਤੀ (ਸਾਮਾਨ) ਨਾਲ ਕੀ ਪ੍ਰਯੋਜਨ ਹੈ? ਹੇ ਮਨ! ਚੱਲ, ਉਸ ਕਿਪਾਲੂ ਅਨੁਭਵੀ ਵੈਦ ਦੀ ਮਿਨਤ ਕਰ, ਜਿਸਦੇ ਦਵਾਈਖਾਨੇ ਵਿੱਚੋਂ ਦੁੱਖ ਦੂਰ ਕਰਨ ਵਾਲੀ ਅਤੀ ਉੱਤਮ ਅੰਸਥੀ ਮਿਲਣੀ ਹੈ। ਛੱਡ! ਇਨ੍ਹਾਂ ਮਤਲਬਪ੍ਰਸਤਾਂ ਦਾ ਖਿਆਲ। ਕੋਈ ਬੁਲਾਉਂਦਾ ਹੈ ਤਾਂ ਅਪਣੇ ਮਤਲਬ ਲਈ, ਕੋਈ ਪਿਆਰ ਕਰਦਾ ਹੈ ਤਾਂ ਅਪਣੇ ਮਤਲਬ ਲਈ ਤੇ ਨੇੜੇ ਆਉਂਦਾ ਹੈ ਤਾਂ ਅਪਣੇ ਮਤਲਬ ਲਈ। ਜਿਸ ਤਰ੍ਹਾਂ ਭੀ ਕਿਸੇ ਦਾ ਅਪਣਾ ਪ੍ਰਯੋਜਨ ਸਿੱਧ ਹੁੰਦਾ ਹੋਵੇ, ਉਹੀ ਢੰਗ ਰਚਦਾ ਹੈ, ਬਿਨਾਂ ਮਤਲਬ ਤੋਂ ਕੋਈ ਕਿਸੇ ਨਾਲ ਸੰਬੰਧ ਰੱਖਦਾ ਹੀ ਨਹੀਂ ਹੈ। ਇਸ ਸਾਰੇ ਹੀ ਸੰਸਾਰ ਨੂੰ ਆਖਰੀ ਨਮਸ਼ਕਾਰ ਕਰਕੇ, ਕਰੁਣਾ ਦੇ ਸਮੰਦਰ, ਪੂਜਣਯੋਗ, ਵਿਕਾਰਹੀਨ, ਅਸੰਗ, ਮੁਕਤੀ ਦਾਤਾ, ਸੀਤਲ ਚਿੱਤ, ਸੰਤ ਸ਼ੋਮਣੀ ਗੁਰਦੇਵ ਵੱਲ ਮੂੰਹ ਕਰਕੇ ਤੁਰ ਅਤੇ ਉਨ੍ਹਾਂ ਦੇ ਪਾਵਿੱਤ੍ਰ ਚਰਨਾਂ ਵਿੱਚ ਜਾਕੇ ਡਿੱਗਾ!



(੨)

## ਗੁਰੂ ਮਿਲਾਪ ਪ੍ਰਕਰਣ

ਸਤਿਗੁਰੂ ਦੀ ਖੋਜ ਵਿੱਚ ਕਠਨਾਈ

ਵਿਆਕੁਲ, ਨਿਰਾਸਰੇ, ਡਾਵਾਂ-ਡੋਲ, ਅਧੀਰ, ਸੰਸ਼ੋਕਤ ਅਤੇ ਉਦਾਸੀਨ ਚਿੱਤ ਵਾਲਾ ਇਹ ਕੋਈ ਤੁਰਿਆ ਜਾਂਦਾ ਹੈ। ਮੰਦਿਰ, ਗੁਰਦੁਵਾਰੇ, ਮਸਜਿਦਾਂ, ਸਾਧੂ-ਅਸਥਾਨ ਅਤੇ ਤੀਰਥਾਂ ਵਿੱਚ ਇੱਕ, ਦੋ ਯਾ ਤਿੰਨ ਦਿਨ ਰਹਿੰਦਾ ਤੇ ਗੱਲ-ਬਾਤ ਕਰਦਾ ਹੈ ਪ੍ਰੰਤੂ ਵਿਸ਼ਾਸਹੀਨ ਹੋ ਕੇ ਅੱਗੇ ਨਿਕਲ ਜਾਂਦਾ ਹੈ। ਨਾ ਮਾਲੂਮ ਇਹ ਕਿਹੜੀ ਵਸਤੂ ਨੂੰ ਭਾਲਦਾ ਹੈ ? ਇਉਂ ਜਾਪਦਾ ਹੈ ਜੋ ਕਿਸੇ ਦੀ ਖੋਜ ਪਿਆ ਕਰਦਾ ਹੋਵੇ। ਪਹਾੜਾਂ 'ਚੋਂ ਪਾਰਸ ਢੂਕਦਾ ਹੈ, ਸਮੈਦਰ ਵਿੱਚੋਂ ਸੁੱਚੇ ਮੌਤੀ ਤੇ ਰਤਨ ਟੋਲ੍ਹਦਾ ਹੈ, ਪੱਥਰਾਂ 'ਚੋਂ ਹੀਰੇ ਨੂੰ ਲੱਭਦਾ ਹੈ, ਬਨ ਦੇ ਅੰਦਰੋਂ ਸ਼ੇਰ ਤੇ ਕਲਪ-ਬਿੜ ਨੂੰ ਦੇਖਦਾ ਹੈ। ਸਰੋਵਰ ਤੋਂ ਹੰਸ ਨੂੰ ਖੋਜਦਾ ਹੈ ਤੇ ਕੱਚ ਵਿੱਚੋਂ ਮਣੀ ਦੀ ਪਛਾਨਣ ਦੀ ਕੋਸ਼ਿਸ਼ ਕਰਦਾ ਹੈ। ਕਿਸੇ ਜੌਹੀ ਨੂੰ ਪਰਖਦਾ ਹੈ, ਵੈਦ ਦਾ ਤਜਰਬਾ ਦੇਖਦਾ ਹੈ, ਮੰਤ੍ਰੀ (ਅਤੀ ਸੂਝਵਾਨ) ਦੀ ਸ਼ਨਾਖਤ ਪਿਆ ਕਰਦਾ ਹੈ। ਤੀਰ-ਅੰਦਾਜ਼ ਦਾ ਨਿਸ਼ਾਨਾ ਨਿਰਖਦਾ ਹੈ, ਸੌਦਾਗਰ ਬਣਿਆ ਚੀਜ਼ਾਂ ਦੇ ਭਾਅ ਪੁੱਛਦਾ ਹੈ। ਬਿੜ ਦੀ ਘਣੀ ਛਾਉਂ ਤੱਕਦਾ ਹੈ, ਪਿਆਸਾ ਹੋਣ ਕਰਕੇ ਸੀਤਲ ਜਲ ਦੇ ਚਸ਼ਮੇ ਨੂੰ ਤੜਫ਼ਦਾ ਹੈ। ਭੁੱਖਾ ਤਾਂ ਹੈ ਤਾਂ ਹੀ ਰੋਟੀ ਨੂੰ ਤਰਸਦਾ ਹੈ, ਦੁਖੀਆ ਹੈ ਤਾਂ ਹੀ ਸੁੱਖ ਨੂੰ ਚਾਹੁੰਦਾ ਹੈ ਅਤੇ ਦਲਿੱਦਗੀ (ਆਲਸੀ) ਹੋਣ ਕਰਕੇ ਧਨ ਲਈ ਦੀਨ ਹੋਇਆ ਫਿਰਦਾ ਹੈ।

ਉਦਾਰ-ਚਿੱਤ ਅਤੇ ਦਿਆਲੂ, ਸ਼੍ਰੋਟ-ਪੁਰਸ਼ਾਂ ਨੇ ਰੋਰੀਆਂ ਦੇ ਰੋਗ ਨਿਵਿਰਤ ਕਰਨ ਖਾਤਰ ਭਾਰੀ ਪਰੀਸ਼ੁਮ (ਮਿਹਨਤ) ਪੂਰਬਕ ਹਸਪਤਾਲ ਬਣਾਏ ਹਨ, ਇਹ ਉਨ੍ਹਾਂ ਦਾ ਪਰਉਪਕਾਰ ਹੈ। ਬੜੇ ਅੱਛੇ ਨਿਯਮ, ਹਰ ਤਰ੍ਹਾਂ ਦੇ ਰੋਗਾਂ ਤੋਂ ਆਰਾਮ ਮਿਲਣ ਦੇ ਉਪਾਇ, ਉੱਤਮ ਤੋਂ ਉੱਤਮ ਦਵਾਈਆਂ, ਲਾਈਕ ਡਾਕਟਰਾਂ ਅਤੇ

ਜਿਸ ਵੀ ਕਿਸਮ ਦੀ ਸੇਵਾ ਤੇ ਸੇਵਾਦਾਰਾਂ ਦੀ ਲੋੜ ਪੈ ਸਕਦੀ ਹੋਵੇ, ਉਸ ਦਾ ਪੁਰਾ ਪ੍ਰਬੰਧ ਕੀਤਾ ਹੈ। ਉਨ੍ਹਾਂ ਕਿਪਾਲੂ, ਪਰਉਪਕਾਰੀ, ਹਿਤੈਸ਼ੀ ਪੁਰਸ਼ਾਂ ਦਾ ਇਹ ਉੱਦਮ, ਜੀਵਾਂ ਦੇ ਸੁੱਖ ਨਮਿੱਤ ਹੈ। ਪ੍ਰੇਤੂ ਅੱਗੇ ਪ੍ਰਬੰਧ ਕਰਨ ਵਾਲੇ ਤਿਸ਼ਨਾਲੂ ਪ੍ਰਬੰਧਕ ਅਤੇ ਨੌਕਰ ਹੀ ਜੇਕਰ ਮਾਲਿਕ ਦੀ ਅੰਤਰੀਵ ਭਾਵਨਾ ‘ਦਯਾ ਅਤੇ ਉਪਕਾਰ’ ਨੂੰ ਆਪਣੇ ਮਲਿਨ ਚਿੱਤ ਦੀਆਂ ਵਾਸ਼ਨਾਵਾਂ ਦੀ ਪੂਰਤੀ ਕਰਨ ਲਈ, ਬਿਲਕੁਲ ਪਿੱਛੇ ਹਟਾ ਕੇ, ਆਪ ਹੀ ਸਭ ਕੁੱਝ ਬਣ ਬੈਠਣ ਤੇ ਮਾਲਿਕ ਦੇ ਬਣਾਏ ਕਾਨੂੰਨ ਮੁਤਾਬਿਕ ਰੋਗੀਆਂ ਦਾ ਠੀਕ ਇਲਾਜ ਨਾ ਕਰਨ ਤਾਂ ਰੋਗੀਆਂ ਦੀ ਦੁਰਦਸ਼ਾ ਹੀ ਹੋਣੀ ਹੋਈ ਨਾ ? ਇਹੋ ਜਿਹੇ ਸ੍ਰਾਰਬਪੂਰਣ, ਬੁੱਧੀਗੀਨ ਅਤੇ ਸ੍ਰਾਵੀ ਦੇ ਅਸਲੀ ਆਸ਼ੇ ਨੂੰ ਨਾ ਸਮਝਣ ਵਾਲੇ ਯਾਨੀ ਉਲਟ ਮਾਰਗ ਵਿੱਚ ਚੱਲੇ ਜਾ ਰਹੇ ਨੌਕਰ, ਦੁਖੀਆਂ ਨੂੰ ਕੀ ਸੁਖ ਦੇਣਗੇ? ਉਹ ਤਾਂ ਆਪ ਹੀ ਉਸੀ ਮਰਜ਼ ਦੇ ਸ਼ਿਕਾਰ ਹੋਏ ਬੈਠੇ ਹਨ ਜੋ ਮਰੀਜ਼ਾਂ ਦੀ ਹੈ। ਇਸ ਲਈ, ਉਹ ਕਿਸੇ ਦੂਜੇ ਨੂੰ ਮਾਲਿਕ ਦੇ ਦਿਲ ਦੀ ਭਾਵਨਾ ਅਨੁਸਾਰ ਕੁੱਝ ਫਾਇਦਾ ਨਹੀਂ ਪੁਚਾ ਸਕਦੇ।

ਹੋ ਪਿਆ ! ਤਰਸ ਕਰ, ਤੂੰ ਦੁਖੀਆਂ ਦਾ ਸਹਾਇਕ ਹੈਂ, ਇਸ (ਵਿਜੋਗੀ) ਨਾਲੋਂ ਭੀ ਜ਼ਿਆਦਾ ਜਖ਼ਾਨੀ ਦਿਲ ਵਾਲਾ ਕੋਈ ਹੋਰ ਹੋਵੇਗਾ? ਇਸ ਨੂੰ ਕਿਸੇ ਨਿਸ਼ਕਾਮ, ਅਤੇ ਅਨੁਭਵੀ ਡਾਕਟਰ ਕੋਲ ਪਹੁੰਚਾ ਦੇ। ਵਿਚਾਰੇ ਦੀ ਮਲੂਮ-ਪੱਟੀ ਹੋ ਜਾਏ ਫਿਰ ਇਹ ਤੇਰੇ ਹੀ ਗੁਣ ਗਾਵੇਗਾ। ਤੇਰੀ ਇਮਦਾਦ (ਮੱਦਦ) ਤੋਂ ਬਿਨਾ, ਇਸ ਗਰੀਬ ਨੂੰ ਡਾਕਟਰ ਦੀ ਕੀ ਪਛਾਣ ਹੈ? ਇਸ ਦੁਖੀਏ ਨੂੰ ਨੇੜੇ ਵੀ ਕਿਸ ਲੱਗਣ ਦੇਣਾ ਹੈ? ਤੂੰ ਜਗਤ ਦਾ ਨਾਥ ਹੈਂ, ਤੇਰੇ ਦੂਗਾ ਭੇਜੇ ਹੋਏ ਇਸ ਮਰੀਜ਼ ਨੂੰ ਉਹ ਬੜੇ ਹਿਤ ਨਾਲ ਪਾਸ ਰੱਖੇਗਾ ਤੇ ਠੀਕ-ਠੀਕ ਇਲਾਜ ਕਰੇਗਾ। ਇਸ ਨੂੰ ਕੀ ਪਤਾ ਹੈ ਲਾਲ ਦੀ ਕੀਮਤ ਦਾ? ਇਹ ਤਾਂ ਪਛਾਣ ਹੀ ਨਹੀਂ ਕਰ ਸਕਦਾ, ਕੀਮਤ ਕੀ ਪਾਵੇਗਾ ? ਬੜੇ ਬੜੇ ਜੋਹਰੀ ਜੋ ਸੂਸਥ ਚਿੱਤ ਵਾਲੇ ਹਨ, ਉਹ ਧੋਖਾ ਖਾ ਜਾਂਦੇ ਹਨ ਤੇ ਇਹ ਤਾਂ ਹੈ ਹੀ ਘਬਰਾਏ ਹੋਏ ਚਿੱਤ ਵਾਲਾ, ਇਸ ਦਾ ਠੱਗਿਆ ਜਾਣਾ ਸੁਭਾਵਿਕ ਹੈ? ਛੇ ਮਹੀਨੇ ਬੀਤ ਚੁੱਕੇ ਹਨ ਫਿਰਦੇ ਨੂੰ, ਇਹ ਭੀ ਤੇਰੀ ਹੀ ਕਿਪਾ ਹੋਣੀ ਜੋ ਚੁੱਪ-ਚਾਪ ਕੋਵਲ ਵਸਤੂ ਨੂੰ ਪਰਖਦਾ ਹੀ ਰਿਹਾ, ਜੇਕਰ ਜਗ ਭੀ ਕਿਤੇ ਆਪਣੇ ਆਪ ਨੂੰ ਗ੍ਰਾਹਕ ਰੂਪ ਵਿੱਚ ਪ੍ਰਗਟ ਕਰ ਦਿੰਦਾ ਤਾਂ ਹੁਣ ਨੂੰ ਕਈਆਂ ਦੂਗਾ ਛਲਿਆ ਗਿਆ ਹੁੰਦਾ ਤੇ ਪਿਆ ਆਪਣੇ ਕਰਮਾਂ ਨੂੰ ਰੋਂਦਾ। ਥਾਂ-ਥਾਂ ਠੱਗਾਂ

ਦੇ ਅੱਡੇ ਬਣੇ ਹੋਏ ਹਨ ਅਤੇ ਬੜੇ ਠਾਠ-ਬਾਠ ਸੰਯੁਕਤ ਗੁਰੂ ਬਣੇ ਬੈਠੇ ਹਨ। ਉਪਰਲੀ ਦਿਖਾਊ ਬਣਾਵਟ ਵੱਲ ਦੇਖ ਕੇ ਹੀ, ਭੁੱਧੀਮਾਨ ਭੀ ਉਨ੍ਹਾਂ ਦੀ ਜਾਅਲਸਾਜ਼ੀ ਵਿੱਚ ਫੱਸ ਜਾਂਦੇ ਹਨ ਅਤੇ ਅਣਜਾਣਾਂ ਦੀ ਤਾਂ ਗੱਲ ਹੀ ਕੀ ਹੈ?

ਜਦ ਇਨਸਾਨ ਕਿਸੇ ਵਸੂ ਦੀ ਤਲਾਸ਼ ਵਿੱਚ ਪ੍ਰਵਿਰਤ ਹੁੰਦਾ ਹੈ ਉਦੋਂ ਜਿਨ੍ਹਾਂ ਕਸ਼ਟਾਂ ਦਾ ਅਨੁਭਵ ਉਸ ਨੂੰ ਕਰਨਾ ਪੈਂਦਾ ਹੈ, ਉਹੀ ਜਾਣਦਾ ਹੈ! ਇਸ ਦੁਖੀਏਂ ਨੂੰ ਨਾ ਖਾਣਾ-ਪੀਣਾ ਸੁੱਝਦਾ ਹੈ, ਨਾ ਸੌਂਣਾ, ਆਰਾਮ ਤਾਂ ਕਿਤੇ ਰਿਹਾ। ਪਤਾ ਨਹੀਂ! ਕਿਹੜੇ ਖੂਹ ਵਿੱਚ ਜਾ ਪਿਆ ਹੈ? ਬੇਚੈਨੀ ਨੇ ਡੇਰੇ ਲਾਏ ਹੋਏ ਹਨ ਤੇ ਵਿਛੋੜੇ ਰੂਪੀ ਬਿਪਤਾ ਸਿਰ ਤੇ ਸਵਾਰ ਹੋ ਚੁੱਕੀ ਹੈ। ਕਿਸੇ ਦੇ ਮਿਲਣ ਦੀ ਇੱਛਾ ਇਉਂ ਸਤਾ ਰਹੀ ਹੈ ਜਿਉਂ ਮਾਰੂਬਲ ਭੂਗੀ ਵਿੱਚ ਧੁੱਪ ਨਾਲ ਤਪੇ ਹੋਏ ਪਿਆਸੇ ਜੀਵ ਨੂੰ, ਪ੍ਰਾਣਾਂ ਦੀ ਰੱਛਿਆ ਲਈ ਪਾਣੀ ਦੀ ਇੱਛਾ ਵਿਆਕੁਲ ਕਰਦੀ ਹੈ। ਦੇਖੀਏ, ਇਸ ਰਾਹੀਂ ਨੂੰ ਮੰਜ਼ਿਲ ਕਿਵੇਂ ਤੇ ਕਦੋਂ ਮਿਲਦੀ ਹੈ?

ਅਸਲ ਬਾਤ ਤਾਂ ਇਹ ਹੈ ਕਿ ਬਾਹਰਮੁਖ ਬ੍ਰਿਤੀ ਵਾਲੇ ਦੰਤੀਆਂ ਦੀਆਂ ਲਾਲਚੀ ਕਰਤੁਤਾਂ ਨੇ ਸੱਚਾਈ ਨੂੰ ਛੁਪਾਇਆ ਹੋਇਆ ਹੈ ਅਰਥਾਤ ਅਤਜੰਤ ਕਾਮਨਾਸ਼ੁਨ, ਅੰਤਰਮੁਖ, ਉਪਰਾਮ ਅਤੇ ਪੜ੍ਹੀ ਨਾਲ ਅਭੇਦ ਸਤਿਕਾਰਯੋਗ ਜੋ ਸੰਤ ਹਨ, ਉਨ੍ਹਾਂ ਸਤਿ-ਪੁਰਸ਼ਾਂ ਨਾਲ ਪਾਖੰਡੀਆਂ ਦੀ ਉਪਰਲੀ ਸ਼ੋਭਾ (ਦਿੱਖ) ਮਿਲਦੀ ਹੋਣ ਦੇ ਕਾਰਣ, ਪਛਾਣ ਵਿੱਚ ਧੋਖਾ ਲੱਗ ਜਾਂਦਾ ਹੈ। ਸੱਚ ਅਤੇ ਝੂਠ ਇੱਕ-ਮਿੱਕ ਹੋ ਕੇ, ਇੱਕ ਬਾਲ ਵਿੱਚ ਪਏ ਹੋਏ ਹਨ। ਕੋਈ ਅਤੀ ਨਿਰਮਲ ਤੇ ਤੀਬਰ ਬੁੱਧੀ ਵਾਲਾ ਪਾਰੂ ਹੈ, ਨਕਲੀ ਪੱਥਰ ਨੂੰ ਛੱਡ ਕੇ ਅਸਲੀ ਲਾਲ ਨੂੰ ਵਿੱਚੋਂ ਉਠਾ ਸਕਦਾ ਹੈ। ਭੇਖਾਂ ਦੇ ਅਭਿਮਾਨ ਵਿੱਚ ਗਰਕ ਹੋਏ ਮਨੁੱਖਾਂ ਵਿੱਚੋਂ, ਸਤਿਗੁਰੂ ਦੀ ਖੋਜ ਕਰਨੀ ਅਤਜੰਤ ਕਠਨ ਹੋ ਰਹੀ ਹੈ। ਇਸ ਗੱਲ ਨੂੰ ਕਬੀਰ ਜੀ ਕੀ ਆਪਣੇ ਬਚਨਾਂ ਦ੍ਰਾਗ ਵਰਨਣ ਕਰਦੇ ਹਨ-

ਜੋਗੀ ਕਰਹਿ ਜੋਗੁ ਭਲ ਮੀਠਾ ਅਵਰੁ ਨ ਦੂਜਾ ਭਾਈ॥

ਰੁੰਡਿਤ ਮੁੰਡਿਤ ਏਕੈ ਸਬਦੀ ਏਇ ਕਰਹਿ ਸਿਧਿ ਪਾਈ॥

ਹਰਿ ਬਿਨੁ ਭਰਮਿ ਭੁਲਾਨੇ ਅੰਧਾ॥

ਜਾ ਪਹਿ ਜਾਉ ਆਪੁ ਛੁਟਕਾਵਨਿ ਤੇ ਬਾਧੇ ਬਹੁ ਫੰਧਾ॥੧॥ ਰਹਾਊ॥

ਜਹ ਤੇ ਉਪਜੀ ਤਹੀ ਸਮਾਨੀ ਇਹ ਬਿਧਿ ਬਿਸਰੀ ਤਬ ਹੀ॥

ਪੰਡਿਤ ਗੁਣੀ ਸੂਰ ਹਮ ਦਾਤੇ ਏਹਿ ਕਹਹਿ ਬਡ ਹਮ ਹੀ॥  
ਜਿਸਹਿ ਬੁਝਾਏ ਸੋਈ ਸੂਝੇ ਬਿਨੁ ਸੂਝੇ ਕਿਉ ਰਹੀਐ॥  
ਸਤਿਗੁਰੁ ਮਿਲੈ ਅੰਧੇਰਾ ਚੂਕੈ ਇਨ ਬਿਧਿ ਮਾਣਕੁ ਲਹੀਐ॥  
ਤਜਿ ਬਾਵੇ ਦਾਹਨੇ ਬਿਕਾਰਾ ਹਰਿ ਪਦੁ ਦਿੜ੍ਹ ਕਰਿ ਰਹੀਐ॥  
ਕਹੁ ਕਬੀਰ ਗੁੰਗੈ ਗੁੜੁ ਖਾਇਆ ਪੂਛੇ ਤੇ ਕਿਆ ਕਹੀਐ॥

(ਅੰਗ ੩੩੪)

ਮਤਲਬ ਇਹ ਕਿ ਹਠ-ਯੋਗ ਵਾਲੇ ਗੋਰਖ-ਮੱਤ ਦੇ ਜੋਗੀ ਕਹਿੰਦੇ ਹਨ ਕਿ  
ਸਾਡਾ ਹੀ ਭੇਖ ਅਤੀ ਉੱਤਮ ਹੈ। ਤੁੰਡਾਂ ਵਾਲੇ ਭੈਰੋਂ-ਮੱਤ ਦੇ ਲੋਕ, ਦਾੜੀ ਮੁੱਛਾਂ  
ਆਦਿ ਰੋਮਾਂ ਨੂੰ ਕਟਾਉਣ ਵਾਲੇ ਸੰਕਰ-ਮੱਤ ਦੇ ਲੋਕ, ਅਲਖ-ਅਲਖ ਅਵਾਜ਼  
ਦੇ ਕਰਨਹਾਰੇ, ਲੱਕਾਂ ਨੂੰ ਉੱਠ ਦੇ ਰੋਸ਼ ਲਪੇਟੇ ਹੋਏ ਤੇ ਹੱਥਾਂ ਵਿੱਚ ਖੱਪਰ ਰੱਖਣ  
ਵਾਲੇ ਦੱਤ-ਮੱਤ ਦੇ ਲੋਕ, ਇਹ ਸਾਰੇ ਕਹਿੰਦੇ ਹਨ ਕਿ ਅਸੀਂ ਆਪਣੇ ਉੱਤਮ  
ਭੇਖ ਦ੍ਵਾਰਾ ਹੀ ਕਲਜਾਣ ਪਾਈ ਹੈ। ਮਤਲਬ ਕਿ ਸਾਡੇ ਇਸ ਭੇਖ ਤੋਂ ਬਿਨਾਂ  
ਕਲਜਾਣ ਹੋ ਹੀ ਨਹੀਂ ਸਕਦੀ। ਪ੍ਰੰਤੂ ਕਬੀਰ ਜੀ ਕਹਿੰਦੇ ਹਨ ਕਿ ਇਹ ਸਭ, ਪ੍ਰਭੂ  
ਨੂੰ ਭੁੱਲੋ ਹੋਏ ਲੋਕਾਂ ਦਾ ਵਿਅਰਥ ਅਭਿਮਾਨ ਹੈ ਅਰਥਾਤ ਹਰੀ ਨਾਮ ਦੇ ਜਾਪ  
ਬਿਨਾਂ, ਕੇਵਲ ਭੇਖ ਨੂੰ ਹੀ ਕਲਜਾਣ ਦਾ ਸਾਧਨ ਮੰਨਣ ਵਾਲੇ, ਵਿਚਾਰ-ਨੇਤ੍ਰਾਂ  
ਤੋਂ ਹੀਨ, ਭੁਲੇਖੇ ਵਿੱਚ ਪਏ ਹੋਏ ਹਨ। ਇਸ ਲਈ, ਜਿਸ ਭੇਖ ਵਾਲੇ ਪਾਸ,  
ਆਪਣੇ ਨੂੰ ਬੰਧਨ ਤੋਂ ਛੁਡਾਉਣ ਖਾਤਰ ਯਾਨੀ ਮੁਕਤੀ ਵਾਸਤੇ ਮੈਂ ਗਿਆ  
(ਅਥਵਾ ਕੋਈ ਹੋਰ ਜਾਵੇ) ਉਹ ਆਪ ਹੀ ਕਿਸੇ ਨਾਂ ਕਿਸੇ ਬੰਧਨ ਵਿੱਚ ਅੱਛੀ  
ਤਰ੍ਹਾਂ ਫਸਿਆ ਹੋਇਆ ਮਿਲਿਆ ਤਾਂ ਉਸਨੇ ਜਗਜਾਸੂ ਨੂੰ ਬੰਧਨ ਵਿੱਚੋਂ ਕੀ  
ਛੁਡਾਉਣਾ ਹੈ? ਉਲਟਾ, ਜਿਸ ਕਰਮਕਾਂਡ ਰੂਪੀ ਫਾਹੀ ਨਾਲ ਆਪ ਜਕੜਿਆ  
ਹੋਇਆ ਹੁੰਦਾ ਹੈ, ਉਸੀ ਨਾਲ ਸ਼ਰਣ ਆਏ ਜਗਜਾਸੂ ਨੂੰ ਭੀ ਜਕੜ ਲੈਂਦਾ ਹੈ।  
ਤਿਲਕ ਇਸ ਤਰ੍ਹਾਂ ਦਾ ਕਰਨਾ ਹੈ, ਮਾਲਾ ਇਸ ਚੀਜ਼ ਦੀ ਰੱਖਣੀ ਹੈ, ਨਮਸ਼ਕਾਰ  
ਇਸ ਆਵਾਜ਼ ਨਾਲ ਕਰਨੀ ਹੈ, ਬਸਤ੍ਰ ਚਿੱਟੇ, ਪੀਲੇ, ਕਾਲੇ ਜਾਂ ਭਗਵੇਂ ਰੰਗ  
ਵਾਲੇ ਪਹਿਨਣੇ ਹਨ, ਮੰਤ੍ਰ ਇਹ ਜਪਣਾ ਹੈ ਤੇ ਇਹ ਨਹੀਂ, ਇਤਿਆਦਿ ਬੰਧਨਾਂ  
ਵਿੱਚ ਪਾ ਦਿੰਦਾ ਹੈ। ਇਸੀ ਪ੍ਰਕਾਰ ਮੁਕਤੀ ਵਾਸਤੇ ਜਦ ਪੰਡਿਤ ਆਦਿ ਲੋਕਾਂ  
ਪਾਸ ਜਾਈਏ ਤਾਂ ਉਹ ਆਪਣੀ ਪੰਡਿਤਾਈ ਵਿੱਚ, ਕਵੀ ਕਾਵਿ ਗੁਣਾਂ ਵਿੱਚ,

ਸੁਗਮੇ ਲੋਕ ਸੂਰਮਤਾਈ ਵਿੱਚ ਅਤੇ ਦਾਤਾ ਲੋਕ ਦਾਤਾਪਣੇ ਦੇ ਅਭਿਮਾਨ ਵਿੱਚ ਗਰਕ ਹੋਏ ਪਏ ਹਨ। ਪ੍ਰਤੀ ਕਬੀਰ ਜੀ ਕਹਿੰਦੇ ਹਨ ਕਿ ਮੈਂ ਚਿੱਤ ਵਿੱਚ ਇਹ ਨਿਸਚਾ ਕਰਦਾ ਹਾਂ ਕਿ ਜਿਸ ਪੁਰਸ਼ ਦੇ ਹਿਰਦੇ ਵਿੱਚੋਂ 'ਮੈਂ ਜੋਗੀ ਹਾਂ, ਮੈਂ ਹਿੰਦੂ ਹਾਂ, ਮੈਂ ਮੁਸਲਿਮਾਨ ਹਾਂ ਤੇ ਮੈਂ ਸਿੱਖ ਹਾਂ' ਆਦਿ ਅਭਿਮਾਨ ਦੂਰ ਹੋ ਜਾਵੇਗਾ, ਕੇਵਲ ਉਹੀ ਪੁਰਸ਼ ਅਗਿਆਨਮਈ ਉਪਾਧੀਆਂ ਤੋਂ ਰਹਿਤ ਹੋਇਆ, ਆਪਣੇ ਨਿਰਵਿਕਾਰ ਸੂਰਪ ਵਿੱਚ ਸਮਾਵੇਗਾ। ਪ੍ਰਤੀ ਇਸ ਬਰਬਾਦ ਕਰ ਦੇਣ ਵਾਲੇ ਅਭਿਮਾਨ ਦਾ ਤਿਆਗ, ਈਸ਼ਵਰ ਦੀ ਕਿਪਾ ਤੋਂ ਬਿਨਾਂ ਹੋ ਹੀ ਨਹੀਂ ਸਕਦਾ। ਉਹ ਕਿਪਾਲੂ ਪੜ੍ਹ ਹੀ, ਜਦੋਂ ਗੁਰੂ ਮੁਰਤੀ ਵਾਲਾ ਹੋ ਕੇ, ਯਥਾਰਥ ਉਪਦੇਸ਼ ਦ੍ਰਾਰਾ ਗਿਆਨ ਯੁਕਤ ਕਰ ਦੇਵੇਗਾ ਉਦੋਂ ਹੀ ਇਹ ਜਗਯਾਸੂ ਅਭਿਮਾਨ ਤੋਂ ਰਹਿਤ ਹੋਇਆ, ਆਪਣੇ ਸੂਰਪ ਵਿੱਚ ਲੀਨ ਹੋ ਸਕੇਗਾ। ਸਤਿਗੁਰੂ ਦੇ ਤੱਤੁ - ਉਪਦੇਸ਼ ਨਾਲ ਹੀ ਜਗਯਾਸੂ ਦਾ ਅਗਿਆਨ ਰੂਪੀ ਅੰਧੇਰਾ ਨਸ਼ਟ ਹੋਵੇਗਾ। ਉਸ ਅੰਧਕਾਰ ਦੇ ਵਿਨਾਸ਼ ਹੋਣ ਨਾਲ, ਆਤਮ ਰੂਪੀ ਰਤਨ ਦੀ ਪ੍ਰਾਪਤੀ ਹੁੰਦੀ ਹੈ। ਯਾਨੀ ਉਹ ਅਲੋਕਿਕ ਪ੍ਰਕਾਸ਼-ਮਈ ਰਤਨ, ਇਸ ਜੁਗਤੀ ਨਾਲ ਹੀ ਪਾਈਦਾ ਹੈ ਅਰਥਾਤ ਗੁਰੂ ਦ੍ਰਾਰਾ ਹੀ ਪ੍ਰਾਪਤ ਕਰੀਦਾ ਹੈ।

ਗੁਰੂ ਉਪਦੇਸ਼ ਮੁਤਾਬਿਕ ਸਭ ਪਾਸਿਆਂ ਤੋਂ ਖਿਆਲ ਨੂੰ ਰੋਕ ਕੇ, ਜਿਸ ਤਰ੍ਹਾਂ ਕੋਈ ਸਾਧੂਣੇ ਦਿਖ ਰਹੀ ਵਸਤੂ ਦੀ ਪ੍ਰਾਪਤੀ ਲਈ ਤੁਰਿਆ ਹੋਇਆ ਮਨੁੱਸ਼, ਸੱਜੇ ਜਾਂ ਖੱਬੇ ਦੀਆਂ ਚੀਜ਼ਾਂ ਵੱਲ ਨਾ ਧਿਆਨ ਦਿੰਦਾ ਹੋਇਆ, ਸਿੱਧਾ ਹੀ ਚੱਲੀ ਜਾਂਦਾ ਹੈ, ਉਸੀ ਤਰ੍ਹਾਂ ਸ਼ਬਦ-ਸਪਰਸ਼ ਆਦਿ ਵਿਸ਼ੇ ਤਥਾ ਕਾਮ-ਕ੍ਰੋਧ ਆਦਿ ਸਭ ਵਿਕਾਰਾਂ ਨੂੰ ਛੱਡਕੇ 'ਆਤਮ' ਵਿੱਚ ਹੀ ਇੱਕ-ਰਸ, ਦਿੜ ਇਸਥਿਤੀ ਵਾਲਾ ਹੋ ਕੇ ਰਹਿੰਦਾ ਹੈ ਤਾਂ ਅਲੋਕਿਕ ਆਨੰਦ ਦੇ ਰਸ ਵਿੱਚ, ਇਹ ਅਧਿਕਾਰੀ ਮਤਵਾਲਾ ਹੋ ਜਾਂਦਾ ਹੈ। ਉਹ ਅਕਹਿ ਆਨੰਦ, ਬਾਣੀ (ਜੁਬਾਨ) ਦ੍ਰਾਰਾ ਕਿਸ ਤਰ੍ਹਾਂ ਕਥਨ ਕੀਤਾ ਜਾਵੇ ? ਕਿਉਂਕਿ ਉਹ ਤਾਂ ਗ੍ਰੰਗੇ ਦੇ ਖਾਧੇ ਹੋਏ ਗੁੜ ਵਾਂਗ੍ਰੀ ਹੀ ਹੈ। ਇਸ ਪ੍ਰਕਾਰ ਦੀ ਇਸਥਿਤੀ ਵਾਲਾ ਜੋ ਕੋਈ ਹੋ ਜਾਂਦਾ ਹੈ, ਉਹੀ ਪੂਰਾ 'ਸਤਿਗੁਰੂ' ਹੈ। ਉਹ ਸਭ ਬੰਧਨਾਂ ਤੋਂ ਆਪ ਛੁਟਿਆ ਹੋਇਆ ਹੈ ਅਤੇ ਆਪਣੀ ਸ਼ਰਣ ਆਏ ਜਗਯਾਸੂ ਨੂੰ ਭੀ ਸਭ ਪ੍ਰਕਾਰ ਦੇ ਬੰਧਨਾਂ ਤੋਂ ਛੁਡਾ ਕੇ ਮੁਕਤ ਕਰ ਦਿੰਦਾ ਹੈ-

ਐਸੇ ਗੁਰ ਕਉ ਬਣਿ ਬਣਿ ਜਾਈਐ ਆਪਿ ਮੁਕਤੁ ਮੋਹਿ ਤਾਰੈ॥

(ਅੰਗ ੧੩੦੧)

ਇਸ ਜਗ੍ਹਾ ਕਬੀਰ ਜੀ ਦਾ ਮਤਲਬ ਕਿਸੇ ਭੇਖ, ਕਿਸੇ ਸੰਪ੍ਰਦਾਇ ਜਾਂ ਉਸ ਦੀ ਗੀਤੀ, ਗਸ਼ਮ, ਨਿਯਮ ਜਾਂ ਮਰਿਆਦਾ ਨੂੰ ਬੁਰਾ ਕਹਿਣ ਦਾ ਨਹੀਂ ਹੈ, ਕਿੰਤੂ ਪੰਡਨ ਇਸ ਗੱਲ ਦਾ ਹੈ ਕਿ ਜਿਸ ਤਰ੍ਹਾਂ ਦੀ ਬਾਹਰੋਂ ਦਿਖਾਵਟ ਬਣਾਵਟ ਹੈ, ਉਸੀ ਦੇ ਯੁਕਤ ਚਿੱਤ ਕਿਉਂ ਨਹੀਂ ਹੈ ? ਚਿੱਤ ਸੰਸਾਰ ਦੇ ਪਦਾਰਥਾਂ ਨਾਲ ਬੱਝਿਆ ਹੋਇਆ ਇਉਂ ਲਟਕ ਰਿਹਾ ਹੈ ਜਿਉਂ ਕਿਸੇ ਨੂੰ ਗਲ ਵਿੱਚ ਰੱਸੀ ਪਾ ਕੇ ਬਿਛ ਨਾਲ ਟੰਗਿਆ ਜਾਵੇ। ਉਸ ਹਾਲਤ ਵਿੱਚ ਪੈਰਾਂ ਦਾ ਸੰਬੰਧ ਜ਼ਮੀਨ ਨਾਲ ਨਾ ਹੋਣ ਕਰਕੇ, ਉਹ ਬਾਂਛਤ ਵਸਤੂ ਦੀ ਪ੍ਰਾਪਤੀ ਲਈ ਇੱਕ ਕਦਮ ਭੀ ਨਹੀਂ ਪੁੱਟ ਸਕਦਾ ਤਾਂ ਫਿਰ ਪ੍ਰਭੂ ਮਾਰਗ ਵਿੱਚ ਉਸਦਾ ਗਮਨ ਕਿਸ ਤਰ੍ਹਾਂ ਹੋ ਸਕਦਾ ਹੈ? ਜੋ ਕੇਵਲ ਬਾਹਰਲੇ ਚਿੰਨ੍ਹਾਂ ਨੂੰ ਧਾਰਕੇ ਹੀ ਕਿਤ-ਕਿਤ ਹੋ ਰਿਹਾ ਹੋਵੇ ਯਾਨੀ ਇਨ੍ਹਾਂ ਤੋਂ ਭਿੰਨ ਕੁੱਝ ਭੀ ਕਰਨਾ ਬਾਕੀ ਨਹੀਂ ਰਿਹਾ, ਇਹ ਸਮਝਕੇ ਅੰਦਰੋਂ ਸੰਸਾਰੀ ਵਾਸ਼ਨਾਵਾਂ ਨਾਲ ਬੱਝਿਆ ਪਿਆ ਹੋਵੇ, ਉਸਦੀ ਮੁਕਤੀ ਕਿਵੇਂ? ਇਸ ਲਈ ਕਾਮਨਾਵਾਂ, ਕ੍ਰਿਯਾਵਾਂ ਅਤੇ ਮਜ਼ਬਾਂ ਦਾ ਅਧਯਾਸ (ਲਗਾਉ) ਛੱਡਕੇ ਸਿਰਫ ਪ੍ਰਭੂ ਨਾਮ ਦਾ ਸਹਾਰਾ ਲੈ ਕੇ, ਉਸ ਪਰਮਪਦ ਦੀ ਪ੍ਰਾਪਤੀ ਲਈ ਯਤਨਸ਼ੀਲ ਹੋ ਜਾਣਾ ਚਾਹੀਏ ਕਿਉਂਕਿ ਕਲਯਾਣ ਮਾਰਗ ਵਿੱਚ ਜਿਸ ਤਰ੍ਹਾਂ ਇੱਛਾਵਾਂ ਪ੍ਰਤੀਬੰਧਕ ਹਨ, ਉਸੀ ਪ੍ਰਕਾਰ ਭੇਖਾਂ ਦਾ ਅਭਿਮਾਨ ਭੀ ਤੁਕਾਵਟ ਹੈ। ਬਾਹਰਲੇ ਭੇਖ ਤਾਂ ਚਿੰਨ੍ਹ, ਅਲੱਗਤਾ, ਵਖਰੇਵੇਂ ਆਦਿ ਦੀ ਪਛਾਣ ਤੋਂ ਬਿਨਾਂ, ਹੋਰ ਕੁੱਝ ਭੀ ਕਰਨ ਵਾਲੇ ਨਹੀਂ ਹਨ। ਇਨ੍ਹਾਂ ਚਿੰਨ੍ਹਾਂ ਨੂੰ ਅਤੇ ਦੇਹ ਆਦਿ ਪ੍ਰੰਚ ਨੂੰ ਜੋ ਮਿਗ-ਜਲ ਵਾਂਗ੍ਨੂੰ ਅਨਿੱਤ (ਝੁਠਾ) ਸਮਝਣ ਵਾਲਾ ਹੈ, ਉਹੀ ਮੁਕਤ ਹੋਇਆ-ਹੋਇਆ ਕੋਈ ਵਿਰਲਾ ਮਹਾਪੁਰਸ਼ ਹੈ। ਜਗਜਾਸੂ ਜਨ ਉਸਦੀ ਸ਼ਰਣ ਗ੍ਰਹਿਣ ਕਰਨ, ਉਹ ਨਿਸ਼ਚੇ ਹੀ ਬੰਧਨ ਤੋਂ ਮੁਕਤ ਕਰ ਦੇਵੇਗਾ ਕਿਉਂਕਿ ਉਹ ਜਗਤ ਅਤੇ ਪ੍ਰਭੂ ਨੂੰ ਇੱਕ ਰੂਪ ਵਿੱਚ ਅਨੁਭਵ ਕਰਨ ਵਾਲਾ ਯਾਨੀ ਹਰ ਪ੍ਰਕਾਰ ਦਾ ਭੇਦ-ਭਾਵ ਤੋੜ ਕੇ, ਪ੍ਰਭੂ ਨਾਲ ਅਭੇਦ ਹੋ ਚੁੱਕਿਆ ਹੁੰਦਾ ਹੈ।

**ਪ੍ਰਸ਼ਨ :** ਕਾਮਲ ਗੁਰੂ ਦੀ ਖੇਜ ਦਾ ਤਰੀਕਾ ਕੀ ਹੋਣਾ ਚਾਹੀਏ ? ਇਸ ਵਿੱਚ ਵੱਡੀ ਕਠਨਾਈ ਹੈ ਕਿਉਂਕਿ ਨਿੰਦਾ ਵਿੱਚ ਸੁੱਤਾ ਹੋਇਆ ਮਨੁੱਸ਼ (ਅਗਿਆਨੀ,

ਜੀਵ), ਜਾਗਦੇ ਮਨੁੱਸ਼ (ਗਿਆਨੀ, ਗੁਰੂ) ਨੂੰ ਨਹੀਂ ਜਾਣ ਤੇ ਦੇਖ ਸਕਦਾ।

**ਊੱਤਰ :** ਸਤਿਗੁਰੂ ਦੀ ਭਾਲ ਕਰਨ ਦੀ ਲੋੜ ਨਹੀਂ ਹੈ। ਲੋੜ ਹੈ ਤਾਂ ਕੇਵਲ ਇਹੀ ਕਿ ਪ੍ਰਭੂ ਦਰਸ਼ਨ ਲਈ ਚਿੱਤ ਵਿੱਚ ਤੜਪ ਤੇ ਵਿਆਕੁਲਤਾ ਪੈਦਾ ਹੋ ਜਾਵੇ। ਸੰਸਾਰਿਕ ਕਾਮਨਾਵਾਂ ਵਿੱਚ 'ਪ੍ਰਭੂ ਦਰਸ਼ਨ' ਦੀ ਕਾਮਨਾ ਭੀ ਭਾਵੇਂ ਇੱਕ ਕਾਮਨਾ ਹੀ ਹੈ ਪ੍ਰੰਤੂ ਇਹ ਕਾਮਨਾ ਹੋਰ ਸਭ ਨਾਲੋਂ ਸ੍ਰੇਸ਼ਟ ਹੈ। ਇਸ ਲਈ ਇਹ ਇਤਨੀ ਜ਼ਿਆਦਾ ਪ੍ਰਬਲ ਹੋਵੇ ਕਿ ਚਿੱਤ ਬੇਚੈਨ ਹੋ ਜਾਵੇ। ਇਹ ਬੇਚੈਨੀ ਨਿਸਚੇ ਹੀ ਸਤਿਗੁਰੂ ਦਾ ਮਿਲਾਪ ਕਰਾਉਂਦੀ ਹੈ ਕਿਉਂਕਿ ਅੰਤਰਜਾਮੀ ਪ੍ਰਭੂ ਹਰ ਇੱਕ ਦੇ ਅੰਤਹਕਰਣ ਵਿੱਚ ਬਿਰਾਜਮਾਨ ਹੈ। ਉਹ ਆਪਣੇ ਮਿਲਾਪ ਖਾਤਰ ਜਗਯਾਸੂ ਦੀ ਤੜਪ ਤੇ ਵਿਆਕੁਲਤਾ ਨੂੰ ਜਾਣ ਕੇ, ਆਪਣੇ ਨਾਲ ਇੱਕ-ਮਿੱਕ ਹੋਏ ਗਿਆਨਵਾਨ-ਸਤਿਗੁਰੂ ਨੂੰ ਮਿਲਾਵੇਗਾ। ਸੋ ਜਗਯਾਸੂ ਨੂੰ ਚਾਹੀਏ ਕਿ ਜਿਸ ਵਿੱਚ ਦੈਵੀ-ਗੁਣ ਨਜ਼ਰ ਆਉਣ ਯਾਨੀ ਜਿਸ ਵਿੱਚ ਪਾਖੰਡ, ਘੰਡ, ਰਾਗ-ਦੈਸ਼, ਇੱਛਾਵਾਂ ਅਤੇ ਈਰਥਾ ਆਦਿ ਔਗੁਣ ਦਿਖਾਈ ਨਾ ਦੇਣ ਅਜਿਹੇ ਕਿਸੇ ਵਿੱਦ੍ਵਾਨ ਅਤੇ ਅਭਯਾਸੀ ਪੁਰਸ਼ ਦੀ ਸੰਗਤ ਕਰੇ। ਨਾਲ-ਨਾਲ ਗੁਰਬਾਣੀ ਅਤੇ ਹੋਰ ਸਤਿ-ਸ਼ਾਸਤਰਾਂ ਦਾ ਪਠਨ-ਪਾਠਨ ਅਤੇ ਵਿਚਾਰ ਜਾਰੀ ਰੱਖੋ।

ਹੋ ਪ੍ਰਭੂ ! ਤੇਰੀ ਦਯਾ ਜਿਸ ਪਰ ਹੋਵੇ, ਉਸ ਸ੍ਰੁੱਭ ਕਰਮਾਂ ਵਾਲੇ ਨੂੰ ਪੂਰਨ ਸੰਤ ਦਾ ਮਿਲਾਪ ਹੁੰਦਾ ਹੈ। ਜਿਸ ਊੱਤੇ ਤੇਰੀ ਕਿਪਾ ਦਿਸ਼ਟੀ ਨਹੀਂ, ਉਹ ਨਿਭਾਗਾ, ਉਦਰ ਪਰਾਇਣ (ਪੇਟ ਪੂਰਤੀ ਦੀ ਚਿੰਤਾ ਵਾਲੇ) ਅਤੇ ਤ੍ਰਿਸ਼ਨਾ ਨਾਲ ਸੜੇ ਜਾਂਦੇ ਸ੍ਰਾਂਗੀਆਂ ਦੇ ਕਾਸੂ ਆ ਕੇ ਨਾ ਇਸ ਮਾਤਲੋਕ ਦੇ ਲਾਇਕ ਰਹਿੰਦਾ ਹੈ ਅਤੇ ਨਾ ਹੀ ਪਰਲੋਕ ਦੇ। ਇਹ ਬਾਤ ਪ੍ਰਤੱਖ ਦੇਖਣ ਵਿੱਚ ਆ ਰਹੀ ਹੈ। ਇਹ ਤੇਰੀ ਹੀ ਕ੍ਰਿਧ ਦਾ ਫਲ ਹੈ ਜੋ ਉਹ ਟੁੱਟੇ ਹੋਏ ਦਿਲ ਵਾਲਾ ਵਿਜੋਗੀ, ਅਨੰਤ ਕਸ਼ਟਾਂ ਨੂੰ ਸਹਾਰਦਾ ਹੋਇਆ, ਜਿਸ ਊੱਤਮ ਮਹਾਂ-ਤਿਆਗੀ ਸੰਤ ਦੀ ਥੋੜ ਵਿੱਚ ਫਿਰ ਰਿਹਾ ਸੀ, ਪੁਰਬਲੇ ਸ੍ਰੁੱਭ ਕਰਮਾਂ ਦੇ ਫਲ ਸੂਰੂਪ ਅੱਜ ਉਸ ਨੂੰ ਪ੍ਰਾਪਤ ਹੋ ਗਿਆ।

ਬਰੀਚੇ ਵਿੱਚ ਸੈਰ ਕਰਦੇ ਹੋਏ ਮਹਾਂਪੁਰਸ਼ਾਂ ਨੂੰ ਬਾਹਰੋਂ ਦੇਖਦੇ ਸਾਰ ਹੀ ਵਿਜੋਗੀ ਅੰਦਰ ਗਿਆ। ਅਤਯੰਤ ਨਿਮ੍ਰਤਾ ਪੂਰਬਕ ਚਰਨਾਂ ਵਿੱਚ ਪ੍ਰਣਾਮ ਕੀਤੀ। ਮਹਾਂਪੁਰਸ਼ਾਂ ਨੇ ਬੜੀ ਝੂੰਘੀ ਦਿਸ਼ਟੀ ਨਾਲ ਵਿਜੋਗੀ ਵੱਲ ਤੱਕਿਆ ਤੇ ਮਧੁਰ ਅਵਾਜ਼ਾਂ ਚਿਲ੍ਹਿਆਂ ਥੋੜੇ-

**ਮਹਾਂਪੁਰਸ਼ :** ਮੇਰੇ ਆਤਮਾ ! ਤੂੰ ਕਿਸ ਦੀ ਤਲਾਸ਼ ਵਿੱਚ ਐਨਾਂ ਵਿਆਕੁਲ

ਤੇ ਬੇਚੈਨ ਹੋਇਆ ਫਿਰਦਾ ਹੈ ?

ਵਿਜੋਗੀ : ਮਹਾਰਾਜ ! ਜਿਹੜਾ ਮੇਰੀ ਇਸ ਵਿਆਕੁਲ ਅਵਸਥਾ ਨੂੰ ਸਮਝ ਲਵੇ।

ਮਹਾਂਪੁਰਸ਼ : ਜਿਹੜਾ ਤੇਰੇ ਨਿਰਾਸੇ ਚਿੱਤ ਦੀ ਬੇਚੈਨੀ ਨੂੰ ਦੇਖੇਗਾ, ਕੀ ਤੂੰ ਭੀ ਉਸ ਨੂੰ ਸਮਝ ਲਵੇਂਗਾ ?

ਵਿਜੋਗੀ : ਜੀ ਹਾਂ ! ਸਮਝਦੇ ਸਾਰ ਹੀ ਸਭ ਕੁੱਝ ਉਸਦੇ ਅਰਪਣ ਕਰ ਦੇਵਾਂਗਾ।

ਮਹਾਂਪੁਰਸ਼ ਸੁਣ ਕੇ ਚੁੱਪ-ਚਾਪ ਕਿਸੇ ਗਹਿਰੀ ਵਿਚਾਰ ਵਿੱਚ ਟਹਿਲਦੇ ਰਹੇ।

ਕੈਸੇ ਉਹ ਸੰਤ ਹਨ ? ਜਿਨ੍ਹਾਂ ਦਾ ਦੇਹ ਅਭਿਮਾਨ ਨਸ਼ਟ ਹੋ ਚੁੱਕਿਆ ਹੈ - ਅਸੰਗ, ਨਿਰਲੇਪ, ਬ੍ਰਹਮ ਸ਼੍ਰੋਤੀਯ, ਬ੍ਰਹਮਨਿਸ਼ਠ, ਨਿਸ਼ਕਾਮ, ਨਿਸ਼ਪਾਪ, ਬਿਨਾਂ ਕਾਰਣ ਤੋਂ ਦੇਯਾ ਦੇ ਸਮੁੰਦਰ ਅਤੇ ਸਰਣ ਆਏ ਸੱਜਣਾਂ ਦੇ ਹਿਤੈਸ਼ੀ ਹਨ। 'ਪ੍ਰਭੂ ਅੰਤਰਜਾਮੀ' ਅਤੇ ਇਸ ਪ੍ਰਕਾਰ ਦੇ ਧਿਆਨ ਮਗਨ 'ਸੰਤਾਂ' ਦੋਹਾਂ ਵਿੱਚ ਕੁੱਝ ਭੀ ਭੇਦ ਪ੍ਰਤੀਤ ਨਹੀਂ ਦਿੰਦਾ। ਪ੍ਰਭੂ ਅਜਿਹੇ ਸੰਤ ਅਤਿਜੰਤ ਦੁਰਲੱਭ ਹਨ ਅਰਥਾਤ ਕ੍ਰੋਙਾਂ ਵਿੱਚੋਂ ਕੋਈ ਇੱਕ ਅਜਿਹਾ ਸ਼ਾਂਤ-ਚਿੱਤ ਮਹਾਂਪੁਰਸ਼ ਹੁੰਦਾ ਹੈ -

ਰਾਮ ਸੰਤ ਮਹਿ ਭੇਦੁ ਕਿਛੁ ਨਾਹੀ ਏਕ ਜਨੁ ਕਈ ਮਹਿ ਲਾਖ ਕਰੋਗੀ॥

(ਅੰਗ ੨੦੮)

ਗੁਰੂ ਸਮਰਥੁ ਗੁਰੂ ਨਿਰੰਕਾਰੁ ਗੁਰੂ ਉੱਚਾ ਅਗਮ ਅਪਾਰੁ॥

ਗੁਰ ਕੀ ਮਹਿਮਾ ਅਗਮ ਹੈ ਕਿਆ ਕਬੈ ਕਬਨਹਾਰੁ॥      (ਅੰਗ ੪੨)

ਗੁਰੂ ਪਰਮੇਸਰੁ ਏਕੁ ਹੈ ਸਭ ਮਹਿ ਰਹਿਆ ਸਮਾਇ॥      (ਅੰਗ ੪੩)

ਤੂੰ ਸੰਤਨ ਕਾ ਸੰਤ ਤੁਮਾਰੇ ਸੰਤ ਸਾਹਿਬ ਮਨੁ ਮਾਨਾ ਜੀਓਇ॥

(ਅੰਗ ੧੦੦)

ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ

ਗੁਰਦੇਵ ਨਾਨਕ ਹਰਿ ਨਮਸਕਰਾ॥      (ਅੰਗ ੨੫੦)

**ਸ਼ੁੱਭ ਕਰਮਾਂ ਦ੍ਰਾਰਾ ਸਤਿਗੁਰੁ ਦੀ ਪ੍ਰਾਪਤੀ**

ਜਿਨ੍ਹਾਂ ਜਗਜਾਸੂਆਂ ਦੇ ਪੂਰਬਲੇ ਸ਼ੁੱਭ ਕਰਮ, ਆਪਣਾ ਫਲ ਦੇਣ ਲਈ ਸਨਮੁੱਖ ਹੁੰਦੇ ਹਨ, ਉਨ੍ਹਾਂ ਵੱਡੇ ਭਾਗਾਂ ਵਾਲਿਆਂ ਨੂੰ ਹੀ ਇਸ ਪ੍ਰਕਾਰ ਦੇ ਪ੍ਰਮਾਤਮਾ

ਸੁਖਪ, ਸਤਿਗੁਰੂ ਦੇਵ ਦੀ ਸ਼ਰਣ ਮਿਲਦੀ ਹੈ।  
 ਪੁਰੈ ਭਾਗਿ ਸਤਗੁਰੂ ਮਿਲੈ ਜਾ ਭਾਗੀ ਕਾ ਉਦਾਹੂ ਹੋਇ॥  
 ਅੰਤਰਹੁ ਦੁਖੁ ਕ੍ਰਮੁ ਕਟੀਐ ਸੁਖੁ ਪਰਾਪਤਿ ਹੋਇ॥      (ਅੰਗ ੩੧)  
 ਬਿਨੁ ਭਾਗਾ ਸਤਿਗੁਰੂ ਨਾ ਮਿਲੈ ਘਰਿ ਬੈਠਿਆ ਨਿਕਟਿ ਨਿਤ ਪਾਸਿ॥  
 ਅੰਤਰਿ ਅਗਿਆਨੁ ਦੁਖੁ ਭਰਮੁ ਹੈ ਵਿਚਿ ਪੜਦਾ ਦੂਰਿ ਪਈਆਸਿ॥  
 ਬਿਨੁ ਸਤਿਗੁਰੂ ਭੇਟੇ ਕੰਚਨੁ ਨਾ ਥੀਐ  
 ਮਨਮੁਖੁ ਲੋਹੁ ਸੂਡਾ ਬੇੜੀ ਪਾਸਿ॥      (ਅੰਗ ੪੦)  
 ਪੂਰਬ ਕਰਮ ਅੰਕੁਰ ਜਬ ਪ੍ਰਗਟੇ ਭੇਟਿਓ ਪੁਰਖੁ ਰਸਿਕ ਬੈਰਾਗੀ॥  
 ਮਿਟਿਓ ਅੰਧੇਰੁ ਮਿਲਤ ਹਰਿ ਨਾਨਕ ਜਨਮ ਜਨਮ ਕੀ ਸੋਈ ਜਾਗੀ॥      (ਅੰਗ ੨੦੪)

ਜਿਨ ਮਸਤਕਿ ਪੁਰਿ ਹਰਿ ਲਿਖਿਆ  
 ਤਿਨਾ ਸਤਿਗੁਰੂ ਮਿਲਿਆ ਰਾਮ ਰਾਜੇ॥      (ਅੰਗ ੪੫੦)

**ਆਤਮ ਪ੍ਰਾਪਤੀ ਸਤਿਗੁਰੂ ਦ੍ਵਾਰਾ ਹੀ ਹੁੰਦੀ ਹੈ**

ਉਪਦੇਸ਼ ਸਮੇਂ, ਰਾਤੀਂ ਬੈਠੇ ਹੋਏ ਸਤਸੰਗੀਆਂ ਦੇ ਕੋਲ, ਵਿਜੋਗੀ ਭੀ ਜਾ ਬੈਠਿਆ। ਪੂਰਨਮਾਸੀ ਦਾ ਚੰਦਮਾ ਜਿਉਂ ਆਪਣੀਆਂ ਸੀਤਲ ਕਿਰਨਾਂ ਨਾਲ ਹਰ ਵਸਤੂ ਵਿੱਚ ਅੰਮ੍ਰਿਤ ਭਰਦਾ ਹੈ ਤਿਉਂ ਹੀ ਮਹਾਂਪੁਰਸ਼ ਪਵਿੱਤ੍ਰ ਮੁੱਖ ਦ੍ਵਾਰਾ ਜਗਾਂਸੂ ਜਨਾਂ ਦੇ ਤਪਦੇ ਹਿਰਦੇ ਦੀ ਸ਼ਾਂਤੀ ਲਈ, ਇਉਂ ਅੰਮ੍ਰਿਤ ਬਰਸਾ ਰਹੇ ਹਨ -

ਬਿਨੁ ਸਬਦੈ ਅੰਤਰਿ ਆਨੇਰਾ॥ ਨ ਵਸਤੂ ਲਹੈ ਨ ਚੂਕੈ ਫੇਰਾ॥  
 ਸਤਿਗੁਰ ਰਖਿ ਕੁੰਜੀ ਹੋਰਤੁ ਦਰੁ ਖੁਲੈ ਨਾਹੀ  
 ਗੁਰੁ ਪੂਰੈ ਭਾਗਿ ਮਿਲਾਵਣਿਆ॥      (ਅੰਗ ੧੨੪)  
 ‘ਬਹੁਮ’ ਜੋ ਸਰਬੱਤ੍ਰ ਪੂਰਨ ਹੈ ਅਤੇ ‘ਆਤਮਾ’ ਰੂਪ ਹੋ ਕੇ ਹਰੇਕ ਪ੍ਰਾਣੀ ਵਿੱਚ ਪ੍ਰਗਟ ਹੋ ਰਿਹਾ ਹੈ, ਉਸ ਨਿਗਵਿਕਾਰ ਅਤੇ ਅਸੰਗ ‘ਆਪਣੇ-ਆਪ’ ਨੂੰ ‘ਮੈਂ ਜੰਮਦਾ ਹਾਂ, ਮਰਦਾ ਹਾਂ’, ਦੁਖੀ-ਸੁਖੀ ਆਦਿ ਅਵਸਥਾ ਵਾਲਾ ਮੰਨ ਕੇ ਇਉਂ ਹੋ ਜਾਂਦਾ ਹੈ ਜਿਉਂ ਕੋਈ ਇੱਕ ਦੀਨ ਨੌਕਰ ਸ਼ੂਭੀ ਦੀ ਤਾਬਿਆ ਵਿੱਚ ਰਹਿੰਦਾ

ਬਰ-ਬਰ ਕੰਬਦਾ ਹੈ ਕਿ ਮੇਰੇ ਤੋਂ ਕੋਈ ਗਲਤੀ ਨ ਹੋ ਜਾਵੇ। ਇਹ ਅੰਧਕਾਰ ਕੌੜਾਂ ਸਾਕਾਮ ਕਰਮ ਕਰਨ ਨਾਲ ਭੀ ਦੂਰ ਨਹੀਂ ਹੋ ਸਕਦਾ ਜਦ ਤੱਕ ਇਸ ਅਧਯਾਰੋਪ (ਭਰਮ ਕਰਕੇ ਇੱਕ ਵਸਤੂ ਨੂੰ ਦੂਜੀ ਵਸਤੂ ਸਮਝਣਾ) ਦੇ ਉਡਾ ਦੇਣ ਵਾਲੇ ਪ੍ਰਕਾਸ਼ ਰੂਪ ਮਹਾਂਵਾਕ ਦਾ ਸ਼੍ਵਾਵਣ ਨਹੀਂ ਹੁੰਦਾ। ਜੋ ਵਸਤੂ ਅਤੀ ਸੂਖਮ ਹੈ ਅਤੇ ਅੰਧੇਰੇ ਵਿੱਚ ਪਈ ਹੈ, ਉਸ ਨੂੰ ਬਿਨਾਂ ਪ੍ਰਕਾਸ਼ ਤੋਂ ਕਿਸ ਤਰ੍ਹਾਂ ਲੱਭ ਲਿਆ ਜਾਵੇ ਗਾ? ਜਦ ਤੱਕ ਉਹ ‘ਆਤਮਾ’ ਰੂਪ ਵਸਤੂ, ‘ਗਿਆਨ’ ਰੂਪ ਪ੍ਰਕਾਸ਼ ਨਾਲ, ‘ਅਗਿਆਨ’ ਰੂਪ ਅੰਧੇਰੇ ਵਿੱਚੋਂ ਨਹੀਂ ਲੱਭਦੀ ਉਦੋਂ ਤੱਕ ਜਨਮ-ਮਰਨ, ਆਉਣ-ਜਾਣ ਰੂਪ ਸਫਰ ਮੁੱਕ ਜਾਵੇ ਇਹ ਹੋ ਗੀ ਨਹੀਂ ਸਕਦਾ।

ਪ੍ਰਤੀ ਇਸ ਵਿੱਚ, ਕਿਸੇ ਹੋਰ ਦੀ ਇਮਦਾਦ (ਮੱਦਦ) ਕਰ ਭੀ ਕੁਝ ਨਹੀਂ ਸਕਦੀ, ਕਿਉਂਕਿ ਮਹਾਨ ਨਿਧੀ (ਬਜ਼ਾਨਾ) ਜੋ ਤਾਲੇ ਦੇ ਅੰਦਰ ਹੈ (ਕਿਸੇ ਕਿਲੇ ਭੀਤਰ ਉਸ ਸੁਰੱਖਿਅਤ ਵਸਤੂ) ਨੂੰ ਬਣੈਰ ਮਾਲਿਕ ਦੇ, ਜਿਸ ਪਾਸ ਕਿ ਕੌਜੀ ਰਹਿੰਦੀ ਹੈ, ਕੌਣ ਮੌਜੂਦਾ ਹੈ? ਅਰਥਾਤ ਅਤੀ ਮਜ਼ਬੂਤ ਪੰਜ ਕੋਸ਼\* ਅਨਾਤਮ ਰੂਪੀ ਕਿਵਾਡਾਂ ਨੂੰ ਖੋਲ੍ਹ ਕੇ, ਗਿਆਨ ਢਾਰਾ ਨਿਸ਼ੇਧ ਕਰਕੇ, ਜਗਯਾਸੂ ਅਮੌਲਕ ‘ਆਤਮ ਵਸਤੂ’ ਨੂੰ ਪ੍ਰਾਪਤ ਕਰਦਾ ਹੈ। ਉਹ ਗਿਆਨ ਰੂਪੀ ਕੁੰਜੀ, ਸਤਿਗੁਰ ਤੋਂ ਬਿਨਾਂ ਹੋਰ ਕਿਸੇ ਪਾਸ ਭੀ ਨਹੀਂ ਹੈ। ਕਿਉਂ? ਇਸ ਲਈ ਕਿ ਅਗਿਆਨ ਰੂਪੀ ਕਿਲਾ, ਸਤਿਗੁਰ ਦੇ ਹੀ ਆਸ਼੍ਵਿਤ ਹੈ ਯਾਨੀ ਬੁਝ ਦੇ ਹੀ ਆਸਰੇ ਮਾਇਆ ਹੈ।

\* ਕੋਸ਼ ਨਾਮ ਮਿਆਨ ਦਾ ਹੈ। ਜਿਉਂ ਤਲਵਾਰ ਨੂੰ ਮਿਆਨ ਨੇ ਢਕਿਆ ਹੋਇਆ ਹੈ, ਤਿਉਂ ਹੀ ਪੰਜ ਕੋਸ਼ ਨੇ ਆਤਮਾ ਨੂੰ ਛੁਪਾ ਰੱਖਿਆ ਹੈ। ਉਹ ਪੰਜ ਕੋਸ਼ ਇਹ ਹਨ -

1 - ਸਥਾਲ ਸਗੋਰ ਨੂੰ ‘ਮੰਨਮਜ ਕੋਸ਼’ ਕਹਿੰਦੇ ਹਨ।

2 - ਪੰਜ ਕਰਾਂਦੀਆਂ ਤੇ ਪੰਜ ਪਾਣ ‘ਪਾਣਮਜ ਕੋਸ਼’ ਹੈ।

3 - ਪੰਜ ਰਿਆਨੇਂਦੀਆਂ ਤੇ ਮਨ ‘ਮਨੋਮਜ ਕੋਸ਼’ ਹੈ।

4 - ਪੰਜ ਰਿਆਨੇਂਦੀਆਂ ਤੇ ਬੁੱਧੀ ‘ਵਿਗਿਆਨਮਜ ਕੋਸ਼’ ਹੈ।

5 - ਪੰਨ ਕਰਮ ਫਲ ਦੇ ਭੋਗਨ ਸਮੇਂ ਅੰਤਰਮੁੰਖ ਹੋਈ ਬਿਤੀ ਵਿੱਚ ਆਤਮਾਨੰਦ ਸੂਖ ਦਾ ਪ੍ਰਤਿਬਿੰਬ (ਅਕਸ) ਯਾਨੀ ਸੱਖ ਦੀ ਪੜੀਤੀ ਤੇ ਉਹੀ ਬਿਤੀ ਪੰਨ ਕਰਮ ਫਲ ਭੋਗਣ ਉਪੰਡ ਲੀਨ ਹੁੰਦੀ ਹੈ ਇਹ ਬਿਤੀ ‘ਆਨੰਦਮਜ ਕੋਸ਼’ ਹੈ। ‘ਕਰਣ ਸਗੀਰ’ ਭੀ ਇਹੀ ਹੈ।

ਪਾਣਮਜ, ਮਨੋਮਜ ਤੇ ਵਿਗਿਆਨਮਜ, ਇਹ ਤਿੰਨ ਕੋਸ਼ ਸੂਖਮ ਸਗੀਰ ਵਿੱਚ ਹਨ।

ਉਹ ਨਿਰਵਿਕਾਰ ਬ੍ਰਹਮ, ਸਤਿਗੁਰੂ ਰੂਪ ਵਾਲਾ ਹੋ ਗਿਆ ਹੈ। ਉਸ ਤੋਂ ਬਿਨਾਂ ਤਿਨ ਗੁਣ ਰੂਪੀ ਇਸ ਦਿੜ੍ਹ ਕਿਲੇ ਦੇ ਗੋਟ ਨੂੰ ਖੋਲ੍ਹਣ ਦੀ ਤਾਕਤ ਕੌਣ ਰੱਖਦਾ ਹੈ ?

ਜਿਸ ਕਾ ਗਿਨ੍ਹੁ ਤਿਨਿ ਦੀਆ ਤਾਲਾ ਕੁੰਜੀ ਗੁਰ ਸਉਪਾਈ॥

ਅਨਿਕ ਉਪਾਵ ਕਰੇ ਨਹੀ ਪਾਵੈ ਬਿਨੁ ਸਤਿਗੁਰ ਸਰਣਾਈ॥

(ਅੰਗ ੨੦੫)

ਇਸ ਲਈ ਇਹ ਬਾਤ ਠੀਕ ਕਹੀ ਗਈ ਹੈ ਕਿ 'ਕੁੰਜੀ ਸਤਿਗੁਰੂ ਦੇ ਹੱਥ ਵਿੱਚ ਹੈ' ਮਾਇਆ ਰੂਪੀ ਕਿਲੇ ਅੰਦਰ ਪਈ 'ਆਤਮ ਵਸਤੂ' ਦੀ ਪ੍ਰਾਪਤੀ ਦਾ ਚਾਹਵਾਨ ਜਗਜਾਸੂ, ਕੌੜਾਂ ਕਲਪਾਂ\* ਤੋਂ ਚਾਰੋਂ ਤਰਫ ਭੌਦਾ ਫਿਰਦਾ ਹੈ, ਅੰਦਰ ਪ੍ਰਵੇਸ਼ ਹੋਣ ਲਈ ਰਸਤਾ ਨਹੀਂ ਮਿਲਦਾ। ਇਸ ਵਿਆਕੁਲ ਦੀ ਦਸ਼ਾ ਉੱਤੇ ਤਰਸ ਖਾ ਕੇ, ਦਿਆਲੂ ਸਤਿਗੁਰੂ ਮਿਲਦੇ ਹਨ। ਇਹ ਮੋਹ ਅਤੇ ਸ਼ੋਕ ਤੋਂ ਰਹਿਤ 'ਆਤਮ ਵਸਤੂ' ਨੂੰ ਪ੍ਰਾਪਤ ਕਰਾ ਦੇਣ ਵਾਲਾ ਮਿਲਾਪ, ਬਿਨਾਂ ਸ੍ਰੋਤ-ਕਰਮਾਂ ਤੋਂ ਕਦੇ ਹੋਣ ਵਾਲਾ ਨਹੀਂ ਹੈ। ਇਸ ਪ੍ਰਕਾਰ ਉਪਦੇਸ਼ ਕਰਦੇ ਹੋਏ ਮਹਾਂਪੁਰਸ਼ ਚੁੱਪ ਹੋ ਗਏ। ਇਉਂ ਸਾਜੇ ਕਿ ਵਿਜੋਗੀ ਦੇ ਨਿਰਾਸੇ ਮਨ ਉੱਤੇ ਇਨ੍ਹਾਂ ਪਿਵਿੱਤ੍ਰ ਬਚਨਾਂ ਦਾ ਕੀ ਅਸਰ ਹੋਇਆ ਹੈ, ਇਸ ਹਾਲਾਤ ਨੂੰ ਅੰਤਰਯਾਮਤਾ ਦ੍ਰਾਰਾ ਦੇਖਣ ਲੱਗ ਪਏ ਹਨ।

ਪ੍ਰਸ਼ਨ-ਹੋਰ ਭੀ ਤਾਂ ਕਈ ਜਗਜਾਸੂ ਉਪਦੇਸ਼ ਸ੍ਰਵਣ ਕਰਦੇ ਹਨ, ਇੱਕ ਵਿਜੋਗੀ ਵੱਲ ਹੀ ਮਹਾਂਪੁਰਸ਼ਾਂ ਦਾ ਵਿਸ਼ੇਸ਼ ਪਿਆਨ ਦੇਣ ਦਾ ਕੀ ਮਤਲਬ ਹੈ ?

ਉੱਤਰ-ਸਰਬਗਾਜ ਮਹਾਂਪੁਰਸ਼ ਉਸ ਨਵੇਂ ਆਕੇ ਬੈਠੇ ਵਿਜੋਗੀ ਦੇ ਮਨ ਦੀ ਬੇਚੈਨੀ ਨੂੰ ਸਮਝਦੇ ਹਨ ਕਿ ਇਹ ਪੀਤਮ ਦੇ ਵਿਛੋਡੇ ਨਾਲ ਘਾਇਲ ਹੋਇਆ, ਮਿਲਾਪ ਰੂਪੀ ਦਵਾਈ ਵਾਸਤੇ, ਕਿਸੇ ਵੈਦ ਨੂੰ ਭਾਲਦਾ ਹੈ। ਮਹਾਂਪੁਰਸ਼ ਦਿਆਲੂ ਹਨ ਅਤੇ ਹੈਣ ਭੀ ਗਾਰੜੁ\*\*, ਇਸ ਲਈ ਇਹ ਹੋ ਕਿਸ ਤਰ੍ਹਾਂ ਸਕਦਾ ਹੈ ਕਿ ਬਿਰਹ ਰੂਪੀ ਸੱਪ ਦੇ ਡੰਗ ਨਾਲ ਤੜਫਦੇ ਨੂੰ ਅੱਖਾਂ ਦੇਖਕੇ ਭੀ ਉਸਦੀ ਜਾਨ ਨਾ

\* ਕਲਪ-ਪੁਰਾਣਾਂ ਅਨੁਸਾਰ ਬ੍ਰਹਮਾ ਦਾ ਇੱਕ ਦਿਨ। ਇਹ ਇੱਕ ਦਿਨ 4 ਅਰਥ 32 ਕਰੋੜ ਸਾਲਾਂ ਦਾ ਹੋਣਾ ਹੈ।

\*\* ਗਾਰੜੁ - ਸੱਪ ਦੇ ਡੰਗ ਹੋਏ ਦੀ ਦਵਾਈ ਅਤੇ ਮੰਦ ਦਾ ਜਾਂਦੁ। ਭਾਵ ਕਿ ਮਾਇਆ ਰੂਪੀ ਸਰਪਨੀ ਦੇ ਡੰਗ ਹੋਏ ਜੀਵ ਨੂੰ ਕਿਧਾ ਰੂਪੀ ਦਵਾਈ ਅਤੇ ਨਾਮ ਰੂਪੀ ਗੁਰ ਮੰਦ ਦੇਕੇ ਬਚਾਉਣ ਵਾਲਾ ਮਹਾਂਪੁਰਖ।

ਬਚਾਉਣ? ਰੋਗੀ, ਧੀਰਜ ਸਹਿਤ ਮਾਲੂਮ ਦਿੰਦਾ ਹੈ ਕਿਉਂਕਿ ਪਿਆਸ ਨਾਲ ਸੁੱਕ ਰਹੇ ਪ੍ਰਾਣਾਂ ਦੀ ਰੱਛਿਆ ਲਈ ਸੂੱਛ ਅਤੇ ਸੀਤਲ ਜਲ ਦੇ ਚਸ਼ਮੇ ਦੀ ਪ੍ਰਾਪਤੀ ਹੋ ਗਈ ਹੈ। ਚੈਨ ਵਾਲਾ, ਆਸਰੇ ਵਾਲਾ, ਸੰਸਾਰ ਰਹਿਤ ਅਤੇ ਖਿੜਕਾ ਹੋਇਆ ਮੁੱਖ ਦਿਖਾਈ ਦੇਣ ਲੱਗ ਪਿਆ ਹੈ। ਪ੍ਰਸੰਨ ਹੋਵੇ ਵੀ ਕਿਉਂ ਨਾ? ਜਿਸਦੇ ਮਿਲਣ ਦੀ ਚਿੱਤ ਵਿੱਚ ਤੀਬਰ ਇੱਛਾ ਸੀ, ਉਹ ਪਿਆਰਾ ਸਤਿਗੁਰੂ ਮਿਲ ਗਿਆ! ਸਤਿਗੁਰੂ ਮਿਲ ਰਿਆ ਹੈ!!



੩

## ਸੱਤਜ ਉਪਦੇਸ਼ ਪ੍ਰਕਰਣ

ਦੇਹ ਆਦਿ ਪ੍ਰਪੰਚ ਅਤੇ ਦੇਹ ਦੀ ਹਰਕਤ ਕਰਾਉਣ  
ਵਾਲੀ ਸੱਤਾ ਦੇ ਬਾਰੇ ਪ੍ਰਸ਼ਨ

ਦੂਜੇ ਦਿਨ ਸਵੇਰੇ, ਇਸ਼ਨਾਨ ਆਦਿ ਕਿਆ ਤੋਂ ਵਿਹਲੇ ਹੋ ਕੇ, ਹੱਥ ਵਿੱਚ  
ਸੋਹਣੇ-ਸੋਹਣੇ ਛੁੱਲ ਲੈਕੇ, ਸਰਧਾ, ਪ੍ਰੇਮ ਤਥਾ ਵਿਸ਼ਵਾਸ ਦਾ ਅੰਦਰੋਂ-ਬਾਹਰੋਂ  
ਲੇਪ ਕਰਕੇ ਮਨ ਰੂਪੀ ਖਾਲੀ ਘੜੇ ਨੂੰ ਲੈਕੇ ਸਤਿਗੁਰੂ ਦੇ ਦਰਸ਼ਨਾਂ ਲਈ ਇਉਂ  
ਤੁਰ ਪਿਆ, ਜਿਉਂ ਸਤਿਗੁਰੂ ਦੇ ਅੰਮ੍ਰਿਤ ਰੂਪੀ ਬਚਨਾਂ ਨਾਲ ਭਰਕੇ ਲਿਆਉਣਾ  
ਹੁੰਦਾ ਹੈ। ਠੀਕ ਹੈ, ਜਿਨ੍ਹਾਂ ਨੂੰ ਅੰਮ੍ਰਿਤ ਦਾ ਕੰਡ ਮਿਲ ਜਾਏ, ਉਹ ਮਿਤੂ ਤੋਂ ਛੁੱਟਣ  
ਲਈ, ਇਸ਼ਨਾਨ ਕਰਨ ਵਿੱਚ ਦੇਰੀ ਭੀ ਕਿਉਂ ਕਰਨ? ਪ੍ਰਕਾਸ਼ ਦੇ ਹੁੰਦਿਆਂ ਭੀ  
ਕੋਈ ਅੰਧੇਰੇ ਵਿੱਚ ਠੋਕਰਾਂ ਖਾਂਦਾ ਹੈ? ਭੁੱਖ ਨਾਲ ਵਿਆਕੁਲ ਪੁਰਸ਼, ਭੋਜਨ ਦਾ  
ਬਾਲ ਕੋਲ ਆ ਜਾਣ ਤੇ ਭੀ, ਰੋਟੀ ਖਾਣ ਲਈ ਦੇਰੀ ਕਰਦਾ ਹੈ?

ਮਹਾਂਪੁਰਸ਼ਾਂ ਨੂੰ ਨਮਸ਼ਕਾਰ ਕੀਤੀ ਅਤੇ ਸਹਿਜ ਨਾਲ ਬੈਠ ਗਿਆ। ਸਰਬੱਗਯ  
ਮਹਾਂਪੁਰਸ਼ਾਂ ਦੇ ਨੂੰਗੀ ਚਿਹਰੇ ਵੱਲ, ਪ੍ਰੇਮ ਨਾਲ ਇਉਂ ਤੱਕਦਾ ਹੈ, ਜਿਉਂ ਚਕੋਰ  
ਚੰਦ੍ਰਮਾ ਨੂੰ ਦੇਖਦਾ ਹੈ—ਗਰਦਨ ਭਾਵੇਂ ਮੁੜ੍ਹਕ (ਟੁੱਟ) ਜਾਵੇ ਪਰ ਚਕੋਰ ਦੀ ਨਜ਼ਰ  
ਨਹੀਂ ਫਿਰਦੀ। ਵਿਜੋਗੀ ਨੂੰ ਜਦ ਸਤਿਸੰਗ ਕਰਦਿਆਂ, ਕਰੀਬਨ ਤਿੰਨ ਮਹੀਨੇ  
ਬੀਤੇ ਤਾਂ ਗੁਰੂਦੇਵ ਨੇ ਪ੍ਰਸ਼ੰਸਨ ਹੋ ਕੇ ਕਿਹਾ ਕਿ ਪਿਆਰੇ ਵਿਜੋਗੀ! ਤੂੰ ਇੱਥੋਂ ਕਿਸ  
ਨਮਿੱਤ ਰਹਿੰਦਾ ਹੈ? ਇਸ ਤੋਂ ਵਧੀਆ ਭੀ ਕੋਈ ਹੋਰ ਵਕਤ ਮਿਲਣਾ ਸੀ ਧਨ  
ਲੁੱਟਣ ਦਾ? ਬੱਸ, ਪ੍ਰੇਮੀ ਲਈ ਦਰਵਾਜ਼ੇ ਖੁੱਲ੍ਹ ਗਏ, ਅਨੰਤ ਸ਼ਕਤੀ ਦੀ ਨਿਧੀ  
ਮਿਲ ਗਈ ਅਤੇ ਖਸੀ ਦੀ ਹੱਦ ਹੀ ਮੁੱਕ ਗਈ। ਛੇਤੀ ਨਾਲ ਉਠਿਆ, ਪ੍ਰਨਾਮ  
ਕੀਤੀ ਤੇ ਹੱਥ ਬੰਨ੍ਹ ਕੇ ਅਤੀ ਨਿੰਮ੍ਰਤਾ ਪੂਰਬਕ ਕਹਿਣ ਲੱਗਿਆ —

ਦੁਖੀਆਂ ਦੇ ਸਹਾਰੇ, ਪ੍ਰਭੂ ਅੰਤਰਯਾਮੀ! ਮੈਂ ਇਹ ਪਤਾ ਕਰਨ ਖਾਤਰ  
ਆਪਜੀ ਦੇ ਚਰਨਾਂ ਵਿੱਚ ਰਹਿੰਦਾ ਹਾਂ ਕਿ ‘ਇਹ ਦਿਖਦਾ ਚੰਗਾ ਭਲਾ ਹੈ ਤੇ

ਖੜ ਕਰਕੇ ਦੇਖੀਏ ਤਾਂ ਨਿਕਲਦਾ ਕੁੱਝ ਭੀ ਨਹੀਂ। ਕੀ ਇਹ ਕਿਸੇ ਮੰਤ੍ਰੀ (ਮੰਤ੍ਰ ਵਿੱਦਿਆ ਨਾਲ ਹੋਰ ਨੂੰ ਕੁੱਝ ਹੋਰ ਦਿਖਾਉਣ ਵਾਲਾ) ਦਾ ਛਲ ਹੈ ਯਾ ਸੱਚ-ਮੁੱਚ ਹੀ ਸੱਚਾ ਹੈ, ਸ਼ਾਇਦ ਮੇਰੀ ਸਮਝ ਵਿੱਚ ਨਹੀਂ ਆਉਂਦਾ ਹੋਵੇਗਾ? ਭੂਠਾ ਇਸ ਨੂੰ ਕਿਸ ਤਰ੍ਹਾਂ ਕਹਿ ਦੇਈਏ ਕਿਉਂਕਿ ਪ੍ਰਤੱਖ ਸ਼ੋਕ-ਮੋਹ, ਭੁੱਖ-ਪਿਆਸ ਤੇ ਜਨਮ-ਮਰਨ ਆਦਿ ਦਾ ਅਨੁਭਵ ਹੁੰਦਾ ਹੈ ਤੇ ਸੱਤਜ ਭੀ ਕਿਸ ਤਰ੍ਹਾਂ ਕਹੀਏ? ਗੁੜੀ ਨਿੰਦਾ (ਸੁਸ਼ੁਪਤੀ) ਵਿੱਚ ਇਸਦਾ ਕਿਤੇ ਨਾਮ ਨਿਸ਼ਾਨ ਭੀ ਨਹੀਂ ਹੁੰਦਾ। ਵੇਦਾਂਤ ਭੀ ਇਹੋ ਕਹਿੰਦਾ ਹੈ ਕਿ ‘ਮੁਕਤ ਪੁਰਸ਼’ ਯਾਨੀ ‘ਤੱਤੁਵੇਤਾ’ ਨੂੰ ਸੰਸਾਰ ਦੀ ਪ੍ਰਤੀਤੀ ਨਹੀਂ ਹੁੰਦੀ। ਮੂਰਛਾ (ਬੋਹੋਸੀ) ਅਵਸਥਾ ਵਿੱਚ ਭੀ ਸੰਸਾਰ ਦਾ ਅਭਾਵ ਹੁੰਦਾ ਹੈ ਅਤੇ ਸਮਾਧੀ ਕਾਲ ਵਿੱਚ ਭੀ ਇਹ ਜਗਤ ਨਹੀਂ ਰਹਿੰਦਾ। ਇਹ ਕੇਵਲ ਜਾਗਿਤ ਅਤੇ ਸੁਪਨਕਾਲ ਵਿੱਚ ਹੀ ਭਾਸਦਾ ਹੈ।

ਮੈਂ ਬੜਾ ਹੈਰਾਨ ਹਾਂ ਜੋ ਇਤਨਾ ਸੁੰਦਰ, ਕੌਮਲ, ਪਿ੍ਯ ਬਾਣੀ (ਆਵਾਜ਼) ਵਾਲਾ, ਆਗਿਆਕਾਰੀ, ਅਤੀ ਪਿਆਰਾ ਤੇ ਸੋਹਣੀਆਂ ਹਰਕਤਾਂ ਕਰਦਾ ਹੋਇਆ ਨਜ਼ਰ ਆਉਂਦਾ ਹੈ, ਉਹ ਛਿੰਨ ਵਿੱਚ ਹਰਕਤ ਸੂਨ ਕਿਉਂ ਹੋ ਜਾਂਦਾ ਹੈ! ਕੀ ਉਹ ਬੁੱਤ ਜਿਹਾ ਕੁੱਝ ਭੀ ਨਹੀਂ ਹੈ? ਉਸ ਵਿੱਚ ਉਹ ਕਿਹੜੀ ਚੀਜ਼ ਹੈ ਜੋ ਕ੍ਰਿਆ ਕਰਉਂਦੀ ਤੇ ਸੁੰਦਰਤਾਈ ਬਕਸ਼ਦੀ ਹੈ? ਕੀ ਉਸ ਵਿੱਚੋਂ ਉਹ ਵਸਤੂ ਨਿਕਲ ਜਾਂਦੀ ਹੈ? ਉਹ ਆਈ ਕਿਸ ਤਰ੍ਹਾਂ ਸੀ, ਆਈ ਕਿਉਂ ਅਤੇ ਲਿਆਉਣ ਵਾਲਾ ਕੌਣ ਹੈ? ਉਹ ਜਾਂਦੀ ਕਿਸ ਤਰ੍ਹਾਂ ਹੈ, ਗਈ ਕਿਉਂ ਅਤੇ ਲੈ ਕੌਣ ਜਾਂਦਾ ਹੈ? ਇਹ ਮੈਂ ਆਪ ਜੀ ਦੀ ਕ੍ਰਿਪਾ ਨਾਲ ਸਮਝਦਾ ਹਾਂ ਕਿ ਸ਼ਰੀਰ ਸੱਤਜ ਨਹੀਂ ਹੈ। ਸੱਤਜ ਉਹੀ ਵਸਤੂ ਹੈ ਜਿਸਦੇ ਰਹਿਣ ਨਾਲ ਇਹ ਸ਼ਰੀਰ ਭੀ ਸੱਤਜ ਹੀ ਭਾਸਦਾ ਹੈ ਪ੍ਰੰਤੂ ਸੱਤਜ ਤੇ ਅਸੱਤਜ ਦਾ ਮੇਲ ਕੀ? ਸੱਤਜ ਵਸਤੂ ਵਿੱਚ ਤਾਂ ਆਉਣਾ ਜਾਣਾ ਹੈ ਹੀ ਨਹੀਂ ਕਿਉਂਕਿ ਉਹ ਸਰਬ ਵਿਆਪਕ ਅਤੇ ਨਿਰਵੈਵ (ਨਾਸ਼ਵਾਨ) ਅਰਥਾਤ ਅੰਗਾਂ ਸੰਯੁਕਤ ਯਾਨੀ ਆਕਾਰ ਵਾਲੀ ਨਹੀਂ ਹੈ। ਜੋ ਅਸੱਤਜ ਹੈ, ਉਸਦੀ ਪ੍ਰਤੀਤੀ ਭੀ ਹੋਣੀ ਨਹੀਂ ਚਾਹੀਦੀ। ਜਿਉਂ ਖਰਗੋਸ਼ ਦੇ ਸਿੰਗਾ ਨਹੀਂ ਹਨ ਅਤੇ ਨਾ ਹੋਣ ਦੇ ਕਾਰਨ, ਉਹ ਕਿਸੇ ਨੂੰ ਪ੍ਰਤੀਤ ਭੀ ਨਹੀਂ ਦਿੰਦੇ। ਬੰਧਿਆ (ਬਾਂਝ) ਇਸਤ੍ਰੀ ਦਾ ਪੁੱਤ੍ਰ ਨਾ ਹੋਣ ਦੇ ਕਾਰਨ, ਕਿਸੇ ਨੂੰ ਦਿਖਾਈ ਭੀ ਨਹੀਂ ਦਿੰਦਾ ਪ੍ਰੰਤੂ ਇਹ ਜਗਤ ਤਾਂ ਸਾਮ੍ਰਾਣੇ ਨਜ਼ਰ ਆਉਂਦਾ ਹੈ ਜਦ ਕਿ ਇਹ ਹੈ ਕੁੱਝ ਭੀ ਨਹੀਂ, ਇਹ ਤਾਂ ਕੋਈ ਧੋਖਾ ਹੈ। ਮੈਂ ਇਸ ਛਲ ਤੋਂ ਡਰਿਆ ਹੋਇਆ, ਭੈ ਭੀਤ ਹੋ ਕੇ ਨਿਕਲਿਆ

ਫਿਰਦਾ ਹਾਂ। ਅੱਜ ਨੌ (9) ਮਹੀਨੇ ਹੋ ਚੁੱਕੇ ਹਨ, ਮੈਂ ਇਸ ਭਰਮ ਨੇ ਅਜਿਹਾ ਡਰਾਇਆ ਹੈ ਜੋ ਇਸ ਤੋਂ ਬਰ-ਬਰ ਕੰਬਦਾ ਹਾਂ ਪ੍ਰੇਤੂ ਅੱਜ ਤਾਈਂ ਕਿਸੇ ਨੇ ਭੀ ਮੈਨੂੰ ਨਿਰਭੈਤਾ ਦਾ ਦਾਨ ਨਹੀਂ ਦਿੱਤਾ।

ਬਹੁਤ ਜਗ੍ਹਾ ਮੈਂ ਗਿਆ ਤੇ ਆਪਣਾ ਦੁੱਖ ਭੀ ਫੇਲ ਕੇ ਦੱਸਿਆ ਪ੍ਰੇਤੂ ਕੇਵਲ ਕਿਤਾਬੀ ਹਿਆਬ-ਕਿਤਾਬ ਅਰਥਾਤ ਗ੍ਰੰਥਾਂ ਦੀਆਂ ਗੱਲਾਂ ਯਾਦ ਕੀਤੀਆਂ ਹੋਈਆਂ ਹੀ ਦੱਸਦੇ ਹਨ। ਵੱਡੇ-ਵੱਡੇ ਪ੍ਰਸਿੱਧ ਵਿੱਦਾਨ ਭੀ ਹਨ ਪ੍ਰੇਤੂ ਬਾ-ਅਮਲ (ਕਮਾਈ ਵਾਲੇ) ਯਾਨੀ ਅਨੁਭਵੀ ਪੁਰਸ਼ ਨਹੀਂ ਦੇਖੇ। ਵਿੱਦਾਨ ਭੀ ਹੋਵੇ ਤੇ ਤੱਤੂ-ਵਸਤੂ ਦਾ ਗਿਆਤਾ ਭੀ, ਇਹ ਤਾਂ ਕਿਪਾਲੂ ਦੇਵ! ਮੈਂ ਇੱਕ ਆਪ ਜੀ ਨੂੰ ਹੀ ਦੇਖ ਰਿਹਾ ਹਾਂ। ਮੈਨੂੰ ਜੋ ਭਰਮ ਦਾ ਹਾਥੀ, ਘਸੀਟ-ਘਸੀਟ ਕੇ ਕੁਚਲਦਾ ਅਤੇ ਤਥਾਹ ਕਰੀ ਜਾਂਦਾ ਹੈ, ਉਸ ਤੋਂ ਬਚਣ ਲਈ ਮੈਂ ਆਪ ਜੀ ਦੀ ਸ਼ਰਣ ਵਿੱਚ ਆਇਆ ਹਾਂ ਕਿਉਂਕਿ ਆਪ ਮਹਾਨ ਤੇਜ਼ੱਸਵੀ, ਸ਼ਸਤ੍ਰ-ਅਸਤ੍ਰ ਸੰਯੁਕਤ ਸੁਰਖੀਰ ਹੋ। ਇਸ ਭਰ ਅਤੇ ਭਰਮ ਦੇ ਵਿਨਾਸ਼ ਲਈ ਜੋ ਆਪ ਦੇ ਪਾਸ ਅਤੀ ਤੀਖਣ ਗਿਆਨ ਰੂਪੀ ਸ਼ਸਤ੍ਰ ਤੇ ਤੀਬਰ ਵੇਗ ਵਾਲੇ ਮਹਾਂਵਾਕ ਰੂਪੀ ਅਸਤ੍ਰ ਹਨ, ਉਨ੍ਹਾਂ ਦੇ ਨਾਲ ਇਨ੍ਹਾਂ ਦਾ ਵਿਨਾਸ਼ ਕਰਕੇ, ਹੇ ਸ਼ਰਣ ਆਇਆਂ ਦੀ ਰੱਛਾ ਕਰਨ ਵਾਲੇ ਅੱਡੇ ਪਦ ਦਾਤਾ! ਮੈਨੂੰ ਨਿਰਭੈਤ ਕਰੋ! ਸੰਸਾਰ ਰੂਪੀ ਭਿਆਨਕ ਅਗਨੀ ਵਿੱਚ ਸੜ੍ਹੇ ਜਾਂਦੇ ਇਸ ਦੀਨ ਨੂੰ, ਪਰਮ ਆਨੰਦ ਰਸ ਅਨੁਭਵ ਸਹਿਤ ਪਵਿੱਤ੍ਰ ਬਚਨ ਰੂਪੀ ਅੰਮ੍ਰਿਤ ਛਿੜਕ ਕੇ ਸ਼ਾਂਤੀ ਬਖਸ਼ੇ। ਹੇ ਸ਼ਾਂਤੀ ਦੇ ਸਾਗਰ! ਮੈਂ ਆਪਜੀ ਦੀ ਸ਼ਰਣ ਆ ਪੁੱਜਾ ਹਾਂ। ਭਵ-ਸਾਗਰ ਵਿੱਚ ਭੁੱਬੇ ਜਾਂਦੇ ਨੂੰ, ਸਿਵਾਏ ਆਪ ਦੇ ਮਹਾਂਵਾਕ ਰੂਪੀ ਜਹਾਜ਼ ਤੋਂ, ਮੈਨੂੰ ਕੋਈ ਉਪਾਇ ਨਹੀਂ ਦਿਖਦਾ ਜਿਸ ਨਾਲ ਕਿ ਮੈਂ ਅਤੀ ਪ੍ਰਬਲ ਦੁੱਖ ਰੂਪੀ ਲਹਿਰਾਂ ਵਿੱਚੋਂ ਬਚਕੇ ਸੁੱਖ ਪੁਰਬਕ ਢੂਢੇ ਪਾਰ ਪੁੱਜ ਸਕਾਂ। ਮਹਾਤਮਾ ਲੋਕ, ਬਿਨਾਂ ਕਾਰਨ ਹੀ ਦੁਨੀਆਂ ਦਾ ਦੁੱਖ ਦੂਰ ਕਰਨ ਵਿੱਚ ਲੱਗ ਜਾਂਦੇ ਹਨ। ਇਸ ਪ੍ਰਕਾਰ ਦਾ ਉਨ੍ਹਾਂ ਦਾ ਸੁਭਾਉ ਹੀ ਹੁੰਦਾ ਹੈ। ਹੇ ਕਿਪਾਲੂ ਦੇਵ! ਮੈਂ ਦੁਖੀ ਭੀ, ਆਪ ਜੀ ਦੇ ਚਰਨ ਕਮਲਾਂ ਵਿੱਚ ਆ ਪੁੱਜਾ ਹਾਂ, ਆਪ ਜੀ ਦਿਆ, ਕਿਰਪਾ, ਮੇਹਰ ਕਰੋ!

ਉਹ ਕਿਨੇ ਕੁ ਝੁੱਭੇ-ਕਰਮਾਂ ਵਾਲੇ ਹੋਣਗੇ ਜਿਨ੍ਹਾਂ ਨੂੰ ਹੋ ਦੀਨਾ ਨਾਥ! ਆਪ ਨੇ ਸ਼ਰਣ ਦੇ ਕੇ ਆਪਣੇ ਗਲ ਲਾ ਲਿਆ ਹੈ। ਮਰਨ-ਜੰਮਣ ਰੂਪੀ ਪ੍ਰਵਾਹ ਵਿੱਚੋਂ ਸਦਾ ਲਈ ਹੀ ਕੱਢ ਲਏ ਤੇ ਸੁਖੀ ਬਣਾ ਦਿੱਤੇ ਹਨ। ਇਹ ਵੈਤ ਰੂਪੀ ਅੰਧੇਰੀ ਆਪਣੇ ਪੂਰੇ ਵੇਗ ਨਾਲ, ਅਤੀ ਪ੍ਰਚੰਡ ਰੂਪ ਧਾਰਨ ਕਰ ਕੇ ਵਗ ਰਹੀ ਹੈ। ਹੇ ਆਕਾਸ਼ ਤੁੱਲ

ਨਿਰਲੋਪ ਪੜ੍ਹ! ਮੇਰੇ ਅਦੈਡ ਰੂਪੀ ਪੈਰ ਉਖਾੜ ਕੇ, ਆਪਣੇ ਨਾਲ ਉਡਾਈ ਲਈ ਜਾਂਦੀ ਹੈ। ਕਦੇ ਚੁੱਕ ਕੇ ਰਾਗ-ਦੈਸ਼ ਰੂਪੀ ਦ੍ਰਖਤਾਂ ਨਾਲ ਮਾਰਦੀ ਹੈ, ਕਦੇ ਕਾਮ, ਕੋਧ ਰੂਪੀ ਮਹਿਲਾਂ ਨਾਲ ਟਕਰਾਉਂਦੀ ਹੈ ਅਤੇ ਕਦੇ ਅਤੀ ਬਿਪਤਾ ਰੂਪੀ ਟੇਏ, ਟਿੱਬਿਆਂ ਵਿੱਚ ਜਾ ਸੁੱਟਦੀ ਹੈ। ਹੋ ਪਰਬਤ ਸਮਾਨ ਅਚੱਲ ਪੜ੍ਹ! ਮੈਨੂੰ ਆਪਣੀ ਸਤਿਸੰਗ ਰੂਪੀ ਗੋਦ ਵਿੱਚ ਲੈ ਲਵੇ। ਆਪ ਜੀ ਤੋਂ ਬਿਨਾਂ ਮੇਰਾ ਕੋਈ ਆਸਰਾ ਨਹੀਂ ਹੈ।

**ਮਹਾਂਵਾਕ :** ਗੁਰੂ : ਹੋ ਪੁੱਤ੍ਰ! ਡਰ ਨਹੀਂ, ਧੀਰਜ ਕਰ, ਤੇਰੇ ਸੰਕਟ ਦੇ ਦਿਨ ਹੁਣ ਭਤਿ ਹੋ ਚੁੱਕੇ ਹਨ। ਜਿਤਨੇ ਭੀ ਕਲੋਸ਼ਾਂ ਦਾ ਤੂੰ ਅਨੁਭਵ ਕੀਤਾ ਹੈ, ਉਹ ਕੇਵਲ ਅਗਿਆਨ ਦੇ ਕਾਰਨ ਤੈਨੂੰ ਅਣਹੋਈ ਪੜੀਤੀ ਹੋਈ ਹੈ। ‘ਤੂੰ ਅਚੱਲ, ਨਿਰਵਿਕਾਰ ਅਤੇ ਨਿਰਵਿਕਲਪ ‘ਆਤਮਾ’ ਹੈਂ, ਤੇਰੇ ਵਿੱਚ ਕਿਸੇ ਪ੍ਰਕਾਰ ਦੀ ਕਿੱਚਤ-ਮਾਤ੍ਰ ਭੀ ਕੋਈ ਕਲਪਨਾ ਨਹੀਂ ਹੈ।’

### ਵਿਜੋਗੀ ਦੀ ਘਬਰਾ ਕੇ ਪ੍ਰਾਰਥਨਾ

**ਵਿਜੋਗੀ :** ਸਤਿਗੁਰ ਦੇਵ! ਮੈਂ ‘ਆਤਮਾ’ ਜਾਂ ‘ਬ੍ਰਹਮ’ ਆਦਿ ਕਿਸ ਤਰ੍ਹਾਂ ਹੋ ਸਕਦਾ ਹਾਂ? ਮੈਂ ਜੰਮਦਾ-ਮਰਦਾ, ਭੁੱਖ-ਪਿਆਸ ਅਤੇ ਸ਼ੋਕ-ਮੋਹ ਆਦਿ ਨਾਨਾ ਉਪੱਦ੍ਰਵਾਂ ਨਾਲ ਤਾਂ ਘਰਿਆ ਹੋਇਆ ਹਾਂ। ਮੈਂ ਨਿਰਬਲ, ਦੀਨ, ਬੇਸਮਝ ਤੇ ਛਿੰਨ-ਛਿੰਨ ਵਿੱਚ ਤਬਦੀਲ ਹੁੰਦਾ ਰਹਿਣ ਵਾਲਾ, ‘ਬ੍ਰਹਮ’ ਕਿਸ ਤਰ੍ਹਾਂ ਹੋ ਸਕਦਾ ਹਾਂ? ਹੋ ਅਲੋਕਿਕ ਸ਼ਰਤੀ ਪ੍ਰਦਾਤਾ! ਇਹ ਕਿਸ ਤਰ੍ਹਾਂ ਦੀ ਅਣਹੋਣੀ ਗੱਲ, ਮੈਂ ਅੱਜ ਸੁਣ ਰਿਹਾ ਹਾਂ। ਬੇਪਰਵਾਹ ਪੜ੍ਹ! ਮੇਰਾ ਤਾਂ ਪਿਛਲਾ ਸੰਦੇਹ ਹੀ ਹਾਲਾਂ ਮਿਟਿਆ ਨਹੀਂ ਤੇ ਇਹ ਹੋਰ ਅਸਚਰਜ ਬਚਨ, ਆਪ ਜੀ ਦੇ ਕਮਲ-ਮੁੱਖ ਦ੍ਰਾਰਾ ਸ੍ਰੂਵਣ ਕਰ ਰਿਹਾ ਹਾਂ। ਇਸਦਾ ਗੁਪਤ ਰਹੱਸਯ ਜੋ ਆਪ ਜੀ ਦੇ ਚਿੱਤ ਵਿੱਚ ਹੈ, ਸੋ ਖੋਲ੍ਹ ਕੇ ਸਮਝਾਉਣ ਦੀ ਕ੍ਰਿਪਾ ਕਰੋ ਅਤੇ ਮੇਰੇ ਪਿਛਲੇ ਸੰਦੇਹ ਨੂੰ ਭੀ ਨਿਵਿਰਤ ਕਰਨ ਖਾਤਰ, ਆਪਣੀ ਬਾਣੀ ਰੂਪੀ ਹਵਾ ਚਲਾਉ!

### ਦੇਹ ਅੰਦਰ ਆਤਮ ਜੱਤੀ

**ਸਤਿਗੁਰ :** ਗੁਰਬਾਣੀ, ਵੇਦ, ਸ਼ਾਸਤਰ ਅਤੇ ਸਿਮ੍ਰਤੀਆਂ ਦੇ ਅੰਤ੍ਰੀਵ ਭਾਵ ਨੂੰ ਸਮਝਣ ਲਈ ਸਾਵਧਾਨ ਹੈ।

**ਤੇਰਾ ਪ੍ਰਸ਼ਨ—ਸ਼ਰੀਰ ਵਿੱਚ ਉਹ ਕਿਹੜੀ ਵਸਤੂ ਹੈ,** ਜਿਸਦੇ ਰਹਿਣ ਨਾਲ

ਇਹ ਜੜ੍ਹ ਸ਼ਗੀਰ ਕਿਆ ਕਰਦਾ ਹੈ? ਤੇ ਨਾ ਰਹਿਣ ਨਾਲ ਕਿਆ- ਸੂਨ ਹੋ ਜਾਂਦਾ ਹੈ? ਅਰਥਾਤ ਮਿਤੂ ਨੂੰ ਪ੍ਰਾਪਤ ਹੋ ਜਾਂਦਾ ਹੈ?

ਪਿਆਰੇ ਪੁੱਤ੍ਰ! ਉਹ ਵਸਤੂ ‘ਆਤਮ ਜੋਤੀ ਹੈ’ ਉਸ ‘ਚੇਤਨ ਜੋਤੀ’ ਦੀ ਸੱਤਾ ਨਾਲ ਇਹ ਜੜ੍ਹ ਅਤੇ ਜੋਤੀ ਨੂੰ ਸੁਦਰ, ਹੱਸਦਾ-ਖੇਡਦਾ, ਖਾਂਦਾ-ਪੀਂਦਾ, ਉਠਦਾ-ਬੈਠਦਾ, ਪਿਆਰ ਕਰਦਾ, ਹਰਖ ਤੇ ਸ਼ੋਕ ਆਦਿ ਅਨੰਤ ਪ੍ਰਕਾਰ ਦੇ ਵਿਵਹਾਰ ਕਰਦਾ ਦਿਖਦਾ ਹੈ। ਇਸ ‘ਆਤਮ-ਜੋਤੀ’ ਦੀ ਸੱਤਾ ਨਾਲ ਹੀ, ‘ਨੇਤ੍ਰ’ ਰੂਪ ਨੂੰ ਦੇਖਦੇ ਹਨ, ‘ਕੰਨ’ ਆਵਾਜ਼ ਨੂੰ ਸੁਣਦੇ ਹਨ, ‘ਨਾਸਾਂ’ ਗੰਧ ਨੂੰ ਸੁੰਘਦੀਆਂ, ‘ਰਸਨਾ’ ਰਸ-ਸੂਦ ਚੱਖਦੀ ਤੇ ‘ਤੂੰਚਾ’ (ਚਮੜੀ) ਠੰਢਾ-ਤੱਤਾ, ਸਖਤ-ਕੌਮਲ ਨੂੰ ਪਰਖਦੀ ਹੈ। ਇਸ ਪਰਮ-ਜੋਤੀ ਨਾਲ ਹੀ ‘ਮਨ’ ਜੇ ਜੜ੍ਹ ਹੈ, ਅੱਖ ਦੇ ਫਰਕਣ ਮਾੜ ਵਿੱਚ ਕੌੜਾਂ ਕੌਸਾਂ\* ਤੱਕ ਪੁੱਜਦਾ, ਆਪਣਾ ਸੰਕਲਪ-ਵਿਕਲਪ ਰੂਪ ਕੰਮ ਕਰਦਾ ਤੇ ਵਾਪਸ ਆ ਜਾਂਦਾ ਹੈ। ‘ਬਾਣੀ’ (ਜੀਡ) ਇਸ ਦੀ ਸੱਤਾ ਨਾਲ ਬੈਲਦੀ, ‘ਹੱਥ’ ਵਸਤੂ ਨੂੰ ਗ੍ਰਹਿਣ ਕਰਦੇ, ‘ਪੈਰ’ ਚੱਲਦੇ, ‘ਸ਼ਿਸ਼ਨ’ ਤੇ ‘ਗੁਦਾ’ ਮੂੜ ਅਤੇ ਮਲ ਦਾ ਤਿਆਗ ਕਰਦੇ ਹਨ। ‘ਬੁੱਧੀ’ ਇਸ ਉੱਜੂਲ ਜੋਤੀ ਨਾਲ ਭਲੀ ਤੇ ਭੁਗੀ ਬਾਤ ਦਾ ਵਿਚਾਰ ਕਰਦੀ ਤੇ ਨਿਸਚੇ ਯਕਤ ਹੁੰਦੀ ਹੈ। ਪੰਜ (5) ‘ਪ੍ਰਾਣ’\*\* ਆਪਣੀ ਆਪਣੀ ਕਿਆ ਕਰਨ ਵਿੱਚ ਇਸ ਪਰਮ-ਜੋਤੀ ਨਾਲ ਹੀ ਸਮਰੱਥ ਹੁੰਦੇ ਹਨ। ‘ਦਸ (10) ਇੰਦ੍ਰੀਆਂ’\*\*\*, ‘ਪੰਜ ਪ੍ਰਾਣ’, ‘ਮਨ’ ਤੇ ‘ਬੁੱਧੀ’ ਇਨ੍ਹਾਂ ਸੜਾਰਾਂ (17) ਤੱਤਾਂ ਦਾ ਬਣਿਆ ਹੋਇਆ ਸੂਖਮ ਸ਼ਗੀਰ ਅਤੇ ਬਾਹਰ ਦਿਖਾਈ ਜਾਂ ਪ੍ਰਤੀਤ ਦੇਣ ਵਾਲਾ ਪੰਜ ਭੌਤਿਕ ਸੂਖਲ ਸ਼ਗੀਰ, ਦੋਨੋਂ ਹੀ ਇਸ ‘ਆਤਮ-ਜੋਤੀ’ ਦੇ ਪ੍ਰਕਾਸ਼ ਨਾਲ ਪ੍ਰਕਾਸ਼ਿਤ ਹੋ ਰਹੇ ਹਨ। ਇਸ ਪਰਮ-ਜੋਤੀ ਤੇ ਬਿਨਾਂ ਜੋ ਕੁੱਝ ਭੀ ਹੈ, ਸਭ ਜੜ੍ਹ ਹੈ, ਯਾਨੀ ਹਰਕਤ ਤੋਂ ਰਹਿਤ ਹੈ। ਇਹ ‘ਨਿੱਤ ਪ੍ਰਕਾਸ਼’ ਰੂਪ ਅਲੰਕਿਕ ‘ਆਤਮ-ਜੋਤੀ’ ਇਸ ਦੇਹ-ਇੰਦ੍ਰੀਯ ਰੂਪ ਸੰਘਾਤ (ਇਕੱਠ) ਵਿੱਚ ਹੀ ਬਿਰਾਜਮਾਨ ਹੈ।

‘ਬਿਹਦਾਰਣਯਕ’ ਉਪਨਿਸ਼ਦ ਵਿੱਚ ਯਾਗਯਵਲਕ ਮੁਨੀ ਤੇ ਜਨਕ ਸੰਵਾਦ ਦ੍ਰਾਗ ਇਸ ਆਤਮ-ਜੋਤੀ ਨੂੰ ਵਿਸਥਾਰ ਪੂਰਬਕ ਯਾਨੀ ਆਤਮਾ ਦੇ

\* ਕੌਸ - ਕੋਹ = (ਡੇਂਡ ਮੀਲ) = (ਚੇ ਕਿਲੋਮੀਟਰ) ਲੱਗਪੱਗ

\*\* ਪੰਜ ਪ੍ਰਾਣ ਇਹ ਹਨ - ਪਾਣ, ਆਪਾਨ, ਸਮਾਨ, ਵਿਆਨ, ਉਦਾਨ।

\*\*\* ਦਸ ਇੰਦ੍ਰੀਆਂ ਇਹ ਹਨ - ਪੰਜ ਕਰਮ ਇੰਦ੍ਰੀਆਂ - ਜੀਡ, ਹੱਥ, ਪੈਰ, ਸ਼ਿਸ਼ਨ, ਗੁਦਾ।

ਪੰਜ ਗਿਆਨ ਇੰਦ੍ਰੀਆਂ - ਅੰਧਾਂ, ਕੰਨ, ਨੌਕ, ਰਸਨਾ, ਤੂੰਚਾ (ਚਮੜੀ)।

ਹੋਣੇ-ਪਨੇ ਨੂੰ ਦੇਹ ਤੋਂ ਭਿੰਨ, ਸ਼ੁੱਧ, ਸੂਯੰਪ੍ਰਕਾਸ਼, ਨਾ ਛਪਣ ਵਾਲੀ ਸ਼ਕਤੀ, ਜਿਸ ਉਪਰ ਹੋਰ ਕੋਈ ਭੀ ਆਨੰਦ ਨਹੀਂ, ਉਹ ਆਨੰਦ ਇਸ 'ਆਤਮ' ਦਾ ਸਭਾਉ ਹੀ ਹੈ। ਇਸ ਦਾ ਯਥਾਰਥ ਬੋਧ ਯਾਨੀ ਗਿਆਨ ਕਰਾਉਣ ਖਾਤਰ ਬੜੀ ਸੁੰਦਰ ਰੀਤੀ ਨਾਲ ਵਰਨਣ ਕੀਤਾ ਗਿਆ ਹੈ।

ਜਨਕ-ਹੋ ਯਾਗਯਵਲਕ ! ਇਹ ਪੁਰਸ਼ ਕਿਸ ਜੋਤੀ ਵਾਲਾ ਹੈ, ਅਰਥਾਤ ਉਹ ਕਿਹੜੀ ਜੋਤੀ ਹੈ, ਜਿਸ ਨਾਲ ਇਹ ਵਿਵਹਾਰ ਕਰਦਾ ਹੈ? ਇਹ ਪੁਸ਼ਨ ਇਸ ਮਤਲਬ ਨੂੰ ਲੈ ਕੇ ਹੈ ਕਿ ਇਹ ਪੁਰਸ਼ ਆਪਣੇ ਸ਼ਗੀਰਕ ਅੰਗਾਂ ਤੋਂ ਬਾਹਰ ਰਹਿਣ ਵਾਲੀ, ਕਿਸੇ ਹੋਰ ਜੋਤੀ ਨਾਲ ਵਿਵਹਾਰ ਕਰਦਾ ਹੈ ਅਥਵਾ ਆਪਣੇ ਅੰਗਾਂ ਯਾਨੀ ਸ਼ਗੀਰ ਵਿੱਚ ਰਹਿਣ ਵਾਲੀ ਜੋਤੀ ਨਾਲ ਹੀ ਇਹ ਪੁਰਸ਼, ਜੋਤੀ ਦਾ ਕੰਮ ਪੂਰਾ ਕਰਦਾ ਹੈ।

ਯਾਗਯਵਲਕ-ਹੋ ਜਨਕ ! ਇਹ ਪੁਰਸ਼ ਪ੍ਰਸਿੱਧ 'ਸੂਰਜ' ਜੋਤੀ ਵਾਲਾ ਹੈ ਅਰਥਾਤ ਦੇਹ ਤੋਂ ਭਿੰਨ ਸੂਰਜ ਦੂਰਾ ਨੇਤ੍ਰ ਪ੍ਰਕਾਸ਼ ਪਾ ਕੇ ਹੀ, ਬੈਠਦਾ-ਉਠਦਾ, ਇੱਧਰ-ਉੱਧਰ, ਅੰਦਰ-ਬਾਹਰ ਯਾ ਜੰਗਲ ਵਿੱਚ ਜਾਂਦਾ ਹੈ। ਉਥੋਂ ਜਾਕੇ ਕੰਮ ਕਰਦਾ ਤੇ ਜਿਸ ਤਰ੍ਹਾਂ ਗਿਆ ਸੀ, ਉਸੇ ਤਰ੍ਹਾਂ ਵਾਪਸ ਭੀ ਆ ਜਾਂਦਾ ਹੈ। ਇਸ ਲਈ ਇਹ ਪੁਰਸ਼ 'ਸੂਰਜ' ਜੋਤੀ ਨਾਲ ਸਭ ਵਿਵਹਾਰ ਕਰਦਾ ਹੈ।

ਜਨਕ-ਸੂਰਜ ਦੇ ਛਿਪ ਜਾਣ ਨਾਲ, ਇਹ ਪੁਰਸ਼ ਕਿਸ ਜੋਤੀ ਵਾਲਾ ਹੁੰਦਾ ਹੈ ਅਰਥਾਤ ਕਿਸ ਜੋਤੀ ਨਾਲ ਕਿਆ ਕਰਦਾ ਹੈ?

ਯਾਗਯਵਲਕ-ਉਸ ਸਮੇਂ 'ਚੰਦ੍ਰਮਾ' ਹੀ ਇਸਦੀ ਜੋਤੀ ਹੁੰਦਾ ਹੈ। ਚੰਦ੍ਰਮਾ ਤੁਹੀਂ ਜੋਤੀ ਦੂਰਾ ਹੀ ਇਹ ਬੈਠਦਾ, ਇੱਧਰ-ਉੱਧਰ ਜਾਂਦਾ, ਕਰਮ ਕਰਦਾ ਅਤੇ ਵਾਪਸ ਆ ਜਾਂਦਾ ਹੈ।

ਜਨਕ-‘ਸੂਰਜ’ ਦੇ ਛਿਪ ਜਾਣ ਨਾਲ ਤੇ ‘ਚੰਦ੍ਰਮਾ’ ਦੇ ਭੀ ਛਿਪ ਜਾਣ ਪਰ, ਇਹ ਪੁਰਸ਼ ਕਿਸ ਜੋਤੀ ਵਾਲਾ ਹੁੰਦਾ ਹੈ?

ਯਾਗਯਵਲਕ-‘ਅਗਨੀ’ ਹੀ ਇਸ ਦੀ ਜੋਤੀ ਹੁੰਦਾ ਹੈ। ਯਾਨੀ ਅਗਨੀ ਤੁਹੀਂ ਜੋਤੀ ਨਾਲ ਬੈਠਦਾ, ਇੱਧਰ-ਉੱਧਰ ਜਾਂਦਾ, ਕਰਮ ਕਰਦਾ ਅਤੇ ਵਾਪਸ ਆ ਜਾਂਦਾ ਹੈ।

ਜਨਕ-ਸੂਰਜ ਛਿਪਣ ਪਰ, ਚੰਦ੍ਰਮਾ ਛਿਪ ਜਾਣ ਨਾਲ ਤੇ ਅਗਨੀ ਸਾਂਤ ਹੋਣ ਯਾਨੀ ਬੁਝ ਜਾਣ ਪਰ, ਇਹ ਪੁਰਸ਼ ਕਿਸ ਜੋਤੀ ਵਾਲਾ ਹੁੰਦਾ ਹੈ?

ਯਾਗਯਵਲਕ-‘ਵਾਕ’ ਹੀ ਇਸ ਦੀ ਜੋਤੀ ਹੁੰਦਾ ਹੈ। ਇਹ ‘ਵਾਕ’ ਯਾਨੀ ‘ਬਾਣੀ’ ਨਾਲ ਬੋਲ ਕੇ ਤੇ ‘ਵਾਕ’ ਨੂੰ ਹੀ ਸੁਣਕੇ ਬੈਠਦਾ, ਇੱਧਰ-ਉੱਧਰ ਜਾਂਦਾ, ਕੰਮ ਕਰਦਾ ਅਤੇ ਵਾਪਸ ਆ ਜਾਂਦਾ ਹੈ। ਹੇ ਜਨਕ! ਵਰਸ਼ਾ ਕਾਲ ਵਿੱਚ ਬੱਦਲਾਂ ਦੇ ਅੰਧੇਰੇ ਮੰਦਰ ਸਭ ਜੋਤੀਆਂ ਦੇ ਬੁਝ ਜਾਣ ਨਾਲ ਆਪਣਾ ਹੱਥ ਭੀ ਦਿਖਾਈ ਨਹੀਂ ਦਿੰਦਾ, ਉਸ ਵਕਤ ਚੇਸ਼ਟਾ ਬੰਦ ਹੋਣ ਤੇ ਬਾਹਰਲੀ ਜੋਤੀ ਦਾ ਅਭਾਵ ਹੋਣ ਦੇ ਕਾਰਨ ਜਿੱਥੇ ਬਾਣੀ ਦਾ ਉਚਾਰਨ ਹੁੰਦਾ ਹੈ—ਕੁੱਤਾ ਭੌਕਦਾ, ਗਾਧ ਹੀਂਗਦਾ ਯਾ ਕੋਈ ਆਦਮੀ ਬੋਲਦਾ ਹੈ, ਉਸ ਆਵਾਜ਼ ਮੁਤਾਬਿਕ ਉਸ ਪਾਸੇ ਪੁਰਸ਼ ਚਲਿਆ ਜਾਂਦਾ ਹੈ, ਵਿਵਹਾਰ ਕਰਦਾ ਅਤੇ ਵਾਪਸ ਆ ਜਾਂਦਾ ਹੈ।

ਜਨਕ-‘ਸੂਰਜ’ ਦੇ ਅਸਤ ਹੋਣ ਪਰ, ‘ਚੰਦ੍ਰਮਾ’ ਦੇ ਛਿਪ ਜਾਣ ਪਰ, ‘ਅਗਨੀ’ ਦੇ ਸ਼ਾਂਤ ਹੋਣ ਨਾਲ ਤੇ ‘ਵਾਕ’ ਦੇ ਭੀ ਸ਼ਾਂਤ ਹੋਣ ਪਰ, ਇਹ ਪੁਰਸ਼ ਕਿਸ ਜੋਤੀ ਵਾਲਾ ਹੁੰਦਾ ਹੈ?

ਯਾਗਯਵਲਕ-‘ਆਤਮਾ’ ਹੀ ਇਸ ਦੀ ਜੋਤੀ ਹੁੰਦਾ ਹੈ। ਆਤਮਾ, ਦੇਹ-ਇੰਦ੍ਰੀਆਂ ਰੂਪ ਆਪਣੇ ਅੰਗਾਂ ਤੋਂ ਜੁਦਾ, ਦੇਹ ਅਤੇ ਇੰਦ੍ਰੀਆਂ ਦਾ ਪ੍ਰਕਾਸ਼ਕ, ਸੂਰਜ ਆਦਿ ਜੋਤੀਆਂ ਵਿੱਚ ਸਮਾਨ ਤੇ ਸੂਰਜ-ਪ੍ਰਕਾਸ਼ ਯਾਨੀ ਕਿਸੇ ਹੋਰ ਦੂਜੀ ਜੋਤੀ ਦੂਰਾ ਪ੍ਰਕਾਸ਼ਿਤ ਨਾ ਹੋਣ ਵਾਲੀ ਜੋਤੀ ਕਿਹਾ ਜਾਂਦਾ ਹੈ। ਇਹ ‘ਆਤਮ-ਜੋਤੀ’, ਦੇਹ ਦੇ ਅੰਦਰ ਹੁੰਦੀ ਹੋਈ ਭੀ, ਇੰਦ੍ਰੀਆਂ ਆਦਿ ਤੋਂ ਜੁਦਾ ਯਾਨੀ ਅਲਹਿਦਾ ਹੁੰਦੀ ਹੈ।

ਇਹ ਤਾਂ ਸਿੱਧ ਹੋ ਹੀ ਚੁੱਕਾ ਹੈ ਕਿ ਜੋ ਜੋਤੀ, ਦੇਹ-ਇੰਦ੍ਰੀਆਂ ਤੋਂ ਭਿੰਨ ਤਥਾ ਦੇਹ-ਇੰਦ੍ਰੀਆਂ ਉੱਤੇ ਉਪਕਾਰ ਕਰਨ ਵਾਲੀ ਹੁੰਦੀ ਹੈ, ਉਹ ਨੇਤ੍ਰ ਆਦਿ ਬਾਹਰਲੀਆਂ ਇੰਦ੍ਰੀਆਂ ਨਾਲ ਪ੍ਰਾਪਤ ਹੁੰਦੀ ਦੇਖੀ ਜਾਂਦੀ ਹੈ ਕਿਉਂ ਸੂਰਜ ਆਦਿ ਜੋਤੀਆਂ ਦੇ ਨਿਵਿਰਤ ਹੋ ਜਾਣ ਪਰ ਇਹ ‘ਆਤਮਾ’ ਉਨ੍ਹਾਂ (ਜੋਤੀਆਂ) ਦੀ ਤਰ੍ਹਾਂ ਨੇਤ੍ਰ ਆਦਿ ਇੰਦ੍ਰੀਆਂ ਨਾਲ ਪ੍ਰਾਪਤ ਨਹੀਂ ਹੁੰਦਾ ਯਾਨੀ ਦਿਖਾਈ ਨਹੀਂ ਦਿੰਦਾ ਪੈਂਡੂ ਇਸ ਦੂਰਾ ਜੋਤੀ ਦਾ ਕੰਮ ਹੁੰਦਾ ਦੇਖਿਆ ਜਾਂਦਾ ਹੈ। ਇਸ ਲਈ ਇਹ ਪੁਰਸ਼ ਆਤਮ-ਜੋਤੀ ਨਾਲ ਹੀ ਬੈਠਦਾ, ਇੱਧਰ-ਉੱਧਰ ਜਾਂਦਾ, ਕਰਮ ਕਰਦਾ ਅਤੇ ਵਾਪਸ ਆ ਜਾਂਦਾ ਹੈ। ਇਸ ਲਈ ਇਹ ਗੱਲ ਨਿਸਚੇ ਹੀ ਹੈ ਕਿ ‘ਆਤਮਾ’ ਸ਼ਰੀਰ ਦੇ ਅੰਦਰ ਰਹਿਣ ਵਾਲੀ ‘ਪਰਮ-ਜੋਤੀ’ ਹੈ। ਇਹੋ ਹੀ ਨਹੀਂ, ਉਹ ਸੂਰਜ ਆਦਿ ਜੋਤੀਆਂ ਨਾਲੋਂ ਬਿਲੱਢਣ ਯਾਨੀ ਅਲੱਗ ਹੀ ਪ੍ਰਕਾਰ ਦੀ ਅਤੇ ਆਕਾਰ ਤੋਂ

ਰਹਿਤ ਭੀ ਹੈ। ਇਹੀ ਕਾਰਨ ਹੈ ਜੋ 'ਆਤਮ-ਜੋਤੀ' ਸੂਰਜ ਆਦਿ ਦੇ ਸਮਾਨ ਨੇਤ੍ਰ ਆਦਿ ਇੰਦ੍ਰੀਆਂ ਦ੍ਰਾਗ ਗੁਹਿਣ ਕਰਨ ਦੇ ਯੋਗ ਨਹੀਂ ਹੈ।

### ਦੇਹ ਹੀ ਆਤਮਾ ਹੈ

**ਸੰਕਾ—**ਆਪ, ਦੇਹ ਇੰਦ੍ਰੀਆਂ ਤੋਂ ਜੁਦਾ 'ਆਤਮ-ਜੋਤੀ' ਨੂੰ ਕਹਿੰਦੇ ਹੋ ਪ੍ਰਤ੍ਵ  
ਇਹ ਗੱਲ ਮੰਨੀ ਨਹੀਂ ਜਾ ਸਕਦੀ ਕਿਉਂਕਿ ਇਹ ਦੇਹ ਇੰਦ੍ਰੀਆਂ ਸੰਘਾਤ  
(ਸਮੂਹ) ਹੀ ਪ੍ਰਤੱਖ ਦੇਖਦਾ, ਸੁਣਦਾ, ਮੰਨਣ ਕਰਦਾ ਤੇ ਵਿਸ਼ੇਸ਼ ਰੂਪ ਨਾਲ  
ਜਾਣਦਾ ਹੈ। ਜੇ ਸੂਰਜ ਆਦਿ ਦੇ ਸਮਾਨ, ਇਸ ਸ਼ਗੀਰ ਉੱਤੇ ਉਪਕਾਰ ਕਰਨ  
ਵਾਲੀ ਕੋਈ ਹੋਰ ਜੋਤੀ ਹੋਵੇ ਤਾਂ ਉਹ 'ਆਤਮਾ' ਨਹੀਂ ਹੋ ਸਕਦਾ। ਜੇ ਉਹ ਕੋਈ  
ਜੋਤੀ ਹੈ ਹੀ ਤਾਂ ਸੂਰਜ ਆਦਿ ਦੇ ਸਮਾਨ ਹੀ ਕੋਈ ਹੋਰ ਜੋਤੀ ਹੋਵੇਗੀ। ਜੋ ਭੀ  
ਪ੍ਰਤੱਖ ਦੇਖਣਾ ਆਦਿ ਕਰਮ ਕਰਦਾ ਹੈ, ਉਹ ਦੇਹ ਇੰਦ੍ਰੀਆਂ ਸੰਘਾਤ (ਸਮੂਹ)  
ਹੀ 'ਆਤਮਾ' ਹੋਣਾ ਚਾਹੀਦਾ ਹੈ। ਸ਼ਗੀਰ ਤੋਂ ਭਿੰਨ, ਕਿਸੇ ਹੋਰ 'ਆਤਮਾ' ਦੀ  
ਕਲਪਨਾ ਨਹੀਂ ਕੀਤੀ ਜਾਣੀ ਚਾਹੀਏ।

**ਸਮਾਧਾਨ—**ਆਪ ਦਾ ਇਹ ਕਹਿਣਾ ਠੀਕ ਨਹੀਂ ਹੈ ਕਿਉਂਕਿ ਸੁਪਨ ਅਤੇ  
ਸਿਮੂਤੀ (ਯਾਦਾਸ਼ਤ) ਵਿੱਚ ਦੇਖੇ ਹੋਏ ਦਾ ਹੀ ਦਰਸ਼ਨ ਹੁੰਦਾ ਹੈ। ਆਪ ਨੇ ਜੋ ਇਹ  
ਕਿਹਾ ਕਿ ਦੇਖਣ ਆਦਿ ਕ੍ਰਿਆ ਦੇਹ ਦੀ ਹੀ ਹੈ, ਉਸ ਤੋਂ ਬਿਨਾਂ ਕਿਸੇ ਹੋਰ ਦੀ  
ਨਹੀਂ ਹੈ, ਸੋ ਇਹ ਗੱਲ ਇਸ ਤਰ੍ਹਾਂ ਦੀ ਨਹੀਂ ਹੈ ਕਿਉਂਕਿ ਜੇ ਦਰਸ਼ਨ ਆਦਿ  
ਕ੍ਰਿਆ ਦੇਹ ਦੀ ਹੀ ਹੁੰਦੀ ਤਾਂ ਸੁਪਨ ਵਿੱਚ, ਦੇਖੀਆਂ ਹੋਈਆਂ ਚੀਜ਼ਾਂ ਨੂੰ ਹੀ ਨਾ  
ਦੇਖਿਆ ਜਾਂਦਾ। ਅੰਧਾ ਮਨੁੱਸ਼, ਸੁਪਨ ਵਿੱਚ ਉਹੀ ਚੀਜ਼ਾਂ ਦੇਖਦਾ ਹੈ ਜੋ ਉਸਨੇ  
ਪਹਿਲਾਂ ਨੇਤ੍ਰਾਂ ਦੇ ਹੁੰਦਿਆਂ ਦੇਖੀਆਂ ਸਨ। ਜਿਨ੍ਹਾਂ ਚੀਜ਼ਾਂ ਨੂੰ ਪਹਿਲਾਂ ਕਦੇ ਭੀ  
ਯਾਨੀ ਪੂਰਬਲੇ ਜਨਮ ਵਿੱਚ ਭੀ ਨਹੀਂ ਦੇਖਿਆ, ਉਨ੍ਹਾਂ ਨੂੰ ਨਹੀਂ ਦੇਖਦਾ। ਇਸ  
ਲਈ ਇਹ ਸਿੱਧ ਹੁੰਦਾ ਹੈ ਕਿ ਸੁਪਨ ਵਿੱਚ, ਦੇਖੇ ਹੋਏ ਪਦਾਰਥਾਂ ਨੂੰ ਹੀ ਦੇਖਦਾ  
ਹੈ। ਉਸੀ ਨੇ ਪਹਿਲਾਂ ਨੇਤ੍ਰਾਂ ਦੇ ਰਹਿੰਦੇ ਹੋਏ, ਉਨ੍ਹਾਂ ਪਦਾਰਥਾਂ ਨੂੰ ਦੇਖਿਆ ਸੀ, ਦੇ  
ਹ ਨੇ ਨਹੀਂ। ਜੇ ਦੇਹ ਦੇਖਣ ਵਾਲੀ ਹੁੰਦੀ ਤਾਂ ਜਿਨ੍ਹਾਂ ਦ੍ਰਾਗ ਉਸਨੇ ਪਹਿਲਾਂ ਦੇ  
ਖਿਆ ਸੀ, ਉਨ੍ਹਾਂ ਨੇਤ੍ਰਾਂ ਦੇ ਨਾ ਹੋਣ ਪਰ, ਉਹ ਪਹਿਲੇ ਦੇਖੇ ਪਦਾਰਥਾਂ ਨੂੰ, ਸੁਪਨ  
ਵਿੱਚ ਨਾ ਦੇਖਦਾ। ਜਿਨ੍ਹਾਂ ਦੇ ਨੇਤ੍ਰ ਨਾਸ਼ ਹੋ ਚੁੱਕੇ ਹਨ, ਉਨ੍ਹਾਂ ਨੇਤ੍ਰ-ਹੀਨ ਪੁਰਸ਼ਾਂ  
ਬਾਰੇ ਇਹ ਪ੍ਰਸਿੱਧ ਹੈ ਕਿ 'ਅੱਜ ਮੈਂ ਪਹਿਲਾਂ ਦੇਖਿਆ ਹੋਇਆ ਹਿਮਾਲਿਆ'

ਪਰਬਤ ਦੇਖਿਆ ਹੈ। ਇਸ ਕਾਰਨ ਇਹ ਜਾਣਿਆ ਜਾਂਦਾ ਹੈ ਕਿ ਜੋ ਸੁਪਨ ਨੂੰ ਦੇਖਣ ਵਾਲਾ ਹੈ, ਉਹੀ ਨੇਤ੍ਰਾਂ ਦੇ ਨਾ ਨਾਸ਼ ਹੋਣ ਪਰ ਭੀ 'ਦ੍ਰਿਸ਼ਟਾ' ਯਾਨੀ ਦੇਖਣ ਵਾਲਾ ਹੈ। ਦੇਹ, ਦ੍ਰਿਸ਼ਟਾ (ਦੇਖਣ ਵਾਲੀ) ਨਹੀਂ ਹੈ।

ਇਸ ਪ੍ਰਕਾਰ ਸਿਮਰਣ ਵਿੱਚ ਭੀ ਸਮਝਣਾ ਚਾਹੀਦਾ ਹੈ। ਦੇਖਣ ਵਾਲਾ (ਦ੍ਰਿਸ਼ਟਾ) ਅਤੇ ਸਿਮਰਣ (ਯਾਦ) ਕਰਨ ਵਾਲੇ ਦੀ ਏਕਤਾ ਹੋਣ ਤੇ ਜੋ ਦੇਖਣ ਵਾਲਾ ਹੈ, ਉਹੀ ਸਿਮਰਣ ਕਰਨ ਵਾਲਾ ਭੀ ਹੈ। ਇਸੀ ਵਾਸਤੇ ਅੱਖਾਂ ਬੰਦ ਕਰਕੇ, ਸਿਮਰਣ ਕਰਨ ਵਾਲਾ ਜੋ ਪਹਿਲਾਂ ਦੇਖਿਆ ਹੋਇਆ ਕੋਈ ਰੂਪ ਹੈ, ਉਸ ਰੂਪ ਨੂੰ ਦੇਖੋ ਹੋਏ ਦੇ ਸਮਾਨ ਹੀ ਦੇਖਦਾ ਹੈ। ਜਿਨ੍ਹਾਂ ਨੇਤ੍ਰਾਂ ਨੇ ਪਹਿਲਾਂ ਕੋਈ ਰੂਪ ਦੇਖਿਆ ਹੈ, ਉਹ ਤਾਂ ਮੀਟੀਆਂ ਹੋਈਆਂ ਹਨ, ਇਸ ਲਈ ਦ੍ਰਿਸ਼ਟਾ ਨਹੀਂ ਹਨ। ਜੋ ਨੇਤ੍ਰਾਂ ਦੇ ਬੰਦ ਕਰਨ ਨਾਲ, ਯਾਦ ਆਉਣ ਵਾਲੇ ਕਿਸੇ ਰੂਪ ਨੂੰ ਦੇਖਦਾ ਹੈ, ਉਹੀ ਨੇਤ੍ਰਾਂ ਦੇ ਨਾ ਮੀਟਣ ਪਰ ਭੀ 'ਦ੍ਰਿਸ਼ਟਾ' ਸੀ, ਇਸ ਤਰ੍ਹਾਂ ਜਾਣਿਆ ਜਾਂਦਾ ਹੈ।

ਇਸ ਤੋਂ ਬਿਨ੍ਹਾਂ ਮਰਿਆ ਹੋਇਆ ਸ਼ਰੀਰ ਭੀ ਰੂਪ ਆਦਿ ਦਾ ਦਰਸ਼ਨ, ਉਹ ਨਹੀਂ ਕਰਦਾ। ਜੇ ਦੇਹ ਗੀ ਦ੍ਰਿਸ਼ਟਾ ਹੁੰਦੀ ਤਾਂ ਮਰ ਜਾਣ ਪਰ ਭੀ, ਉਸ ਵਿੱਚ ਦੇਖਣ ਆਦਿ ਕ੍ਰਿਆ ਕਿਉਂ ਨਾ ਹੁੰਦੀ? ਇਸ ਲਈ ਜਿਸਦੇ ਦੇਹ ਵਿੱਚ ਨਾ ਗਿਣ ਦੇ ਕਾਰਣ, ਦੇਖਣ ਆਦਿ ਕ੍ਰਿਆ ਨਹੀਂ ਹੁੰਦੀ ਤੇ ਰਹਿਣ ਪਰ ਹੁੰਦੀ ਹੈ, ਉਹੀ ਦਰਸ਼ਨ ਆਦਿ ਕ੍ਰਿਆਵਾਂ ਦੇ ਕਰਨ ਵਾਲਾ 'ਕਰਤਾ' ਹੈ, ਦੇਹ ਨਹੀਂ, ਇਸ ਤਰ੍ਹਾਂ ਜਾਨਣ ਵਿੱਚ ਆਉਂਦਾ ਹੈ। ਜੇ ਕਹੋ ਕਿ ਨੇਤ੍ਰ ਆਦਿ ਇੰਦ੍ਰੀਆਂ ਹੀ, ਦਰਸ਼ਨ ਆਦਿ ਕ੍ਰਿਆ ਦੇ ਕਰਨ ਵਾਲੀਆਂ ਹਨ ਤਾਂ ਇਉਂ ਵੀ ਨਹੀਂ ਹੈ ਕਿਉਂਕਿ ਦਰਸ਼ਨ ਅਤੇ ਸਪਰਸ਼ ਦੇ ਜੁਦਾ-ਜੁਦਾ ਕਰਤਾ ਹਨ-ਦਰਸ਼ਨ, ਨੇਤ੍ਰ-ਕਰਦੇ ਨੇ ਅਤੇ ਸਪਰਸ਼, ਤੂਚਾ (ਚਮੜੀ) ਕਰਦੀ ਹੈ। ਦਿਨ ਨੂੰ ਜੋ ਵਸੂਲੇ ਏਥੀ ਗਈ ਹੈ, ਅਧੇਰੇ ਵਿੱਚ ਉਸੀ ਵਸੂਲੂ ਨਾਲ ਸਪਰਸ਼ ਹੋਣ ਤੇ, ਇਸ ਤਰ੍ਹਾਂ ਦਾ ਗਿਆਨ ਹੁੰਦਾ ਹੈ ਕਿ ਜੋ ਵਸੂਲੂ ਮੈਂ ਦੇਖੀ ਸੀ, ਉਸੀ ਦਾ ਸਪਰਸ਼ ਕਰ ਰਿਹਾ ਹਾਂ ਤਾਂ ਇਸ ਤਰ੍ਹਾਂ ਦਾ ਅਨੁਭਵ ਨਹੀਂ ਹੋਣਾ ਚਾਹੀਦਾ। ਇਹ ਅਨੁਭਵ ਤਦੇ ਹੋ ਸਕਦਾ ਹੈ ਜੇ 'ਦੇਖਣ ਵਾਲਾ' ਤੇ 'ਸਪਰਸ਼ ਕਰਨ' ਵਾਲਾ ਇੱਕੋ ਹੀ ਹੋਵੇ। ਜੇ ਦੇ ਹੋਣ ਤਾਂ ਨੇਤ੍ਰਾਂ ਦੀ ਕ੍ਰਿਆ ਦਾ ਗਿਆਨ ਤੂਚਾ ਨੂੰ ਕਿਵੇਂ ਹੋ ਸਕਦਾ ਹੈ? ਜੇ ਕੋਈ ਵਸੂਲੂ ਸੁਰਜੀਤ ਨੇ ਦੇਖੀ ਹੋਵੇ, ਉਸ ਬਾਰੇ ਗੁਰਬਚਨ ਕਿਸ ਤਰ੍ਹਾਂ ਕਹਿ ਸਕਦਾ ਹੈ ਕਿ ਉਸੀ ਵਸੂਲੂ ਦਾ ਮੈਂ ਸਪਰਸ਼ ਕਰ ਰਿਹਾ ਹਾਂ ਕਿਉਂਕਿ ਗੁਰਬਚਨ ਨੇ ਤਾਂ ਉਹ ਵਸੂਲੂ ਦੇਖੀ ਤੇ ਸੁਣੀ ਨਹੀਂ ਹੈ?

ਜਿਸ ਇੰਦੀਆਜ਼ ਦਾ ਜੋ ਕੰਮ ਹੈ, ਉਸ ਨੂੰ ਉਹੀ ਕਰ ਸਕਦਾ ਹੈ। ਨੇਤ੍ਰਾਂ ਦਾ ਕੰਮ, ਕੰਨ ਨਹੀਂ ਦਿੰਦੇ ਤੇ ਕੰਨਾਂ ਦਾ ਕੰਮ, ਨੇਤ੍ਰ ਨਹੀਂ ਦਿੰਦੇ। ਇਸ ਤਰ੍ਹਾਂ ਸਾਰੀਆਂ ਹੀ ਇੰਦੀਆਂ ਇਕ ਦੂਜੇ ਦਾ ਕੰਮ ਨਹੀਂ ਕਰ ਸਕਦੀਆਂ। ਜੋ ਗੱਲ ਕੰਨਾਂ ਨੇ ਸੁਣੀ ਹੈ, ਉਸ ਨੂੰ ਬਾਣੀ (ਜੀਭ) ਕਿਸ ਤਰ੍ਹਾਂ ਕਹਿ ਸਕਦੀ ਹੈ? ਕੰਨ ਹੀ ਕਹਿਣ, ਜਿਨ੍ਹਾਂ ਨੇ ਸੁਣੀ ਹੈ। ਪਰ ਐਸਾ ਹੈ ਨਹੀਂ, ਕਹਿੰਦੀ ਬਾਣੀ (ਜੀਭ ਹੀ) ਹੈ। ਜਿਸ ਰੂਪ ਨੂੰ ਮੈਂ ਦੇਖਿਆ ਸੀ, ਉਸੀ ਦਾ ਸਪਰਸ਼ ਕਰਦਾ ਹਾਂ ਅਤੇ ਜਿਸ ਬਾਤ ਨੂੰ ਮੈਂ ਸੁਣਿਆ ਸੀ, ਉਸੀ ਨੂੰ ਕਹਿ ਰਿਹਾ ਹਾਂ। ਇਸ ਤਰ੍ਹਾਂ ਦੀ ਬਾਤ ਤਦ ਹੀ ਬਣੇਗੀ ਜੇ ਸਭ ਇੰਦੀਆਂ ਦਾ ਕਰਤਾ ਇੱਕ ਹੋਵੇ ਯਾਨੀ ਦੇਖਣ ਵਾਲਾ, ਸਪਰਸ਼ ਕਰਨ ਵਾਲਾ, ਸੁਣਨ ਵਾਲਾ, ਸੰਘਣ ਵਾਲਾ ਅਤੇ ਕਹਿਣ ਵਾਲਾ ਇੱਕ ਹੋਵੇ ਅਤੇ ਉਹ ਹੋਵੇ ਭੀ ਇਨ੍ਹਾਂ ਸਭ ਇੰਦੀਆਂ ਤੋਂ ਜੁਦਾ, ਅਸੰਗ ਅਤੇ ਨਿਰਲੇਪ!

### ਮਨ ਹੀ ਆਤਮਾ ਹੈ

**ਸੰਕਾ :** ਇਹ ਠੀਕ ਹੈ, ਪਰ ਜੇ ‘ਮਨ’ ਨੂੰ ਹੀ ਦ੍ਰਿਸ਼ਟਾ ਮੰਨ ਲਈਏ ਤਾਂ?

**ਉੱਤਰ :** ਤਾਂ ਭੀ ਗੱਲ ਨਹੀਂ ਬਣਦੀ ਕਿਉਂਕਿ ਰੂਪ ਆਦਿ ਦੀ ਤਰ੍ਹਾਂ ‘ਮਨ’ ਭੀ ਦ੍ਰਿਸ਼ਯ ਹੈ। ਇਸ ਲਈ ‘ਮਨ’ ਭੀ ਦ੍ਰਿਸ਼ਟਾ ਨਹੀਂ ਹੋ ਸਕਦਾ ਕਿਉਂਕਿ ਮਨ ਭੀ ਦ੍ਰਿਸ਼ਯ ਹੈ ਅਤੇ ਦ੍ਰਿਸ਼ਯ ਕਦੇ ਭੀ ਦ੍ਰਿਸ਼ਟਾ ਨਹੀਂ ਹੋ ਸਕਦਾ। ਕਈ ਵਾਰ ਉਪਦੇਸ਼ ਸੁਣਦਾ ਹੋਇਆ ਜਗਾਸ਼ ਇਹ ਕਹਿੰਦਾ ਹੈ ‘ਗੁਰਦੇਵ! ਮੈਂ ਆਪ ਜੀ ਦੀ ਬਾਤ ਸਮਝਿਆ ਨਹੀਂ ਫਿਰ ਸਮਝਾਓ, ਕਿਉਂਕਿ ਇਹ ਚੰਚਲ ਮਨ, ਗੈਰਹਾਜ਼ਰ ਹੋ ਗਿਆ ਸੀ।’ ਇਸਤੋਂ ਸਪਸ਼ਟ ਹੋ ਗਿਆ ਕਿ ਮਨ ਨੂੰ ਉਸਨੇ ਅੱਛੀ ਤਰ੍ਹਾਂ ਦੇਖਿਆ ਹੈ, ਨਹੀਂ ਤਾਂ ਬਿਨਾਂ ਦੇਖੇ ਇਹ ਕਿਸ ਤਰ੍ਹਾਂ ਕਹਿੰਦਾ? ਇਸ ਲਈ, ਸਿੱਧ ਹੋਇਆ ਕਿ ‘ਆਤਮ-ਜੋਤੀ’ ਦੇਹ ਦੇ ਅੰਦਰ ਹੈ ਅਤੇ ਸੂਰਜ, ਚੰਦ੍ਰਮਾ ਆਦਿ ਦੀ ਤਰ੍ਹਾਂ ਸ਼ਰੀਰ ਤੋਂ ਜੁਦਾ ਵੀ ਹੈ। ਨੇਤ੍ਰ ਆਦਿ ਇੰਦੀਆਂ ਤੋਂ ਜੁਦਾ ਅਤੇ ਸਭ ਇੰਦੀਆਂ ਦੂਗਾ ਨਾ ਦਿਖਾਈ ਦੇਣ ਦੇ ਕਾਰਣ ‘ਆਤਮ-ਜੋਤੀ’ ਅੰਦਰ ਹੈ ਤੇ ਬਿਲੱਛਣ ਭੀ ਹੈ ਯਾਨੀ ਬਾਹਰਲੀਆਂ ਜੋਤੀਆਂ ਨਾਲੋਂ ਭਿਨ ਕਿਸੇ ਹੋਰ ਹੀ ਪ੍ਰਕਾਰ ਦਾ ਹੈ।

ਕਠੋਪਨਿਸ਼ਦ ਵਿੱਚ ਯਮਰਾਜ਼ ਨੇ ਨਚਿਕੇਤਾ ਨੂੰ ਉਪਦੇਸ਼ ਦਿੰਦਿਆਂ ਇਹੋ

ਗੀ ਸਮਝਾਇਆ ਸੀ ਕਿ -

‘ਜਿਸ ਆਤਮਾ ਦ੍ਰਾਰਾ ਪੁਰਸ਼-ਸ਼ਬਦ, ਸਪਰਸ਼, ਰੂਪ, ਗੰਧ ਤੇ ਮੈਥਨ ਦਾ ਸੁੱਖ ਅੱਛੀ ਤਰ੍ਹਾਂ ਅਨੁਭਵ ਕਰਦਾ ਹੈ, ਉਸ ਆਤਮਾ ਪਾਸੋਂ ਇਸ ਸੰਸਾਰ ਦੀ ਕਿਹੜੀ ਗੱਲ ਜਾਣਣ ਤੋਂ ਬਾਕੀ ਰਹਿ ਜਾਂਦੀ ਹੈ?’ (ਕ: ਉ: ੨੧੧੩)

‘ਜਿਹੜਾ ਆਤਮਾ ਸੁਪਨ ਵਿੱਚ ਨਜ਼ਰ ਆਉਣ ਵਾਲੇ ਪਦਾਰਥ ਅਤੇ ਜਾਗ੍ਰਤ ਵਿੱਚ ਦਿਖਾਈ ਦੇਣ ਵਾਲੇ ਪਦਾਰਥਾਂ ਨੂੰ ਦੇਖਦਾ ਹੈ।’ (ਕ: ਉ: ੨੧੧੮)

‘ਜੇ ਪ੍ਰਾਣ ਨੂੰ ਉਪਰ ਦੀ ਤਰਫ ਲੈ ਜਾਂਦਾ ਹੈ ਤੇ ਅਪਾਨ ਨੂੰ ਨੀਚੇ ਦੀ ਤਰਫ ਪੱਕਦਾ ਹੈ, ਹਿਰਦੇ ਵਿੱਚ ਰਹਿਣ ਵਾਲੇ ਵਾਮਨ ਦੀ ਨਿਆਈ ਯਾਨੀ ‘ਆਤਮਾ’ ਦੀ ਸਭ ਦੇਵਤਾ ਉਪਾਸਨਾ ਕਰਦੇ ਹਨ।’ (ਕ: ਉ: ੨੧੨੩)

‘ਸ਼ਰੀਰ ਦੇ ਵਿੱਚ ਰਹਿਣ ਵਾਲੇ ‘ਆਤਮਾ’ ਦੇ ਚਲੇ ਜਾਣ ਪਰ ਇਸ ਸ਼ਰੀਰ ਵਿੱਚ ਕੀ ਰਹਿ ਜਾਂਦਾ ਹੈ?’ (ਕ: ਉ: ੨੧੨੧)

ਮਤਲਬ ਇਹ ਕਿ ਨਗਰ ਦੇ ਸੂਮੀ ਦੇ ਚਲੇ ਜਾਣ ਪਰ, ਜਿਸ ਤਰ੍ਹਾਂ ਨਗਰ ਦੇ ਵਸਨੀਕਾਂ ਦੀ ਦੁਰਦਸ਼ਾ ਹੁੰਦੀ ਹੈ, ਉਸੀ ਤਰ੍ਹਾਂ ਸ਼ਰੀਰ ਵਿੱਚੋਂ ਆਤਮਾ ਦੇ ਚਲੇ ਜਾਣ ਨਾਲ, ਇਹ ਸਾਰੀਆਂ ਇੰਦ੍ਰੀਆਂ ਬਲ-ਹੀਣ ਹੋ ਜਾਂਦੀਆਂ ਹਨ ਅਰਥਾਤ ਕੁੱਝ ਭੀ ਕਰਨ ਦੇ ਯੋਗ ਨਹੀਂ ਰਹਿੰਦੀਆਂ।

‘ਨਾ ਕੋਈ ਆਦਮੀ ਪਾਣ ਨਾਲ ਜੀਉਂਦਾ ਹੈ ਤੇ ਨਾ ਅਪਾਨ ਨਾਲ ਹੀ। ਇਹ ਦੋਨੋਂ ਜਿਸਦੇ ਆਸਰੇ ਰਹਿੰਦੇ ਹਨ, ਉਸ ਅਜਿਹੇ ‘ਆਤਮਾ’ ਦੇ ਹੋਣ ਕਰਕੇ ਹੀ ਸਭ ਜੀਉਂਦੇ ਹਨ।’ (ਕ: ਉ: ੨੧੨੧)

‘ਅੰਗੂਠੇ’ ਮਾੜ੍ਹ ਪੁਰਸ਼ ਜੋ ਅੰਡਰਾਤਮਾ ਹੈ, ਉਹ ਸਦਾ ਹੀ ਜੀਵਾਂ ਦੇ ਹਿਰਦੇ ਵਿੱਚ ਇਸਥਿਤ ਹੈ।’ (ਕ: ਉ: ੨੧੩੧੭)

‘ਇਸ ਤੋਂ ਭਿੰਨ ਕੋਈ ਦ੍ਰਿਸ਼ਟਾ (ਦੇਖਣ ਵਾਲਾ) ਨਹੀਂ ਹੈ ਤੇ ਇਸ ਤੋਂ ਭਿੰਨ ਕੋਈ ਸ੍ਰੂਤਾ’ (ਸ੍ਰਵਣ ਕਰਨ ਵਾਲਾ) ਨਹੀਂ ਹੈ।’ (ਬਿਖ: ਉ: ੩੧੮੧੯)

‘ਜੋਗੀ-ਜਨ, ਜਿਸਨੂੰ ਦੱਸ਼-ਹੀਣ ਦੇਖਦੇ ਹਨ, ਉਹ ਜੋਤੀ-ਸੁਰੂਪ, ਸ਼ੁੱਧ ਆਤਮਾ, ਸ਼ਰੀਰ ਦੇ ਵਿੱਚ ਹੀ ਰਹਿੰਦਾ ਹੈ।’ (ਮੁ: ਉ: ੩੧੧੫)

\* ਆਤਮਾ ਦਾ ਕੋਈ ਪੁਸ਼ਟ ਨਹੀਂ, ਕਿਉਂਕਿ ਉਹ ਅੰਦਰਾਜ਼ ਤੋਂ ਬਾਹਰ ਹੈ। ਅੰਗੂਠੇ ਬਰਾਬਰ ਹਿਰਦਾ ਕਮਲ ਹੈ, ਉਸ ਵਿੱਚ ਰਹਿਣ ਵਾਲਾ ਪੁਰਖ-‘ਬਹੁਮਤ’ ਹੈ।

ਘਟਿ ਘਟਿ ਪੂਰਿ ਰਹੇ ਸੁਖ ਸਾਗਰ ਭੈ ਭੌਜਨ ਮੇਰੇ ਪਾਨ॥

(ਅੰਗ ੧੩੦੨)

ਜਾ ਕੀ ਗਤਿ ਮਿਤਿ ਕਹੀ ਨ ਜਾਇ॥

ਘਟਿ ਘਟਿ ਘਟਿ ਘਟਿ ਰਹਿਆ ਸਮਾਇ॥

(ਅੰਗ ੧੧੮੯)

ਘਟਿ ਘਟਿ ਅੰਤਰਿ ਸਗਲ ਅਧਾਰੁ॥

(ਅੰਗ ੬੨੨)

ਘਟ ਘਟ ਅੰਤਰਿ ਸਾਹਿਬੁ ਨੇਰਾ॥

(ਅੰਗ ੫੩੫)

ਸਗਲ ਸਮਗ੍ਰੀ ਜਾ ਕੈ ਸੂਤਿ ਪਰੋਈ॥

ਘਟ ਘਟ ਅੰਤਰਿ ਰਹਿਆ ਸੋਈ॥

(ਅੰਗ ੩੮੨)

ਘਟ ਘਟ ਮੈ ਹਰਿ ਜੂ ਬਸੈ ਸੰਤਨ ਕਹਿਓ ਪੁਕਾਰਿ॥

(ਅੰਗ ੧੪੨੨)

ਘਟ ਘਟ ਅੰਤਰਿ ਪਾਰਬ੍ਰਹਮੁ ਨਮਸਕਾਰਿਆ॥

ਇਕਸੁ ਵਿਣੁ ਹੋਰੁ ਦੂਜਾ ਨਾਹੀ॥

ਬਾਬਾ ਨਾਨਕ ਇਹ ਮਤਿ ਸਾਰੀ ਜੀਉ॥

(ਅੰਗ ੧੦੮)

ਵਵਾ ਵੈਰੁ ਨ ਕਰੀਐ ਕਾਨੂ॥

ਘਟ ਘਟ ਅੰਤਰਿ ਬ੍ਰਹਮ ਸਮਾਹੂ॥

(ਅੰਗ ੨੫੯)

ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ॥

(ਅੰਗ ੨੮੪)

ਇਸ ਤਰ੍ਹਾਂ ਇਹ ਬਾਤ ਭਲੀ ਪ੍ਰਕਾਰ ਸਿੱਧ ਹੋ ਜਾਂਦੀ ਹੈ ਕਿ ਜਿਸਦੇ ਰਹਿਣ  
ਕਰਕੇ ਸਥੂਲ ਅਤੇ ਜੜ੍ਹ ਦੇਹ ਸਭ ਚੇਸ਼ਟਾ ਕਰਦੀ ਹੈ ਅਤੇ ਜਿਸਦੇ ਚਲੇ ਜਾਣ  
ਨਾਲ, ਦੇਹ ਗਿਰ ਜਾਂਦੀ ਅਰਥਾਤ ਮਰ ਜਾਂਦੀ ਹੈ, ਉਹ ਇਸ ਦੇਹ ਨੂੰ ਸੁੰਦਰ ਅਤੇ  
(ਮੌਜੂਦ) ਹੈ ਅਤੇ ਅਸੰਗ ਵੀ ਹੈ।

ਆਤਮਾ ਦੇ ਦੇਹ ਵਿੱਚ ਆਉਣ ਤੇ

ਜਾਣ ਬਾਰੇ ਪ੍ਰਸ਼ਨ

ਪਿਆਰੇ ਵਿਜੋਗੀ ! ਤੇਰਾ ਜੋ ਇਹ ਪ੍ਰਸ਼ਨ ਹੈ ਕਿ ਉਹ ਵਸਤੂ (ਆਤਮ-  
ਜੋਤੀ), ਦੇਹ ਵਿੱਚ ਆਉਂਦੀ ਅਤੇ ਜਾਂਦੀ ਕਿਸ ਤਰ੍ਹਾਂ ਹੈ? ਸੋ ਸੁਣ-  
ਵਾਸ਼ਨਾ ਦੇ ਯੁਕਤ ਹੋਇਆ ਹੋਇਆ ਆਤਮਾ, ਉਸ ਵਾਸ਼ਨਾ ਮੁਤਾਬਿਕ ਕ੍ਰੀਤਾ

(ਖੇਡ) ਕਰਨ ਖਾਤਰ ਨੇਤ੍ਰ, ਸ਼ੈਤਾਨ, ਰਸਨਾ, ਘ੍ਰਾਣ (ਨਾਸਿਕਾ), ਤੂਚਾ ਤੇ ਮਨ ਨੂੰ ਨਾਲ ਲੈ ਕੇ ਸ਼ਰੀਰ ਵਿੱਚ ਇਉਂ ਆ ਜਾਂਦਾ ਹੈ ਜਿਉਂ ਕੋਈ ਰਾਜਾ ਸ਼ਿਕਾਰ ਖੇਡਣ ਆਦਿ ਕ੍ਰੀਝਾ ਕਰਨ ਦੀ ਇੱਛਾ ਰੱਖ ਕੇ, ਆਪਣੇ ਅਮੀਰ, ਨੌਕਰ, ਸਸਤ੍ਰ ਤੇ ਖਾਣ-ਪੀਣ ਦੀ ਸਮੱਗ੍ਰੀ ਲੈਕੇ ਕਿਸੇ ਅਨੁਕੂਲ ਵਣ ਵਿੱਚ ਆਕੇ ਤੰਤੁ ਲਗਾ ਕੇ ਬੈਠਦਾ ਹੈ ਅਤੇ ਉਥੋਂ ਮਨ ਮਰਜ਼ੀ ਦੀ ਚੇਸ਼ਟਾ ਕਰਦਾ ਰਹਿੰਦਾ ਹੈ। ਨਿੱਤ ਉਹੀ ਕ੍ਰੀਝਾ ਕਰਨ ਨਾਲ ਜਦ ਉਸਦਾ ਚਿੱਤ ਅੱਕ ਜਾਂਦਾ ਹੈ ਤਾਂ ਕੋਈ ਨਵੀਂ ਚੇਸ਼ਟਾ ਕਰਨ ਦੀ ਚਿੱਤ ਵਿੱਚ ਕਾਮਨਾ ਹੁੰਦੀ ਹੈ ਫਿਰ ਉਹ ਉਸ ਵਣ ਨੂੰ ਤਿਆਗ ਕੇ ਕਿਸੇ ਹੋਰ ਨਵੇਂ ਬਨ ਵਿੱਚ ਜਾਕੇ ਬੈਠ ਜਾਂਦਾ ਹੈ। ਉਸ ਜਗ੍ਹਾ ਦੀ ਨਵੀਂ ਸੀਨਰੀ (ਦਿਸ਼), ਨਵਾਂ ਵਾਤਾਵਰਣ, ਨਵੇਂ ਜਾਨਵਰ, ਨਵੇਂ ਪੌਛੀ, ਨਵੇਂ ਚਸ਼ਮੇ-ਨਦੀਆਂ ਆਦਿ ਨੂੰ ਦੇਖਦਾ ਅਤੇ ਨਵੀਂ ਤਰ੍ਹਾਂ ਦੀ ਹੀ ਸਾਰੀ ਕ੍ਰੀਝਾ ਕਰਨ ਲੱਗ ਜਾਂਦਾ ਹੈ। ਇਸੀ ਤਰ੍ਹਾਂ ਇੱਕ ਸ਼ਰੀਰ ਵਿੱਚ ਆਇਆ ਹੋਇਆ ‘ਆਤਮਾ’, ਜਿਨ੍ਹਾਂ ਵਾਸ਼ਨਾਵਾਂ ਮੁਤਾਬਿਕ ਕ੍ਰੀਝਾ ਕਰਨ ਲਈ, ਦੂਜੇ ਸ਼ਰੀਰ ਵਿੱਚ ਪੂਰਾ ਨਹੀਂ ਕਰਦਾ, ਉਨ੍ਹਾਂ ਵਾਸ਼ਨਾਵਾਂ ਮੁਤਾਬਿਕ ਕ੍ਰੀਝਾ ਕਰਨ ਲਈ, ਦੂਜੇ ਸ਼ਰੀਰ ਵਿੱਚ ਚਲਾ ਜਾਂਦਾ ਹੈ ਅਤੇ ਵਾਸ਼ਨਾਵਾਂ ਮੁਤਾਬਿਕ ਖੇਲ੍ਹ ਕਰਦਾ ਹੈ। ਇਹ ਹੀ ‘ਆਤਮਾ’ ਦੇ ਆਉਣ ਅਤੇ ਜਾਣ ਦਾ ਨਮਿੱਤ ਹੈ ਯਾਨੀ ਆਪਣੀ ਮਾਇਆ ਨਾਲ ਮਿਲਕੇ ਇਸ ਤਰ੍ਹਾਂ ਦੀ ਲੀਲਾ ਕਰਦਾ ਰਹਿੰਦਾ ਹੈ। ਭਗਵਾਨ ਸ੍ਰੀ ਕਿਸ਼ਨ, ਗੀਤਾ ਵਿੱਚ ਇਉਂ ਕਥਨ ਕਰਦੇ ਹਨ—

‘ਜਦ ਇਹ ਆਤਮਾ ਪਹਿਲੇ ਸ਼ਰੀਰ ਵਿੱਚੋਂ ਨਿਕਲਕੇ, ਦੂਜੇ ਸ਼ਰੀਰ ਵਿੱਚ ਜਾਂਦਾ ਹੈ ਤਦ ਮਨ ਸਹਿਤ ਛੇ ਇੰਦ੍ਰੀਆਂ ਨੂੰ ਸਾਥ ਲੈਕੇ ਇਉਂ ਤੁਰ ਜਾਂਦਾ ਹੈ ਜਿਉਂ ਹਵਾ ਫੁੱਲਾਂ ਵਿੱਚੋਂ ਗੰਧ ਨੂੰ ਉਡਾ ਕੇ ਲੈ ਜਾਂਦੀ ਹੈ। ਪੰਜ ਗਿਆਨ ਇੰਦ੍ਰੀਆਂ ਅਤੇ ਛੇਵੇਂ ਮਨ ਨੂੰ ਆਸਰਾ ਬਣਾ ਕੇ, ਵਾਸ਼ਨਾ ਅਨੁਸਾਰ ਵਿਸ਼ਿਆਂ ਨੂੰ ਭੋਗਦਾ ਹੈ।’

ਇੱਕ ਜਗ੍ਹਾ, ਭਗਵਾਨ ਨੇ ਅਤੀ ਕਰੁਣਾ ਪ੍ਰਗਟ ਕਰਦੇ ਹੋਏ ਇਹ ਭੀ ਕਿਹਾ ਕਿ-ਪਹਿਲੇ ਸ਼ਰੀਰ ਨੂੰ ਛੱਡਕੇ ਜਾਂਦੇ ਹੋਏ ਨੂੰ, ਸ਼ਰੀਰ ਵਿੱਚ ਗਹਿੰਦੇ ਨੂੰ, ਸ਼ਬਦ ਆਦਿ ਵਿਸ਼ਿਆਂ ਨੂੰ ਭੋਗਦੇ ਹੋਏ ਨੂੰ, ਦੁੱਖ, ਸੁੱਖ, ਹਰਖ ਤੇ ਸ਼ੋਕ ਆਦਿ ਯੁਕਤ ਹੋਏ ‘ਆਤਮਾ’ ਨੂੰ (ਜੇ ਅਤੀ ਪ੍ਰਗਟ ਅਤੇ ਦਰਸ਼ਨ ਗੋਚਰ ਹੈ) ਅਫਸੋਸ! ਵਿਸ਼ਯ ਭੋਗਾਂ ਦੀ ਇੱਛਾ ਨਾਲ ਮੋਹਿਤ ਹੋਏ-ਹੋਏ ਜੀਵ ਦੇਖਦੇ ਨਹੀਂ ਹਨ!

ਪ੍ਰਸ਼ਨ—‘ਆਤਮਾ’ ਦੇਹ ਵਿੱਚ ਆਉਂਦਾ ਤੇ ਜਾਂਦਾ ਕਿਉਂ ਹੈ?

ਊੱਤਰ-‘ਆਤਮਾ’ ਦੇ ਸ਼ਰੀਰ ਵਿੱਚ ਆਉਣ-ਜਾਣ ਦਾ ਕਾਰਨ ਕੇਵਲ ਵਾਸਨਾ ਹੀ ਹੈ। ਜਿਸ ਤਰ੍ਹਾਂ ਰਜੇ ਦਾ ਵਣ ਵਿੱਚ ਜਾਣਾ, ਸਿਰਫ ਖੇਡ ਕਰਨ ਦੀ ਇੱਛਾ ਹੀ ਹੈ। ਰਜੇ ਦੀ ਸ਼ਿਕਾਰ ਆਦਿ ਕ੍ਰੀਝਾ ਕਰਨ ਦੀ ਇੱਛਾ ਜੇ ਨਾ ਹੋਵੇ ਤਾਂ ਉਹ ਮਹਿਲਾਂ ਨੂੰ ਛੁੱਡ ਕੇ ਬਾਹਰ ਜਾਂਦਾ ਹੀ ਨਹੀਂ ਹੈ। ਇਸੇ ਤਰ੍ਹਾਂ ਜਦ ਇਸ ‘ਆਤਮਾ’ ਦੀ ਚੇਸ਼ਟਾ ਕਰਨ ਦੀ ਵਾਸਨਾ ਬਿਲਕੁਲ ਖਤਮ ਹੋ ਜਾਂਦੀ ਹੈ ਤਦ ਇਹ ਨਾ ਕਿਸੇ ਸ਼ਰੀਰ ਵਿੱਚ ਆਉਂਦਾ ਤੇ ਨਾ ਹੀ ਜਾਂਦਾ ਹੈ, ਆਪਣੇ ਪਰਮ-ਲੋਕ ਵਿੱਚ ਹੀ ਯਾਨੀ ਆਪਣੇ ‘ਸੂਰਪ’ ਵਿੱਚ ਸੰਕਲਪ-ਸੂਨ ਹੋ ਕੇ ਇਸਥਿਤ ਹੋ ਜਾਂਦਾ ਹੈ।

ਪ੍ਰਸ਼ਨ-‘ਆਤਮਾ’ ਨੂੰ ਇਸ ਦੇਹ ਵਿਚ ਲੈ ਕੇਣ ਆਉਂਦਾ ਹੈ ਤੇ ਲੈ ਜਾਣ ਵਾਲਾ ਕੌਣ ਹੈ?

ਊੱਤਰ-ਇਸ ‘ਆਤਮਾ’ ਨੂੰ ਲੈ ਆਉਣ ਵਾਲਾ ਤੇ ਲੈ ਜਾਣ ਵਾਲਾ ਕੋਈ ਭੀ ਨਹੀਂ ਹੈ। ਇਸ ਉੱਪਰ ਕੋਈ ਭੀ ਅਜਿਹੀ ਤਾਕਤ ਨਹੀਂ ਜੋ ਇਸ ਪਰ ਕਿਸੇ ਪ੍ਰਕਾਰ ਦਾ ਕੰਟਰੋਲ (ਸ਼ਾਸਨ) ਕਰ ਸਕੇ ਯਾਨੀ ‘ਆਤਮਾ’ ਬਿਲਕੁਲ ਸੁਤੰਤਰ ਹੈ। ਇਹ ‘ਆਤਮਾ’ ਆਪਣੀ ਮਾਇਆ ਨੂੰ ਅਗਿਆਤ ਕਰਕੇ ਆਉਂਦਾ ਤੇ ਚਲਾ ਜਾਂਦਾ ਹੈ। ਮਾਇਆ ਇਸਦੀ ਸ਼ਕਤੀ ਹੈ, ਇਸ ਲਈ ਇਸ ਨੂੰ ਕੌਣ ਕਹਿ ਸਕਦਾ ਹੈ ਕਿ ‘ਤੂ ਆ’ ਅਤੇ ਕੌਣ ਕਹੇ ਕਿ ਹੁਣ ‘ਚਲਾ ਜਾ’! ਇਹ ਅਵਿੱਦਜਾ ਸੰਯੁਕਤ ਹੋਇਆ, ਆਪਣੇ ਵਿੱਚ ਨਾਨਾ ਸੰਕਲਪ ਦੇਖਦਾ ਹੈ, ਉਨ੍ਹਾਂ ਮੁਤਾਬਿਕ ਆਉਂਦਾ ਤੇ ਚਲਾ ਜਾਂਦਾ ਹੈ। ਜਿਸ ਸਮੇਂ ਇਸ ਨੂੰ ਕੋਈ ਸੰਕਲਪ ਨਹੀਂ ਹੋਵੇਗਾ ਤਦ ਇਹ (ਆਤਮਾ) ਨਾ ਆਵੇਗਾ ਤੇ ਨਾ ਹੀ ਜਾਵੇਗਾ, ਇਹ ਫੈਸਲਾ ਇਸਦੀ ਅਪਣੀ ਮਰਜ਼ੀ ਪਰ ਹੈ। ਕਲਪਨਾ ਅਨੁਸਾਰ ਅਨੰਤ ਪ੍ਰਕਾਰ ਦੀ ਰਚਨਾ, ਇਹ ਆਪ ਹੀ ਕਰਦਾ ਹੈ ਤੇ ਸਭ ਵਿਵਹਾਰਾਂ ਨੂੰ ਜਾਨਣ ਵਾਲਾ ਭੀ ਇਹ ਆਪ ਹੀ ਹੈ-

‘ਆਪਣੀ ਮਾਇਆ ਨਾਲ ‘ਸੂਯੰ-ਪ੍ਰਕਾਸ਼ ਆਤਮਾ’ ਆਪ ਹੀ ਕਲਪਨਾ ਕਰਦਾ ਹੈ ਅਤੇ ਉਹੀ ਸਭ ਭੇਦਾਂ ਨੂੰ ਜਾਣਦਾ ਹੈ, ਇਹੀ ਵੇਦਾਂਤ ਦਾ ਨਿਸਚਾ ਹੈ।’

(ਮਾ: ਉ; ਵੈ: ਕਾ: ੧੨)

ਉਸ ਇਸ ਪ੍ਰਕਾਰ ਦੇ ‘ਆਤਮਾ’ ਦਾ ਗਿਆਨ, ਮੌਤ ਨੂੰਪੀ ਤੰਦੂਏ\* ਤੋਂ ਛੁਡਾ ਦੇਣ ਵਾਲਾ, ਵਿਸ਼ਨੂੰ ਦਾ ਸੁਦਰਸ਼ਨ ਚੱਕਰ ਹੀ ਹੈ। ਉਸ ‘ਆਤਮਾ’ ਦਾ ਗਿਆਨ

\* ਸਮੁੰਦਰ ਵਿੱਚ ਰਹਿਣ ਵਾਲਾ ਇੱਕ ਬਲਸ਼ਾਲੀ ਜੀਵ ਜਿਸਨੇ ਗਜ਼ਰਾਜ ਨੂੰ ਬੰਨਿਆਂ ਸੀ।

‘ਜਨਮ’ ਨੂੰ ਉਡਾ ਦੇਣ ਵਾਲਾ ਪਰਲੈ ਕਾਲ ਦਾ ਮਹਾਨ ਵਾਯੂ ਹੈ-

‘ਤੁਗੀਂ ਆਤਮਾ ਸਭ ਪ੍ਰਕਾਰ ਦੇ ਦੁੱਖਾਂ ਦੀ ਨਿਵਿਰਤੀ ਲਈ ਸਮਰੱਥ ਹੈ।  
ਉਹ ਅਦੂਤ ਰੂਪ, ਦੇਵ, ਵਿਕਾਰਹੀਨ, ਤੁਗੀਂ ਅਤੇ ਵਿਆਪਕ ਹੈ।’

(ਮਾਂ: ਉ: ਆ: ਕਾ: ੧੦)

ਵਿਜੋਗੀ ਦੇ ਦਿਲ ਵਿੱਚ ਜੋ ਸੰਸਾਰ ਰੂਪੀ ਜਖਮ ਪੀਪ (ਪੀਕ) ਨਾਲ ਭਰਿਆ ਹੋਇਆ, ਰਾਤ ਦਿਨ ਨਾ ਨੀਂਦ ਆਉਣ ਦਿੰਦਾ ਸੀ ਅਤੇ ਨਾ ਹੀ ਕਿਸੇ ਵੇਲੇ ਟਿਕਣ ਦਿੰਦਾ ਸੀ, ਉਹ ਸਤਿਗੁਰ ਦੇ ਉਪਦੇਸ਼ ਰੂਪੀ ਇਲਾਜ ਨਾਲ ਬਿਲਕੁਲ ਸਾਫ਼ ਹੋ ਗਿਆ। ਸ਼ਾਂਤੀ ਰੂਪੀ ਨਿੰਦਾ ਆ ਕੇ ਵਿਆਕੁਲਤਾ ਦੂਰ ਹੋ ਗਈ ਪ੍ਰੰਤੂ ਨਾਲ ਹੀ ਇਹ ਗੱਲ ਸੁਣਕੇ ਕਿ-

‘ਆਤਮਾ ਸਭ ਪ੍ਰਕਾਰ ਦੇ ਦੁੱਖਾਂ ਦੀ ਨਿਵਿਰਤੀ ਲਈ ਸਮਰੱਥ ਹੈ ਯਾਨੀ ਆਤਮਾ ਦਾ ਵਿਗਿਆਨ (ਵਿਸ਼ੇਸ਼ ਗਿਆਨ) ਦੁੱਖਾਂ ਨੂੰ ਦੂਰ ਕਰਨ ਦਾ ਕਾਰਨ ਹੈ। ਚਿੱਤ ਅਤੀ ਉਤਾਰਵਾਂ ਇਉਂ ਹੋ ਗਿਆ ਜਿਉਂ ਧਨ ਦਾ ਅਤੀ ਤ੍ਰਿਸ਼ਨਾਲੂ ਮਠੁੱਸ, ਕਿਸੇ ਪਾਸ ਰਸਾਇਣ ਦਾ ਪਤਾ ਲੱਗ ਜਾਣ ਨਾਲ, ਉਸਦੀ ਵਿਧੀ ਪੁੱਛਣ ਲਈ ਬੇਚੈਨ ਹੋ ਜਾਂਦਾ ਹੈ। ਰਾਤ ਮੁੱਕਦੀ ਹੀ ਨਹੀਂ, ਚਿੱਤ ਇਉਂ ਕਾਹਲਾ ਪੈ ਰਿਹਾ ਹੈ ਜਿਉਂ ਅਮਲ ਤੋਂ ਬਿਨਾਂ ਟੁੱਟ ਰਹੇ ਸ਼ਰੀਰ ਲਈ ਕਦ ਸਵੇਰਾ ਆਵੇ ਤੇ ਠੋਕੇ ਤੋਂ ਜਾਕੇ ਅਫੀਮ ਲਵੇ। ਬੇਚੈਨੀ ਦੀ ਭੀ ਕੋਈ ਹੱਦ ਹੈ? ਇਉਂ ਮਾਲੂਮ ਦਿੰਦਾ ਹੈ ਜਿਉਂ ਆਪਣੇ ਪ੍ਰੇਮੀ ਨੂੰ ਮਿਲਣ ਲਈ ਦੂਜਾ ਪ੍ਰੇਮੀ ਤੜਪਦਾ ਹੁੰਦਾ ਹੈ।

ਠੀਕ ਹੈ, ਐਸੀ ਤੜਪ ਤਾਂ ਹੋਣੀ ਹੀ ਚਾਹੀਏ ਕਿਉਂਕਿ ਮਹਾਂਪੁਰਸ਼ਾਂ ਤੋਂ ਆਪਣੇ ਪ੍ਰੀਤਮ (ਆਤਮਾ) ਬਾਰੇ ਪਤਾ ਲੱਗ ਚੁੱਕਾ ਹੈ ਕਿ ਉਹ ਸ਼ਰੀਰ ਰੂਪੀ ਘਰਾਂ ਨੂੰ ਇੱਛਾ ਮੁਤਾਬਿਕ ਬਦਲਦਾ ਰਹਿੰਦਾ ਹੈ ਅਤੇ ਆਪ ਕਿਸੇ ਭੀ ਹਾਲਤ ਵਿੱਚ, ਆਪਣੇ ਰੂਪ ਤੋਂ ਬਦਲ ਜਾਣ ਵਾਲਾ ਨਹੀਂ ਹੈ। ਮਹਾਂਪੁਰਸ਼ ਉਸਦੇ ਸੁਭਾਉ ਆਦਿ ਲੱਛਣ ਦੱਸ ਰਹੇ ਹਨ ਤਾਂ ਨਿਸਚੇ ਹੀ ਇਹ ਬਾਤ ਵੀ ਸਿੱਧ ਹੈ ਕਿ ਉਹ ਮਹਾਂਪੁਰਸ਼ ਉਸਦੇ ਵਾਕਫ ਭੀ ਹਨ। ਫਿਰ ਵਿਜੋਗੀ ਨੂੰ ਆਪਣੇ ਪਿਆਰੇ ਨਾਲ ਮਿਲਣ ਲਈ ਯਕਤੀਆਂ ਸੁਣੇ ਬਿਨਾਂ, ਚੈਨ (ਟਿਕਾਉ) ਕਿਸ ਤਰ੍ਹਾਂ ਆ ਸਕਦੀ ਹੈ?

### ਮੋਹ ਅਤੇ ਪ੍ਰੇਮ

ਮਤਲਬਪ੍ਰਸਤ ਲੋਕ ਭੀ ਆਪਣੇ ਵਿਨਾਸੀ ਮਿੱਤ੍ਰ ਨੂੰ ਮਿਲਣ ਪ੍ਰਾਤਰ ਕੋਈ

ਘੱਟ ਬੋਚੈਨੀ ਵਾਲੇ ਨਹੀਂ ਹੁੰਦੇ, ਇਹ ਠੀਕ ਹੈ ਪ੍ਰੰਤੂ ਗਿਰੇ ਹੋਏ, ਸੁਨੇ ਤੇ ਰੁੱਖੇ ਦਿਲਾਂ ਵਾਲਿਆਂ ਦੀ ਇਸ ਤੜਪ ਨੂੰ 'ਮੋਹ' ਨਾਮ ਦ੍ਰਾਗ ਕਬਨ ਕੀਤਾ ਜਾ ਸਕਦਾ ਹੈ 'ਪ੍ਰੇਮ' ਨਾਮ ਨਾਲ ਨਹੀਂ। ਜੇ ਇਸ ਵਿਆਕੁਲਤਾ ਨੂੰ ਭੀ ਪ੍ਰੇਮ ਕਿਹਾ ਜਾਵੇ ਤਾਂ ਪ੍ਰੇਮ ਦਾ ਨਾਮ ਬਦਨਾਮ ਕਰਨ ਖਾਤਰ, ਕਿਸੇ ਪ੍ਰੇਮ ਦੇ ਸੱਤੜ੍ਹੇ ਦੀ ਬਾਣੀ ਨੂੰ ਪ੍ਰੇਣਾ ਸਮਝ ਲੈਣਾ ਚਾਹੀਦਾ ਹੈ। ਪ੍ਰੇਮ ਦੀ ਨਗਰੀ ਵਿੱਚ ਮਤਲਬ ਨੂੰ ਪ੍ਰਵੇਸ਼ ਹੋਣ ਦੀ ਇਜਾਜ਼ਤ ਨਹੀਂ। ਮੋਹ ਨਾਲ ਵਿਆਕੁਲ ਦਿਲਾਂ ਵਿੱਚ, ਮਤਲਬ ਤੋਂ ਬਿਨਾਂ ਕਿਸੇ ਨਾਲ ਗੱਲ ਕਰਨੀ ਭੀ ਹਰਾਮ ਸਮਝੀ ਜਾ ਚੁੱਕੀ ਹੈ। ਮਤਲਬ ਲਈ ਹੀ ਕਿਸੇ ਅਨੁਕੂਲ ਅਸਥਾਨ ਪਰ ਖਲੋ ਕੇ ਨਿੱਤ ਦਰਸਨ ਕਰਦੇ, ਉਸ ਵੱਲ ਕਦਮ ਉਠਾਉਂਦੇ, ਗੱਲਾਂ ਕਰਦੇ, ਸੋਹਣੀਆਂ-ਸੋਹਣੀਆਂ ਚੀਜ਼ਾਂ ਦਿੰਦੇ, ਚਾਉ ਤੇ ਲਾਡ ਕਰਦੇ, ਭਕਾਵਟਾਂ ਦੇ ਦੁੱਖ ਸਹਿੰਦੇ, ਜਗੀਆ (ਸਾਧਨ) ਲੱਭਦੇ, ਏਕਾਂਤ ਅਸਥਾਨ ਦੀ ਤਲਾਸ਼ ਕਰਦੇ ਤੇ ਬਿਨਾਂ ਮਿਲਾਪ ਦੇ ਤੜਪਦੇ ਹਨ, ਇਹ ਕਿਸ ਲਈ? ਕੇਵਲ ਮਤਲਬ ਵਾਸਤੇ। ਉਹ ਭੀ ਅੱਛੀ ਤਰ੍ਹਾਂ ਕਿਸੇ ਪੱਕੇ ਇਗਦੇ ਨਾਲ ਨਹੀਂ, ਐਵੇਂ ਓਪਰਾ ਜਿਹਾ ਹੀ ਪ੍ਰੰਤੂ ਪੂਰੀ ਲਗਨ ਨਾਲ ਨਹੀਂ। ਕਿਉਂਕਿ ਉਸ ਐਸੀ ਅਵਸਥਾ ਵਿੱਚ ਜੇ ਉਸ ਵਰਗੀ ਕੋਈ ਹੋਰ ਵਸਤੂ ਮਿਲ ਜਾਏ ਤਾਂ ਉਸ ਪਹਿਲੀ ਵਸਤੂ ਲਈ ਕੀਤਾ ਜਾ ਰਿਹਾ ਉੱਦਮ ਇਉਂ ਪਿੱਛੇ ਹਟ ਜਾਂਦਾ ਹੈ ਜਿਉਂ ਦੋ ਲਾਈਨਾਂ ਦੇ ਕਨੈਕਸ਼ਨ (ਜੋੜ) ਦੀ ਜਗ੍ਹਾ ਤੋਂ ਰੇਲ-ਗੱਡੀ ਇੱਕ ਲਾਈਨ ਪਰ ਦੌੜ ਜਾਂਦੀ ਹੈ, ਦੂਜੀ ਦੇਖਦੇ-ਦੇਖਦੇ ਹੀ ਪਤਾ ਨਹੀਂ ਕਿੱਧਰ ਲੁਕ ਜਾਂਦੀ ਹੈ ਯਾਨੀ ਨਜ਼ਰ ਹੀ ਨਹੀਂ ਆਉਂਦੀ। ਜੇ ਕਿਸੇ ਵਸਤੂ ਨਾਲ ਸੰਬੰਧ ਹੋ ਭੀ ਜਾਂਦਾ ਹੈ, ਉਹ ਉਤਨਾ ਚਿਰ ਹੀ ਰਹਿੰਦਾ ਹੈ ਜਦ ਤੱਕ ਅਪਣੀ ਮਨ ਮਰਜ਼ੀ ਦਾ ਮਤਲਬ ਹੱਲ ਹੁੰਦਾ ਰਹੇ। ਜਿਸ ਦਿਨ ਮਤਲਬ ਪੂਰਾ ਹੋਣ ਵਿੱਚ ਕੁੱਝ ਕਮੀ ਨਜ਼ਰ ਆਉਣ ਲੱਗ ਪਈ, ਉਸੀ ਦਿਨ ਮੋਹ ਭੀ ਇਉਂ ਘਰਣ ਲੱਗ ਜਾਂਦਾ ਹੈ ਜਿਉਂ ਫਲ ਮੁੱਕ ਜਾਣ ਪਰ ਪੱਛੀਆਂ ਦੀ ਬਿਛ ਉੱਤੇ ਆਕੇ ਬੈਠਣ ਦੀ ਅਰੁਚੀ ਹੋਣ ਲੱਗ ਜਾਂਦੀ ਹੈ। ਇਹ ਹੈ ਤੜਪ ਮਤਲਬ-ਪ੍ਰਸਤਾਂ ਦੀ। ਮੋਹ ਗ੍ਰਸਤ ਜੀਵੇ! ਪ੍ਰੇਮ ਇਹੋ ਜਿਹਾ ਨਹੀਂ ਹੈ! ਨਹੀਂ ਹੈ!! ਪ੍ਰੇਮ ਅਤੀ ਸੁੱਚੀ, ਬੇਦਾਗਾ, ਸੰਸਾਰ ਵਿੱਚ ਸਭ ਤੋਂ ਸੁੰਦਰ ਤੇ ਉੱਚੀ ਵਸਤੂ ਹੈ। ਇਹ ਕੂਬਸੂਰਤੀ ਨਹੀਂ ਦੇਖਦਾ, ਧਨ ਨਹੀਂ, ਉੱਚੀ ਜਾਤ ਨਹੀਂ, ਅਨੁਕੂਲਤਾ ਆਦਿ ਕੋਈ ਕਿਸੇ ਭੀ ਤਰ੍ਹਾਂ ਦਾ ਮਤਲਬ ਉੱਕਾ ਹੀ ਨਹੀਂ ਤੱਕਦਾ।

ਇਹ ਦੇਖਦਾ ਹੈ ਤਾਂ ਕੇਵਲ ਇੱਕ ਆਪਣਾ 'ਪ੍ਰੀਤਮ'। ਜਿਸ ਨੂੰ ਕਿਸੇ ਪ੍ਰਕਾਰ ਦੀ ਖੁਆਇਸ਼ ਹੀ ਨਹੀਂ ਸਿਵਾਏ ਆਪਣੇ ਪ੍ਰੀਤਮ ਤੋਂ, ਉਸਦੇ ਚਿੱਤ ਦੀ ਲਗਨ ਘਟ ਕਿਸ ਤਰ੍ਹਾਂ ਸਕਦੀ ਹੈ? ਇਸ ਪ੍ਰਕਾਰ ਦੇ ਪ੍ਰੇਮੀ ਨੂੰ ਚਿੱਤ ਵਿੱਚ ਕਦੇ ਸੁਪਨੇ ਅੰਦਰ ਭੀ ਇਹ ਖਿਆਲ ਨਹੀਂ ਆਉਂਦਾ ਹੁੰਦਾ ਕਿ 'ਮੇਰਾ ਪ੍ਰੀਤਮ ਭੀ ਮੇਰੇ ਨਾਲ ਪਿਆਰ ਕਰਦਾ ਹੈ ਕਿ ਨਹੀਂ।' ਦੂਜੀ ਤਰੱਫ ਦਾ ਖਿਆਲ ਹੁੰਦਾ ਹੈ, ਉਨ੍ਹਾਂ ਮਤਲਬਪ੍ਰਸਤ ਲੋਕਾਂ ਨੂੰ, ਜਿਨ੍ਹਾਂ ਨੇ ਸੰਬੰਧ ਕਰਨ ਦੇ ਤਰਲੇ ਕੇਵਲ ਮਤਲਬ ਸਿੱਧੀ ਲਈ ਹੀ ਕੀਤੇ ਹੁੰਦੇ ਹਨ ਕਿਉਂਕਿ ਮਤਲਬ ਪੂਰਾ ਤਾਂ ਹੀ ਹੋਵੇਗਾ ਨਾ, ਜੇ ਦੂਜੇ ਪਾਸੇ ਦਾ ਰੁਖ ਭੀ ਅਪਣੇ ਵੱਲ ਹੋਵੇ। ਜਿਸ ਮਨ ਵਿੱਚ ਕੋਈ ਇੱਛਾ ਹੈ, ਉਹ ਨਿਸਚੇ ਹੀ ਪ੍ਰੇਮ ਤੋਂ ਖਾਲੀ ਹੈ ਪ੍ਰੰਤੂ ਗੰਦੀਆਂ ਇੱਛਾਵਾਂ ਨਾਲ ਭਰੇ ਮਨ ਵਾਲੇ ਵੀ ਆਪਣੇ ਆਪ ਨੂੰ ਪ੍ਰੇਮੀ ਹੀ ਕਹਾਉਂਦੇ ਹਨ।

ਕਈ ਰਸਾਲੇ ਤੇ ਪੁਸਤਕਾਂ ਵਿੱਚ ਹਰ ਇੱਕ ਨਾਲ ਪ੍ਰੇਮ ਕਰਨ ਦੀ ਬੜੀ ਖੁੱਲ੍ਹੀ ਇਜਾਜ਼ਤ ਦਿੱਤੀ ਜਾ ਰਹੀ ਹੈ। ਵਰਤਮਾਨ ਦੇ ਲੜਕੇ-ਲੜਕੀਆਂ ਦੇ ਅਨੁਕੂਲ ਹੋਣ ਦੇ ਕਾਰਣ, ਉਹ ਲੇਖ ਬੜੇ ਚਾਉ ਨਾਲ ਪੜ੍ਹੇ ਜਾਂਦੇ ਹਨ। ਇਸ ਬਾਰੇ ਭੀ ਇਹੋ ਵਿਚਾਰ ਹੈ ਕਿ ਹਰ ਇੱਕ ਨਾਲ ਪ੍ਰੇਮ ਭਾਵ ਸਹਿਤ ਵਰਤਾਉ ਹੋਣਾ ਤਾਂ ਮਨੁੱਖ ਜੀਵਨ ਦਾ ਕਰਤੱਵਯ ਹੈ ਪ੍ਰੰਤੂ ਉਹ ਪ੍ਰੇਮ ਕੋਈ ਮਤਲਬ ਗ੍ਰਹਣ ਨਾ ਕਰ ਬੈਠੇ, ਜਿਸ ਨਾਲ ਕਿ ਨਿਸ਼ਕਾਮ ਪ੍ਰੇਮ ਦੀ ਜਗ੍ਹਾ ਇੱਛਾ ਵਾਲਾ ਗੰਦਾ ਮੋਹ ਬਣ ਜਾਵੇ। ਇਸ ਗਿਰਾਵਟ ਤੋਂ ਬਚਾਉਣ ਵਾਸਤੇ ਯੋਗ ਉਪਾਇ ਲਿਖਦੇ ਹੀ ਨਹੀਂ ਯਾਨੀ ਸ਼ੁੱਧ ਪ੍ਰੇਮ ਰਹਿ ਸਕਣ ਦਾ ਕੋਈ ਵਿਸ਼ੇਸ਼ ਸਾਧਨ ਭੀ ਕਹਿਣਾ ਚਾਹੀਏ ਤਾਂ ਕਿ ਇਸਤ੍ਰੀਆਂ ਅਤੇ ਮਰਦਾਂ ਦਾ ਆਪਸ ਵਿੱਚ ਖੁਲ੍ਹਮ-ਖੁਲ੍ਹਾ, ਹੱਸਣਾ-ਖੇਡਣਾ ਆਦਿ ਜੋ ਪ੍ਰੇਮ ਵਿਵਹਾਰ ਹੈ, ਉਹਦੇ ਨਾਲ ਕਾਮ ਨਾ ਭੜਕੇ। ਇਸ ਲਈ ਇਸ ਤੋਂ ਬਚਣ ਖਾਤਰ ਪਹਿਲਾਂ 'ਦੈਵੀ-ਸੰਪਤੀ' ਦੀ ਸਾਧਨਾ ਦੇ ਯੁਕਤ ਹੋ ਜਾਣਾ ਚਾਹੀਏ। ਉਹ ਇਹ ਹੈ-

### ਦੈਵੀ ਸੰਪਤੀ

1. ਨਿਰਭੈਤਾ-ਗੋਵਿੰਦ ਸ਼ਰਣ ਯਾਨੀ ਤਨ ਮਨ ਪੜ੍ਹ ਦੇ ਹਵਾਲੇ ਕਰਕੇ ਦੁੱਖ ਤੋਂ ਮੁਝੂ ਆਦਿ ਤੋਂ ਬਿਲਕੁਲ ਨਿਰਭੈ ਰਹਿਣਾ ਅਰਥਾਤ ਗੋਵਿੰਦ ਦੇ

- ਹੁਕਮ ਵਿੱਚ ਰਾਜੀ ਰਹਿੰਦੇ ਹੋਏ, ਕਿਸੇ ਪ੍ਰਕਾਰ ਦਾ ਭੀ ਭੈ ਨਾ ਰੱਖਣਾ ਅਤੇ  
ਦੁੱਖ-ਸੁੱਖ ਆਦਿ ਅਵਸਥਾ ਵਿੱਚ ਸਮ ਰਹਿਣਾ।
2. ਗਿਆਨ ਤੇ ਯੋਗ ਵਿੱਚ ਨਿਰੰਤਰ ਇਸਥਿਤੀ-ਸ਼ਾਸਤ੍ਰ ਤੇ ਗੁਰੂ ਤੋਂ ਆਤਮ  
ਪਦਾਰਥਾਂ ਨੂੰ ਜਾਨਣਾ 'ਗਿਆਨ' ਹੈ ਅਤੇ ਉਨ੍ਹਾਂ ਜਾਣੇ ਹੋਏ ਪਦਾਰਥਾਂ ਦਾ  
ਅਪਣੇ ਇੰਦ੍ਰੀਆਂ ਤੇ ਮਨ ਨੂੰ ਕਾਬੂ ਕਰਕੇ, ਇਕਾਗ੍ਰਤਾ ਦ੍ਰਿਗ 'ਆਤਮ'  
ਵਿੱਚ ਪ੍ਰਤੱਖ ਅਨੁਭਵ ਕਰ ਲੈਣਾ 'ਯੋਗ' ਹੈ। ਗਿਆਨ ਤੇ ਯੋਗ ਦੋਹਾਂ  
ਵਿੱਚ ਇਸਥਿਤ ਹੋ ਜਾਣਾ ਯਾਨੀ ਉਸੀ ਦਾ ਤੁਪੜੇ ਜਾਣਾ, ਇਹੀ ਪ੍ਰਧਾਨ  
ਸਾਡ੍ਹਕੀ ਜਾਂ ਦੈਵੀ ਸੰਪਦਾ ਕਹੀਦੀ ਹੈ।
  3. ਮੁਕਤੀ ਲਾਭ ਲਈ ਰਿਗ ਆਦਿ ਵੇਦ, ਗੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ  
ਦਾ ਵਿਚਾਰ ਪੂਰਬਕ ਪੜ੍ਹਨਾ।
  4. ਅੰਤਹਕਰਣ ਦੀ ਅੱਛੀ ਤਰ੍ਹਾਂ ਸ਼ੁੱਧੀ ਕਰਨੀ।
  5. ਪ੍ਰਭੂ ਪ੍ਰਾਪਤੀ ਲਈ ਧਿਆਨ-ਯੋਗ ਵਿੱਚ ਨਿਰੰਤਰ ਅਚੱਲ ਇਸਥਿਤੀ ਹੋਣੀ।
  6. ਆਪਣੀ ਸ਼ਕਤੀ ਮੁਤਾਬਿਕ ਦਾਨ ਦੇਣਾ।
  7. ਇੰਦ੍ਰੀਆਂ ਨੂੰ ਕਾਬੂ ਕਰਨਾ।
  8. ਪਰਮੇਸ਼ੁਰ ਦੀ ਪੂਜਾ ਤੇ ਸ਼ੁੱਭ ਕਰਮਾਂ ਦਾ ਆਚਰਣ ਕਰਨਾ।
  9. ਸ਼ਾਸਤ੍ਰ-ਵਿਧੀ ਦੁਆਰਾ ਪਰਮੇਸ਼ੁਰ ਦਾ ਨਾਮ ਜਪਣਾ ਤੇ ਉਸਦੇ ਗੁਣ ਗਾਉਣੇ।
  10. ਆਪਣੇ ਧਰਮ ਨੂੰ ਪਾਲਣ ਲਈ ਕਸ਼ਟ ਸਹਿਣਾ।
  11. ਸ਼ਰੀਰ, ਇੰਦ੍ਰੀਆਂ ਸਹਿਤ ਅੰਤਹਕਰਣ ਦੀ ਸਰਲਤਾ ਤੇ ਸਿੱਧਾਪਨ ਹੋਣਾ।
  12. ਆਪਣਾ ਬੁਰਾ ਕਰਨ ਵਾਲੇ ਪਰ ਭੀ ਕ੍ਰੋਧ ਨਾ ਕਰਨਾ।
  13. ਕਰਮਾਂ ਵਿੱਚ ਕਰਤਾਪਣ ਦੇ ਅਭਿਮਾਨ ਦਾ ਤਿਆਰ ਹੋਣਾ।
  14. ਅੰਤਹਕਰਣ ਵਿੱਚ ਉਪਰਾਮਤਾ ਹੋਣੀ ਯਾਨੀ ਚਿੱਤ ਵਿੱਚ ਚੰਚਲਤਾ ਦਾ  
ਅਭਾਵ ਹੋਣਾ।
  15. ਕਿਸੇ ਦੀ ਭੀ ਨਿੰਦਿਆ ਨਾ ਕਰਨਾ।
  16. ਸ਼ਾਂਤੀ ਯਾਨੀ ਅੰਤਹਕਰਣ ਦਾ ਸੰਕਲਪ ਰਹਿਤ ਹੋਣਾ।
  17. ਦੁਖੀ ਪ੍ਰਾਣੀਆਂ ਪਰ ਦਯਾ ਕਰਨਾ।
- 
1. ਵਿਵਹਾਰ ਵਿੱਚ ਦੂਜੇ ਨਾਲ ਠੱਗੀ, ਕਪਟ ਅਤੇ ਝੂਨ ਆਦਿ ਅੰਗੁਣਾਂ ਨੂੰ ਛੱਡੋ ਕੇ ਸ਼ੁੱਧ ਭਾਵਨਾ  
ਨਾਲ ਆਚਰਣ ਕਰਨਾ।

18. ਇੰਦੀਆਂ ਦਾ ਵਿਸ਼ਿਆਂ ਨਾਲ ਸੰਬੰਧ ਹੋਣ ਤੇ ਭੀ ਵਿਕਾਰ ਪੈਦਾ ਨਾ ਹੋਣਾ।
19. ਕੌਮਲਤਾ ਦਾ ਹੋਣਾ ਅਰਥਾਤ ਕਠੋਰ ਸੁਭਾਉ ਦਾ ਨਾ ਹੋਣਾ।
20. ਲੱਜਾਵੰਡ ਹੋਣਾ ਅਰਥਾਤ ਬੁਰੇ ਕਰਮਾਂ ਤੋਂ ਸ਼ਰਮ ਖਾਣੀ।
21. ਬਿਨਾਂ ਮਤਲਬ ਬਾਣੀ (ਜ਼ਬਾਨ), ਹੱਥ, ਪੈਰ ਆਦਿ ਦੀਆਂ ਵਿਅਰਥ ਚੇਸ਼ਟਾਵਾਂ ਦਾ ਅਭਾਵ ਕਰਨਾ।
22. ਤੇਜ਼-ਪ੍ਰਭਾਵ ਯਾਨੀ ਸਚਾਈ ਦਾ ਪ੍ਰਭਾਵੀ ਵਜ਼ਨ।
23. ਪਿਮਾਸ਼ੀਲ ਹੋਣਾ ਯਾਨੀ ਗਾਲੀ ਦਿੱਤੀ ਜਾਣ ਯਾ ਤਾਜ਼ਨਾ ਕੀਤੀ ਜਾਣ ਤੇ ਭੀ ਮਨ ਵਿੱਚ ਵਿਕਾਰ ਉਤਪੰਨ ਨਾ ਹੋਣਾ ਯਾਨੀ ਕ੍ਰੋਧ ਨਾ ਆਉਣਾ।
24. ਪੀਰਜ-ਕਠਨ ਤੋਂ ਕਠਨ ਕੰਮ ਵਿੱਚ ਭੀ ਨਾ ਘਬਰਾਉਣਾ।
25. ਬਾਹਰ-ਭੀਤਰ ਦੀ ਸ਼ੁੱਧੀ ਅਰਥਾਤ ਮਿੱਟੀ, ਜਲ ਆਦਿ ਨਾਲ ਬਾਹਰੋਂ ਸ਼ਰੀਰ ਦੀ ਸ਼ੁੱਧੀ ਅਤੇ ਇਸੀ ਪ੍ਰਕਾਰ ਕਪਟ ਤੇ ਰਾਗ-ਛੂਸ਼ ਆਦਿ ਕਾਲਖ ਦਾ ਅਭਾਵ ਹੋ ਕੇ, ਮਨ ਸ਼ੁੱਧੀ ਦੀ ਨਿਰਮਲਤਾ (ਸ਼ੁੱਧੀ) ਹੋਣੀ।
26. ਦੂਜੇ ਤੇ ਘਾਤ (ਹਮਲਾ) ਕਰਨ ਦੀ ਇੱਛਾ ਦਾ ਅਭਾਵ ਹੋਣਾ ਯਾਨੀ ਕਿਸੇ ਪ੍ਰਤੀ ਭੀ ਸ਼ੁੱਦੂ ਭਾਵਨਾ ਦਾ ਨਾ ਹੋਣਾ।
27. ਤਪ ਕਰਨਾ—ਤਿੰਨ ਤਰ੍ਹਾਂ ਦੇ ਤਪ ਹਨ ਕਾਇਕ, ਵਾਚਕ ਤੇ ਮਾਨਸਿਕ। ਜੋ ਬਚਨ ਕਿਸੇ ਪਾਣੀ ਦੇ ਅੰਤਹਕਰਣ ਵਿੱਚ ਦੁੱਖ ਉਤਪੰਨ ਕਰਨ ਵਾਲੇ ਨਹੀਂ ਤਥਾ ਸੱਤਜ, ਪ੍ਰਿਯ ਤੇ ਹਿਤਕਾਰਕ ਹਨ ਐਸੀ ਬਾਣੀ ਬੋਲਣੀ ‘ਬਾਣੀ’ ਸੰਬੰਧੀ ਤਪ ਹੈ। ਸੋਸ਼ਟ ਗੁਣਾਂ ਵਾਲੇ, ਗੁਰੂ ਤੇ ਗਿਆਨੀ ਪੁਰਸ਼ਾਂ ਦਾ ਪੂਜਨ, ਪਿੱਵੱਤ੍ਰਾ, ਸਰਲਤਾ, ਬ੍ਰਹਮਚਰਿਤ ਤੇ ਅਹਿਸਾ ‘ਸ਼ਰੀਰ’ ਸੰਬੰਧੀ ਤਪ ਹੈ। ਮਨ ਦਾ ਕਾਬੂ ਕਰਨਾ, ਦੂਜੇ ਨਾਲ ਵਿਵਹਾਰ ਵਿੱਚ ਛਲ-ਕਪਟ ਤੋਂ ਰਹਿਤ ਹੋਣਾ ਤੇ ਦੂਜੇ ਦਾ ਬੁਰਾ ਨਾ ਤੱਕਣਾ ‘ਮਨ’ ਸੰਬੰਧੀ ਤਪ ਹੈ।
28. ਆਪਣੇ ਵਿੱਚ ਪੂਜਾਜਤਾ ਦੇ ਅਭਿਮਾਨ ਦਾ ਅਭਾਵ ਹੋਣਾ। ਭਵਿੱਖ ਵਿੱਚ ਜਿਸਦੀ ਮੁਕਤੀ ਹੋਣੀ ਨਿਸਚਿਤ ਹੀ ਹੈ, ਉਸਦੇ ਇਹ ਉੱਪਰ ਕਹੇ ਦੇਵਤਿਆਂ ਵਾਲੇ ਲੱਛਣ ਹੁੰਦੇ ਹਨ। ਇਸਤੋਂ ਵਿਪਰੀਤ ਜੋ ਲੱਛਣ ਵਿਸ਼ੇ-ਆਸਕਰ ਜੀਵਾਂ ਦੇ ਹਨ ਉਹ ਦੰਡ, ਅਹੰਕਾਰ, ਮਾਨ, ਕੌਧ, ਕਠੋਰਪਣਾ ਤੇ ਅਗਿਆਨ ਆਦਿ ਆਸੂਰੀ-ਸੰਪਤੀ ਹੈ ਜੋ ਸਾਖਜਾਤ ਨਰਕ ਦਾ ਸਾਧਨ ਮੰਨੀ ਗਈ ਹੈ।

ਦੈਵੀ-ਸੰਪਤੀ ਯੁਕਤ ਕੀਤਾ ਹੋਇਆ ਇਸਤ੍ਰੀਆਂ ਅਤੇ ਪੁਰਸ਼ਾਂ ਦਾ ਆਪਸੀ ਪ੍ਰੇਮ ਵਿਵਹਾਰ 'ਸੁੱਧ ਪ੍ਰੇਮ' ਹੈ ਕਿਉਂਕਿ ਇਸ ਅਵਸਥਾ ਅੰਦਰ ਮਲਿਨ ਵਾਸ਼ਨਾ ਚਿੱਤ ਵਿੱਚ ਨਹੀਂ ਹੁੰਦੀ। ਇਸ ਤੋਂ ਉਲਟ 'ਆਸੁਰੀ-ਸੰਪਤੀ' ਯੁਕਤ ਪਿਆਰ ਤਾਂ 'ਗੀਦਾ ਮੇਰਾ' ਹੈ ਜੋ ਮਲਿਨ ਵਾਸ਼ਨਵਾਂ ਨਾਲ ਪੂਰਨ ਹੈ। ਸੋ, ਦੈਵੀ ਗੁਣਾਂ ਦੇ ਯੁਕਤ ਹੋ ਕੇ, ਆਪਸ ਵਿਚ ਪ੍ਰੇਮ ਵਿਵਹਾਰ ਕਰੋ।

ਪਰਵਾਨਾ (ਪਤੰਗਾ) ਬਣਨ ਨੂੰ ਚਿੱਤ ਤਾਂ ਸਭ ਦਾ ਕਰਦਾ ਹੈ ਪਰ ਅੱਗ ਕੋਲੋਂ ਭਰ ਲਗਦਾ ਹੈ ਕਿ ਕਿਤੇ ਜਲ ਨਾ ਜਾਈਏ। ਕਦੇ ਪਤੰਗੇ ਨੂੰ ਭੀ ਇਹ ਸੁੱਝੀ ਹੈ ਕਿ ਮੈਂ ਉੱਥੇ ਸੜਾਂਗਾ ਯਾ ਬਚਾਂਗਾ? ਉਸ ਨੂੰ ਇਹ ਗਿਆਨ ਹੀ ਨਹੀਂ ਕਿਉਂਕਿ ਮਨ, ਬੁੱਧੀ ਵੱਲ ਸੱਤਾ ਤੋਂ ਰਹਿਤ ਹੈ। ਆਪਣੇ ਪ੍ਰੀਤਮ, ਦੀਪਕ ਨੂੰ ਦੇਖਿਆ ਤੇ ਲਿਪਿਆ। ਜਿਸ ਨੂੰ ਅੱਗਾ, ਪਿੱਛਾ ਸੁੱਝਦਾ ਹੈ, ਉਹ ਸਮੁੰਨਾ (ਅੱਗ) ਨਾਲ ਜੱਫੀ ਕਿਸ ਤਰ੍ਹਾਂ ਪਾਲ ਵੇਗਾ? ਆਪਣਾ-ਆਪ ਗਵਾ ਕੇ ਹੀ ਭਾਈ! ਪ੍ਰੀਤਮ ਮਿਲਦਾ ਹੈ। ਜੇ ਤਾਕਤ ਹੈ ਤਾਂ ਮਿਲ ਲਵੈ। ਆਪਣੇ ਨਾਸ਼ ਦਾ ਭੈ ਮੰਨਣ ਵਾਲੇ ਦੇਹ ਅਧਯਾਸੀਆਂ ਅਤੇ ਮਤਲਬ-ਪ੍ਰਸਤਾਂ ਲਈ ਪ੍ਰੀਤਮ ਦਾ ਗੇਟ ਬੰਦ ਹੈ।

### ਪ੍ਰਭੁ-ਪ੍ਰੇਮੀਆਂ ਦੀ ਤੜਪ

ਪ੍ਰੇਮ ਹੀ ਇੱਕ ਅਲੋਕਿਕ ਸਾਧਨ ਹੈ ਜੋ ਨਾਮ ਅਤੇ ਰੂਪ ਰਹਿਤ ਵਿਆਪਕ ਪ੍ਰਭੂ ਦਾ ਦਰਸ਼ਨ ਕਰਾਉਂਦਾ ਹੈ। ਪ੍ਰੇਮ ਨੇ ਹੀ ਗਿਆਨ ਦੂਰਾ ਅਨੰਦ ਸੂਰਪ ਪ੍ਰਭੂ ਨਾਲ ਅਭੇਦ ਕਰਨਾ ਹੈ। ਇਸ ਲਈ, ਪ੍ਰੇਮ ਨਾਲ ਨਿਸਚੇ ਹੀ ਪ੍ਰਾਪਤੀ ਹੁੰਦੀ ਹੈ—  
ਸਾਚ ਕਰੋਂ ਸੁਨ ਲੋਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਯੋ।

(ਬ: ਨਾ: ਅ.)

ਜਿਸਦੇ ਮਨ ਵਿੱਚ ਪ੍ਰੀਤਮ ਦੇ ਮਿਲਣ ਦੀ ਵਿਆਕੁਲਤਾ ਅਤੇ ਤੜਪ ਹੀ ਨਹੀਂ, ਉਹ ਭੀ ਕਦੇ ਪ੍ਰੇਮੀ ਕਹਾ ਸਕਦਾ ਹੈ? ਜਗ ਦੇਖੋ ਤਾਂ ਸਹੀ! ਸੱਚੇ ਪ੍ਰੇਮੀਆਂ ਦੇ ਆਪਣੇ ਪ੍ਰੀਤਮ ਨੂੰ ਮਿਲਣ ਖਾਤਰ, ਕਿਸ ਤਰ੍ਹਾਂ ਦੇ ਤਰਲੇ ਹਨ ਅਤੇ ਮਿਲਾਉਣ ਵਾਲਿਆਂ ਨੂੰ ਕਿਸ ਤਰ੍ਹਾਂ ਦੀ ਭੇਟਾ ਦਿੱਤੀ ਜਾ ਰਹੀ ਹੈ—

ਹਉ ਨਿਰਖਤ ਫਿਰਉ ਸਭਿ ਦੇਸ਼ ਦਿਸੰਤਰ  
ਮੈ ਪ੍ਰਭ ਦੇਖਨ ਕੋ ਬਹੁਤੁ ਮਨ ਚਈਆ॥  
ਮਨੁ ਤਨੁ ਕਾਟਿ ਦੇਉ ਗੁਰ ਆਗੈ

ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ॥  
 ਕੋਈ ਆਣਿ ਸਦੇਸ਼ਾ ਦੇਇ ਪ੍ਰਭ ਕੇਰਾ  
 ਰਿਦ ਅੰਤਰਿ ਮਨਿ ਤਨਿ ਮੀਠ ਲਗਈਆ॥  
 ਮਸਤਕੁ ਕਾਟਿ ਦੇਉ ਚਰਣਾ ਤਲ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ॥

(ਅੰਗ ੮੩੬)

ਹਰਿ ਦਰਸਨ ਕਉ ਮੇਰਾ ਮਨੁ ਬਹੁ ਤਪਤੈ ਜਿਉ ਤ੍ਰਿਖਾਵੰਤੁ ਬਿਨੁ ਨੀਰ॥  
 ਮੇਰੈ ਮਨਿ ਪ੍ਰੇਮੁ ਲਗੋ ਹਰਿ ਤੀਰ॥  
 ਹਮਰੀ ਬੇਦਨ ਹਰਿ ਪ੍ਰਭੁ ਜਾਨੈ ਮੇਰੇ ਮਨ ਅੰਤਰ ਕੀ ਪੀਰ॥ ਰਹਾਉ॥  
 ਮੇਰੇ ਹਰਿ ਪ੍ਰੀਤਮ ਕੀ ਕੋਈ ਬਾਤ ਸੁਨਾਵੈ ਸੋ ਭਾਈ ਸੋ ਮੇਰਾ ਬੀਰ॥  
 ਮਿਲੁ ਮਿਲੁ ਸਥੀ ਗੁਣ ਕਹੁ ਮੇਰੇ ਪ੍ਰਭੁ ਕੇ ਲੇ ਸਤਿਗੁਰ ਕੀ ਮਾਤਿ ਪੀਰ॥  
 ਜਨ ਨਾਨਕ ਕੀ ਹਰਿ ਆਸ ਪੁਜਾਵਹੁ ਹਰਿ ਦਰਸਨਿ ਸਾਂਤਿ ਸਰੀਰ॥

(ਅੰਗ ੮੩੧-੮੨)

ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ॥  
 ਸੀਸੁ ਵਚੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ॥

(ਅੰਗ ੫੫੮)

ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ॥  
 ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਬੋਜੰਤੀਆ॥  
 ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਗੀ ਦਰਸਨੁ ਦੀਜੈ॥  
 ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ॥  
 ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਕ ਜਿਵੈ ਤਿਸੰਤੀਆ॥

(ਅੰਗ ੨੦੩)

ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ  
 ਹਉ ਤਿਸੁ ਪਹਿ ਆਪੁ ਵੇਚਾਈ॥ ਦਰਸਨੁ ਹਰਿ ਦੇਖਣ ਕੈ ਤਾਈ॥  
 ਕਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ॥

(ਅੰਗ ੨੫੭)

ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ॥

ਘਰਿਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ (ਅੰਗ ੨੬੪)  
 ਬਿਨੁ ਨਾਵੈ ਮਰਿ ਜਾਈਐ ਮੇਰੇ ਠਾਕੁਰ ਜਿਉ ਅਮਲੀ ਅਮਲਿ ਲੁਭਾਨਾ ॥  
 ਜਿਨ ਮਨਿ ਪ੍ਰੀਤਿ ਲਗੀ ਹਰਿ ਕੋਰੀ ਤਿਨ ਧੁਰਿ ਭਾਗ ਪੁਰਾਨਾ ॥

(ਅੰਗ ੬੯੭)

ਪੰਥੁ ਨਿਹਾਰੈ ਕਾਮਨੀ ਛੇਚਨ ਭਰੀ ਲੇ ਉਸਾਸਾ ॥  
 ਉਰ ਨ ਭੀਜੈ ਪਗੁ ਨਾ ਖਿਸੈ ਹਰਿ ਦਰਸਨ ਕੀ ਆਸਾ ॥  
 ਉਡਹੁ ਨ ਕਾਗਾ ਕਾਰੇ ॥

(ਅੰਗ ੩੩੨-੩੮)

ਬੇਗਿ ਮਿਲੀਜੈ ਅਪੁਨੇ ਰਾਮ ਪਿਆਰੇ ॥  
 ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥  
 ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥

(ਅੰਗ ੨੯੪)

ਪਿਰਹਿ ਬਿਹੁਨ ਕਤਹਿ ਸੁਖੁ ਪਾਏ ॥

(ਅੰਗ ੩੨੨)

ਲਾਗੀ ਹੋਇ ਸੁ ਜਾਨੈ ਪੀਰਾ ॥ ਰਾਮ ਭਗਤਿ ਅਨੀਆਲੇ ਤੀਰ ॥  
 ਪ੍ਰੀਤਿ ਪ੍ਰੇਮ ਤਨੁ ਖਚਿ ਰਹਿਆ ਬੀਚੁ ਨ ਰਾਈ ਹੋਤ ॥

(ਅੰਗ ੧੩੬੩)

ਚਰਨ ਕਮਲ ਮਨੁ ਬੇਧਿਓ ਬੂਝਨੁ ਸੁਰਤਿ ਸੰਜੋਗ ॥  
 ਹਮਰੈ ਮਨਿ ਚਿਤਿ ਹਰਿ ਆਸ ਨਿਤ ਕਿਉ ਦੇਖਾ ਹਰਿ ਦਰਸੁ ਤੁਮਾਰਾ ॥

(ਅੰਗ ੧੩੬੫)

ਜਿਨਿ ਪ੍ਰੀਤਿ ਲਾਈ ਸੌ ਜਾਣਤਾ ਹਮਰੈ ਮਨਿ ਚਿਤਿ ਹਰਿ ਬਹੁਤੁ ਪਿਆਰਾ ॥

(ਅੰਗ ੧੬੨)

ਮੈ ਮੇਲਹੁ ਸੰਤ ਮੇਰਾ ਹਰਿ ਪ੍ਰਭੁ ਸਜਣ  
 ਮੈ ਮਨਿ ਤਨਿ ਭੁਖ ਲਗਾਈਆ ਜੀਉ ॥

(ਅੰਗ ੧੭੪)

ਹਉ ਰਹਿ ਨ ਸਕਉ ਬਿਨੁ ਦੇਖੈ ਮੇਰੇ ਪ੍ਰੀਤਮ  
 ਮੈ ਅੰਤਰਿ ਬਿਹੁ ਰਹਿ ਲਾਈਆ ਜੀਉ ॥

(ਅੰਗ ੧੭੪)

ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ~ਾਰੇ ਲੇਖੇ ॥

(ਅੰਗ ੧੬੮)

ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥

(ਅੰਗ ੬੯੮)

ਪ੍ਰੀਤਮ ਦੇ ਮਿਲਣ ਲਈ ਇਹ ਹਾਲਤ ਵਿਜੋਗੀ ਦੀ ਹੋ ਰਹੀ ਹੈ। ਆਤਮ-ਦਰਸ਼ਨ ਲਈ ਰਾਤ ਦਿਨ ਇਉਂ ਤੜਪਦਾ ਹੈ ਜਿਉਂ ਪਤੀਬਤਾ ਇਸਤ੍ਰੀ, ਪਰਦੇਸ ਗਏ ਪਤੀ ਨੂੰ ਮਿਲਣ ਲਈ ਤੜਪਦੀ ਤੇ ਠੰਢੇ-ਠੰਢੇ ਸਾਹ ਭਰਦੀ ਹੈ। ਚਿੱਤ ਵਿੱਚੋਂ ਸਭ ਕਾਮਨਾਵਾਂ ਢੂਰ ਹੋ ਕੇ, ਇੱਕ ਆਤਮ-ਦਰਸ਼ਨ ਦੀ ਇੱਛਾ ਨਾਲ ਚਿੱਤ ਭਰਪੁਰ ਹੋ ਚੁੱਕਾ ਹੈ, ਜਿਉਂ ਤਲਾਬ ਬਾਰਸ ਨਾਲ ਲਬਾ-ਲਬ ਭਰ ਜਾਂਦਾ ਹੈ। ਪ੍ਰੇਮ ਅਗਨੀ ਨਾ ਜ਼ਿਆਦਾ ਬਲਦੀ ਹੀ ਹੈ ਯਾਨੀ ਅਜਿਹਾ ਨਹੀਂ ਜੋ ਭਾਂਬੜ ਮੱਚ ਕੇ ਬੁਝ ਜਾਵੇ ਅਤੇ ਨਾ ਹੀ ਧੁਖ ਕੇ ਬੁਝ ਜਾਣ ਵਾਲੀ ਹੈ, ਇਹ ਤਾਂ ਗੋਹਿਆਂ ਦੀ ਸੁਲੁਗਦੀ ਅੱਗ ਹੈ ਜੋ ਧੁਖਦੀ ਹੀ ਰਹਿੰਦੀ ਹੈ। ਇਸ ਪ੍ਰੇਮ ਰੂਪੀ ਅੱਗ ਦੇ ਲੱਗੇ ਬਿਨਾਂ, ਸੰਸਾਰ ਦੀਆਂ ਵਾਸ਼ਨਾਵਾਂ ਰੂਪੀ ਜੋ ਕੂੜਾ ਕਰਕਟ ਹੈ, ਕਦੇ ਜਲ ਹੀ ਨਹੀਂ ਸਕਦਾ। ਇਨ੍ਹਾਂ ਨੂੰ ਸਾੜ ਫੁਕ ਕੇ ਪ੍ਰੀਤਮ-ਮਿਲਾਪ ਦਾ ਰਾਹ ਸਾਡ ਕਰਨ ਵਾਲੀ ਇੱਕ ਇਹੀ ਅਨੋਖੀ ਅੱਗ ਹੈ। ‘ਮੋਹ’ ਕੱਖਾਂ ਦੀ ਅੱਗ ਹੈ ਜੋ ਇੱਕ ਦਮ ਭਾਂਬੜ ਮਚਾ ਕੇ ਖਤਮ ਹੋ ਜਾਣ ਵਾਲੀ ਹੈ, ਇਹ ਮਤਲਬ-ਪੁਸਤਾਂ ਦੇ ਦਿਲਾਂ ਵਿੱਚ ਹੁੰਦੀ ਹੈ ਤੇ ਪ੍ਰੇਮ-ਅਗਨੀ ਨਿਸ਼ਕਾਮ ਪੁਰਸ਼ਾਂ ਦੇ ਦਿਲਾਂ ਵਿੱਚ।

ਛੇਤੀ ਤਿਆਰ ਹੋ, ਹੱਥ ਵਿੱਚ ਫੁੱਲ ਲੈਕੇ ਗੁਰੂਦੇਵ ਦੇ ਦਰਸ਼ਨਾਂ ਨੂੰ ਤੁਰ ਪਿਆ। ਜਾਕੇ ਅਤੀ ਨਿਮੁਤਾ ਅਤੇ ਪ੍ਰੇਮ ਵਿੱਚ ਭਿੰਜੇ ਹੋਏ ਦਿਲ ਵਾਲੇ ਨੇ ਅਮੇਲਕ ਰਤਨ, ਜੋ ਗਿਆਨ ਹੈ, ਦੀ ਕੀਮਤ ਅਦਾ ਕਰਨ ਖਾਤਰ ਸ਼ਰੀਰ ਦੇ ਸ਼ੈਮਣੀ ਅੱਗ ਯਾਨੀ ਮਸਤਕ ਨੂੰ ਗੁਰੂਦੇਵ ਦੇ ਪਵਿੱਤ੍ਰ ਚਰਨ ਕਮਲਾਂ ਉੱਤੇ ਇਉਂ ਰੱਖ ਦਿੱਤਾ ਜਿਉਂ ਵਸਤੂ ਖ੍ਰੀਦਣ ਲਈ ਦੁਕਾਨਦਾਰ ਅੱਗੇ ਪੈਸੇ ਰੱਖ ਦੇਈਦੇ ਹਨ। ਸ਼ੁੱਭ ਆਸ਼ੀਰਵਾਦ ਪਾ ਕੇ, ਸ਼ਾਂਤੀ ਪੂਰਬਕ ਸਤਿਗੁਰਾਂ ਦੇ ਸਨਮੁੱਖ ਬੈਠ ਗਿਆ। ਧੰਨ! ਪ੍ਰੇਮ ਫੁਲਵਾਡੀ ਦੇ ਖਿੜੇ ਹੋਏ ਫੁੱਲ, ਆਪਣੀ ਮਹਿਕ ਦਿੱਤੇ ਬਿਨਾਂ ਕਦੂਬਦੇ ਹਨ?

ਵਿਜੋਗੀ—ਗੁਰੂਦੇਵ! ਉਸ ਦਿਨ ਆਪ ਜੀ ਨੇ ਇਹ ਕਿਹਾ ਸੀ ਕਿ ‘ਆਤਮ-ਗਿਆਨ’ ਸਭ ਦੁੱਖਾਂ ਨੂੰ ਦੂਰ ਕਰ ਦਿੰਦਾ ਹੈ, ਇਹ ਸੁਣੀ ਹੋਈ ਬਾਤ, ਮੈਨੂੰ ਇਉਂ ਬੰਚੈਨ ਕਰ ਰਹੀ ਹੈ ਜਿਉਂ ਸੂਅਤੀ ਬੂਦ ਦੀ ਚਾਹ, ਚਾਂਡੀਕ ਨੂੰ। ਇਹ ਪਤਾ ਤਾਂ ਮੈਨੂੰ ਲੱਗ ਚੁੱਕਿਆ ਹੈ ਕਿ ‘ਆਤਮਾ’ ਸ਼ਰੀਰ ਦੇ ਅੰਦਰ ਹੀ ਹੈ ਪ੍ਰੇਮ ਮੈਂ ਉਸ ਨੂੰ ਪ੍ਰਤੱਖ ਦੇਖਣਾ ਚਾਹੁੰਦਾ ਹਾਂ। ਚਿੱਤ ਵਿੱਚ ਬੜਾ ਚਾਉ ਹੈ ਕਿ ਛੇਤੀ ਦੇਖਾਂ ਅਤੇ ਸਦਾ ਲਈ ਸੁਖੀ ਹੋ ਜਾਵਾਂ। ਪ੍ਰੇਮ ਉਸ ਦਿਨ ਦਾ ਕਿਹਾ ਹੋਇਆ

ਆਪਜੀ ਦਾ ਇਹ ਬਚਨ ਕਿ—‘ਆਤਮ-ਜੋਤੀ ਅੱਖਾਂ ਆਦਿ ਕਿਸੇ ਇੰਦ੍ਰੀਆਂ ਦੂਰਾ ਦਿਖਾਈ ਨਹੀਂ ਦਿੰਦੀ’ ਚਿੱਤ ਦੇ ਉਤਸ਼ਾਹ ਨੂੰ ਤੋੜ ਦਿੰਦਾ ਹੈ। ਪ੍ਰਤੂ ਜਦੋਂ ਆਪਜੀ ਦੀ ਸਮਰੱਥਾ ਵੱਲ ਦੇਖਦਾ ਹੈ ਤਾਂ ਡਿੱਗਦਾ ਹੋਇਆ ਚਿੱਤ ਤਾਕਤ ਫੜ ਜਾਂਦਾ ਹੈ ਅਤੇ ਬੇਨਤੀ ਕਰਨ ਲਈ ਤਿਆਰ ਹੋ ਜਾਂਦਾ ਹੈ। ਸੋਚਦਾ ਹੈ ਕਿ ਸ਼ਾਇਦ ਅੱਖਾਂ ਤੋਂ ਬਿਨਾਂ, ਕਿਸੇ ਹੋਰੁ ਗਤੀ ਨਾਲ ਦੇਖਿਆ ਜਾਂਦਾ ਹੋਵੇਗਾ। ਹੋ ਦਿਵਜ-ਦ੍ਰਿਸ਼ਟੀ ਦੇ ਦਾਤਾ। ਮੇਰੀ ਇਸ ਵਿਆਕਲਤਾ ਨੂੰ ਢੂਰ ਕਰਨ ਦੀ ਕ੍ਰਿਪਾ ਕਰੋ।

**ਸਤਿਗੁਰੂ**—ਪਿਆਰੇ ਪੁੱਤ੍ਰ! ਤੇਰੇ ਸਾਰੇ ਹੀ ਸੰਸਾਰ ਇਉਂ ਛਿੰਨ-ਭਿੰਨ ਹੋ ਜਾਣਗੇ ਜਿਉਂ ਹਵਾ ਦੂਰਾ ਉਡਾਏ ਹੋਏ ਬੱਦਲ ਦਿਖਾਈ ਹੀ ਨਹੀਂ ਦਿੰਦੇ, ਇੱਕ ਨਿਰਮਲ ਅਕਾਸ਼ ਹੀ ਰਹਿ ਜਾਂਦਾ ਹੈ। ਪ੍ਰਤੂ ਇਹ ਤੱਤ੍ਰ-ਗਿਆਨ ਕੇਵਲ ਤੇਰੇ ਜੈਸੇ ਉੱਤਮ ਅਧਿਕਾਰੀ ਵਾਸਤੇ ਹੀ ਹੈ, ਮੱਧਮ ਤੇ ਕਨਿਸ਼ਟ ਅਧਿਕਾਰੀ ਲਈ ਨਹੀਂ। ਉਨ੍ਹਾਂ ਵਾਸਤੇ ਕਰਮ ਤੇ ਉਪਾਸਨਾ ਹਨ ਜੋ ਅੰਤਰਕਰਣ ਦੀ ਸ਼ੁੱਧੀ ਦੇ ਹੇਤੂ ਹਨ, ਵਸਤੂ ਪ੍ਰਾਪਤੀ ਲਈ ਨਹੀਂ। ਆਤਮ-ਪ੍ਰਾਪਤੀ ਤਾਂ ਗਿਆਨ ਨਾਲ ਹੀ ਹੁੰਦੀ ਹੈ। ਇਸ ਲਈ ਪਹਿਲਾਂ ਜਗਤ ਦਾ ਚਿੱਤ ਦੇਖ ਜੋ ਬ੍ਰਹਮ ਰੂਪੀ ਪਰਦੇ ਉੱਤੇ, ਮਨ ਰੂਪੀ ਮਸ਼ੀਨ ਦੂਰਾ ਇਹ ਫਿਲਮ ਕਿਸ ਤਰ੍ਹਾਂ ਹਰਕਤ ਕਰਦੀ ਹੈ। ਸਭ ਕੁੱਝ ਹੇਣ ਦੇ ਬਾਵਜੂਦ ਤੀ ਯਾਨੀ ਉਸ ਪਰਦੇ ਪਰ ਨਾਲਾ ਪ੍ਰਕਾਰ ਦੀਆਂ ਪ੍ਰਤੀਤੀਆਂ ਹੋਣ ਤੇ ਭੀ ਜਿਉਂ ਬਸਤ੍ਰ ਵਿਕਾਰੀ ਨਹੀਂ ਹੁੰਦਾ ਤਿਉਂ ਹੀ ਜਨਮ ਆਦਿ ਅਨੰਤ ਵਿਕਾਰਾਂ ਦੇ ਪ੍ਰਤੀਤ ਹੁੰਦੇ ਹੋਏ ਭੀ ‘ਆਤਮਾ’ ਨਿਰਵਿਕਾਰ ਰਹਿੰਦਾ ਹੈ। □

## 8

## ਨਿਰਵਿਕਾਰ ਆਤਮ ਪ੍ਰਕਰਣ

\* ਮੰਗਲਾਚਰਣ \*

ਹੋਇ ਪ੍ਰਕਾਸ਼ ਸੂਰਪ ਜੋ, ਭਾਸੇ ਜਿਉਂ ਅਪ੍ਰਕਾਸ਼।  
ਤੀਨ ਕਾਲ ਹੋਇ ਸਤਿ ਪਰ, ਉਲਟਾ ਦਿਖੇ ਬਿਨਾਸ॥ ੧ ॥

ਆਨੰਦ ਕਰ ਹੈ ਲਬਾਲਬ, ਤਦਪਿ ਵਿਆਕੁਲ ਘੋਰ।  
ਠੱਗੀ ਕਰਤ ਯਹ ਚਡੂਰ ਕੌ, ਬਾਜੀਗਰ ਯਾ ਚੋਰ॥ ੨ ॥

ਅਚਰਜ ਦੇਖੇਂ ਖੇਲ ਸਭ, ਖੇਲਨ ਵਾਲੇ ਨਾਹਿ।  
ਅਤਿ ਪਰਤੱਛ ਪਰ ਦਿਖੈ ਨਹ, ਯਹੀ ਹੇਡੂ ਤਿਸ ਮਾਹਿ॥ ੩ ॥

ਦਿਸ਼ ਹੋ ਨਾਨਾ ਭਾਸਯੋ, ਦਿਸ਼ਟਾ ਪ੍ਰਭੂ ਅਸੰਗ।  
ਨਹਿ ਸੰਕੋਚ ਪੁਣਾਸ ਪਰ, ਸਦਾ ਅਡੇਦ ਮਸ ਸੰਗ॥ ੪ ॥

**ਅਨੂਯ ਵਖਤੀਰੇਕ ਯੁਕਤੀ ਦ੍ਵਾਰਾ ਜਾਗ੍ਰਤ ਆਦਿ**

**ਅਵਸਥਾਂ ਅਸਤਿ ਤੇ ਆਤਮਾ ਸਤਿ ਦੀ ਸਿੱਧੀ**

ਵਿਵਹਾਰਕ—ਵਿਵਹਾਰ ਨਿਰਵਾਹ ਦੇ ਵਾਸਤੇ ਵਸਤੂ ਦੇ ਸਹਿਤ ਭਾਸਣਾ। ਉਤਪਤੀ, ਇਸਥਿਤੀ ਤੇ ਨਾਸ਼ ਆਦਿ ਜਿਨ੍ਹਾਂ ਚੀਜ਼ਾਂ ਦੇ ਪ੍ਰਤੱਖ ਦਿਸਦੇ ਹਨ ਅਤੇ ਸਭ ਵਸਤੂਆਂ ਇੰਦੀਆਂ ਦ੍ਵਾਰਾ ਗ੍ਰਹਿਣ ਕੀਤੀਆਂ ਜਾਂਦੀਆਂ ਹਨ। ਇਸ ਤਰ੍ਹਾਂ ਵਸਤੂ ਅਤੇ ਉਸਦੀ ਉਪਲੋਬਧੀ (ਪ੍ਰਾਪਤੀ) ਇਨ੍ਹਾਂ ਦੇਹਾਂ ਦੇ ਸਹਿਤ ਜੋ ਵੈਡ ਹੈ, ਉਸ ਅਵਸਥਾ ਨੂੰ 'ਜਾਗ੍ਰਤ' ਕਹਿੰਦੇ ਹਨ।

ਵਸਤੂ ਕੋਈ ਭੀ ਨਾ ਹੋਵੇ ਤੇ ਪ੍ਰਾਪਤ ਜਿਹੀ ਹੁੰਦੀ ਦਿਖੇ ਯਾਨੀ ਦਿਖਾਈ ਪ੍ਰਤੱਖ ਰੂਪ ਹੀ ਦੇਵੇ। ਵਸਤੂ ਦੇ ਨਾ ਹੁੰਦਿਆਂ ਭੀ ਜੋ ਵੈਡ ਰੂਪ ਵਿੱਚ ਮਾਲੂਮ ਦੇਵੇ, ਉਸ ਅਵਸਥਾ ਨੂੰ 'ਸੁਪਨ' ਕਹਿੰਦੇ ਹਨ।

ਜੋ ਵਸਤੂ ਅਤੇ ਉਸਦੀ ਪ੍ਰਾਪਤੀ, ਇਨ੍ਹਾਂ ਦੋਹਾਂ ਤੋਂ ਰਹਿਤ ਹੋਵੇ ਅਰਥਾਤ ਜਿਸ ਅਵਸਥਾ ਵਿੱਚ, ਨਾ ਗ੍ਰਹਿਣ ਕਰਨ ਯੋਗ ਕੋਈ ਵਸਤੂ ਹੋਵੇ ਤੇ ਨਾ ਗ੍ਰਹਿਣ ਕੀ ਕੀਤੀ ਜਾਂਦੀ ਹੋਵੇ, ਉਸ ਅਵਸਥਾ ਨੂੰ 'ਸੁਖਪਤੀ' (ਗੁੜੀ ਨਿੰਦਾ) ਕਹਿੰਦੇ ਹਨ। ਇਨ੍ਹਾਂ ਤਿੰਨਾਂ ਅਵਸਥਾਵਾਂ ਨੂੰ ਸ਼ਾਸਤ੍ਰਾਂ ਵਿੱਚ ਲੌਕਿਕ, ਸ਼੍ਰੋਯ ਲੌਕਿਕ ਤੇ ਲੋਕੋਤ੍ਰ ਨਾਮ ਦ੍ਵਾਰਾ ਭੀ ਕਥਨ ਕੀਤਾ ਗਿਆ ਹੈ। ਜੋ ਕੁੱਝ ਜਿਸ ਸ਼ਕਲ ਵਿੱਚ ਭੀ ਦੈਤ ਹੈ, ਉਹ ਸਾਰੀ ਇਨ੍ਹਾਂ ਤਿੰਨਾਂ ਅਵਸਥਾਂ ਵਿੱਚ ਸਮਾਪਤ ਹੈ, ਬੱਸ! ਇਤਨਾ ਹੀ ਸੰਸਾਰ ਹੈ। 'ਆਤਮਾ' ਇਸ ਤੋਂ ਵੱਖਰਾ 'ਚੌਬਾ ਪਦ' ਹੈ, ਜਿਸ ਨੂੰ 'ਤੁਰੀਯ' ਪਦ ਜਾਂ ਅਵਸਥਾ ਨਾਮ ਨਾਲ ਵੀ ਕਥਨ ਕੀਤਾ ਜਾਂਦਾ ਹੈ।

'ਤੁਰੀਯ'-ਾਤਮਾ' ਜਿਸ ਵਿੱਚ ਇਹ ਤਿੰਨੇ ਅਵਸਥਾਂ, ਅੰਧੇਰਾ ਵਿੱਚ ਪਈ ਰੱਸੀ ਵਿੱਚ ਸੱਪ ਦੇ ਵਾਂਗੀਂ ਭਾਸਣ ਵਾਲੀਆਂ ਅਨਿੱਤ ਹਨ। 'ਆਤਮਾ' ਇਨ੍ਹਾਂ ਤਿੰਹਾਂ ਵਿੱਚ ਇੱਕ-ਰਸ ਪੂਰਨ ਹੈ ਪ੍ਰੰਤੂ ਇਹ ਵਿਭਚਾਰੀ ਹਨ ਅਰਥਾਤ ਸਦਾ 'ਆਤਮਾ' ਵਿੱਚ ਰਹਿਣ ਵਾਲੀਆਂ ਨਹੀਂ ਹਨ ਅਤੇ ਇਨ੍ਹਾਂ ਦਾ ਆਪਸ ਵਿੱਚ ਭੀ ਵਿਰੋਧ ਹੈ। ਇੱਕ ਸਮੇਂ ਇੱਕ ਹੀ ਰਹਿੰਦੀ ਹੈ, ਇਕੱਠੀਆਂ ਨਹੀਂ ਰਹਿੰਦੀਆਂ ਅਤੇ ਨਾ ਹੀ 'ਆਤਮਾ' ਨਾਲ ਸੰਬੰਧ ਰੱਖਦੀਆਂ ਹਨ ਕਿਉਂਕਿ ਜਦ ਜਾਗ੍ਰਤ ਅਵਸਥਾ ਹੁੰਦੀ ਹੈ, ਉਸ ਵਕਤ ਸੁਪਨ ਤੇ ਸੁਖਪਤੀ ਦਾ ਅਭਾਵ ਹੁੰਦਾ ਹੈ ਪ੍ਰੰਤੂ

ਆਤਮਾ ਦੇ ਆਸਰੇ ਜਾਗਿਤ ਭਾਸਦੀ ਹੈ। ਇਸ ਲਈ 'ਆਤਮਾ' ਸੱਤਜ ਬਿਰਾਜਮਾਨ ਹੈ, ਜਾਗਿਤ ਦਾ ਸਾਖੀ ਅਤੇ ਦ੍ਰਿਸ਼ਟਾ ਹੈ ਯਾਨੀ ਜਾਗਿਤ ਅਵਸਥਾ ਦੇ ਸਭ ਵਿਵਹਾਰਾਂ ਨੂੰ ਜਾਣਦਾ ਹੈ। ਜਦੋਂ ਸੁਪਨ ਅਵਸਥਾ ਹੁੰਦੀ ਹੈ, ਉਸ ਵੇਲੇ ਜਾਗਿਤ ਤੇ ਸੁਖਪਤੀ ਨਹੀਂ ਅਟਕ ਸਕਦੀਆਂ-ਸੁਪਨ ਅਵਸਥਾ ਹੀ ਕਾਇਮ ਰਹਿੰਦੀ ਹੈ ਤੇ ਸਾਖੀ, ਦ੍ਰਿਸ਼ਟਾ ਯਾਨੀ 'ਆਤਮਾ' ਸੁਪਨ ਦੇ ਸਭ ਵਿਵਹਾਰਾਂ ਨੂੰ ਦੇਖਦਾ ਹੋਇਆ ਮੌਜੂਦ ਰਹਿੰਦਾ ਹੈ। ਸੁਖਪਤੀ ਅਵਸਥਾ ਵੇਲੇ, ਸੁਪਨ ਤੇ ਜਾਗਿਤ ਦੇਣੋਂ ਹੀ ਗੁੰਮ ਹੋ ਜਾਂਦੀਆਂ ਹਨ ਅਤੇ ਸੂਯੰ-ਪ੍ਰਕਾਸ਼ 'ਆਤਮਾ' ਉਸ ਵੇਲੇ ਭੀ ਸਾਖੀ ਅਤੇ ਦ੍ਰਿਸ਼ਟਾ ਰੂਪ ਵਿੱਚ ਬਿਰਾਜਮਾਨ ਰਹਿੰਦਾ ਹੈ-

ਦ੍ਰਿਸ਼ਟਾ ਦੀ ਦ੍ਰਿਸ਼ਟੀ ਦਾ ਕਦੇ ਭੀ ਲੋਪ ਨਹੀਂ ਹੁੰਦਾ।

(ਖਿਰ: ਉ: ੪।੩।੨੩।)

'ਜਾਗਿਤ' ਵਿੱਚ ਸੁਪਨ ਅਤੇ ਸੁਖਪਤੀ ਨਹੀਂ, 'ਸੁਪਨ' ਵਿੱਚ ਜਾਗਿਤ ਅਤੇ 'ਸੁਖਪਤੀ' ਨਹੀਂ ਅਤੇ 'ਸੁਖਪਤੀ' ਵਿੱਚ ਜਾਗਿਤ ਅਤੇ ਸੁਪਨ ਨਹੀਂ ਹਨ। ਜੇ ਇਹ ਅਵਸਥਾ ਸਤਿ ਹੁੰਦੀਆਂ ਤਾਂ ਸਦਾ ਹੀ ਕਾਇਮ ਰਹਿੰਦੀਆਂ, ਜਿਉਂ 'ਆਤਮਾ' ਸਤਿ ਹੋਣ ਦੇ ਕਾਰਨ ਹੀ ਤਿੰਨਾਂ ਅਵਸਥਾਂ ਵਿੱਚ ਮੌਜੂਦ ਰਹਿੰਦਾ ਹੈ। ਜੇ ਇਹ ਭੀ ਆਸੱਤਜ ਹੁੰਦਾ ਤਾਂ ਇਨ੍ਹਾਂ ਵਾਂਗੂੰ ਹੀ ਕਦੇ ਹੁੰਦਾ ਤੇ ਕਦੇ ਨਾ ਹੁੰਦਾ। ਜੇ ਵਸਤੂ ਕਦੇ ਹੋਵੇ ਤੇ ਕਦੇ ਨਾ ਹੋਵੇ, ਉਹ ਨਿਸਚੇ ਹੀ ਝੂਠੀ ਹੁੰਦੀ ਹੈ ਤੇ ਸਦਾ ਇੱਕ-ਰਸ ਰਹਿਣ ਵਾਲੀ ਵਸਤੂ ਸੱਚੀ ਹੁੰਦੀ ਹੈ। ਇਸ ਸਤਿ 'ਆਤਮਾ' ਵਿੱਚ ਭਰਮ ਰੂਪੀ ਅਗਿਆਨ ਦੇ ਕਾਰਨ, ਇਹ ਤਿੰਨੇ ਅਵਸਥਾਂ ਯਾਨੀ ਸੰਸਾਰ ਦੀ ਉਤਪਤੀ ਅਤੇ ਨਾਸ਼ ਇਉਂ ਭਾਸਦਾ ਹੈ ਜਿਉਂ ਸਮੁੰਦਰ ਵਿੱਚ ਅਨੰਤ ਛੋਟੇ ਵੱਡੇ ਤਰੰਗ ਉਤਪਨ ਤੇ ਨਾਸ਼ ਹੁੰਦੇ ਦਿਖਾਈ ਦਿੰਦੇ ਹਨ। ਜਿਉਂ ਅਕਾਸ਼ ਵਿੱਚ ਨੀਲਾਪਨ ਐਵੇਂ ਭਰਮ ਦੇ ਕਾਰਨ ਪ੍ਰਤੀਤ ਦਿੰਦਾ ਹੈ। ਜਿਉਂ ਭਰਮ ਦੇ ਕਾਰਨ ਸਿੱਧੀ ਵਿੱਚ ਚਾਂਦੀ ਭਾਸਦੀ ਹੈ। ਜਿਉਂ ਮ੍ਰਿਗ ਤਿਸ਼ਨਾ ਦਾ ਜਲ ਦੇਖਣ ਮਾਤ੍ਰ ਹੀ ਹੈ, ਵਾਸਤਵ ਵਿੱਚ ਨਹੀਂ। ਜਿਉਂ ਸੁਪਨੇ ਵਿੱਚ ਅਣਹੋਏ ਪਦਾਰਥ ਦਿਖਾਈ ਦੇਣ ਲੱਗ ਜਾਂਦੇ ਹਨ, ਤਿਉਂ ਹੀ ਇਹ ਭਰਮ ਦੇ ਕਾਰਨ ਜਗਤ ਭਾਸਦਾ ਹੈ।

### ਜਾਗਿਤ ਤੇ ਸੁਪਨ ਦੀ ਸਮਾਨਤਾ

ਜਿਉਂ ਸੁਪਨਾ ਅਤੁ ਪੇਖਨਾ ਐਸੇ ਜਗ ਕਉ ਜਾਣਿ॥      (ਅੰਗ ੧੪੨)

ਸਮ ਸੁਪਨੈ ਕੈ ਇਹੁ ਜਗੁ ਜਾਨੁ ॥ ਬਿਨਸੈ ਛਿਨ ਮੈ ਸਾਚੀ ਮਾਨੁ ॥

(ਅੰਗ ੧੧੯੨)

ਇਹੁ ਜਗੁ ਪੂਏ ਕਾ ਪਹਾਰਾ ॥ ਤੈ ਸਾਚਾ ਮਾਨਿਆ ਕਿਰ ਬਿਚਾਰਿ ॥

(ਅੰਗ ੧੧੯੩-੮੭)

ਨਾਨਕ ਕਰਤ ਜਗਤ ਸਭ ਮਿਥਿਆ ਜਿਉ ਸੁਪਨਾ ਰੈਨਾਈ ॥

(ਅੰਗ ੧੨੩੧)

ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥

ਕਹਿ ਨਾਨਕ ਬਿਚੁ ਨਾ ਰਹੈ ਜਿਉ ਬਾਲੂ ਕੀ ਭੀਤ ॥ (ਅੰਗ ੧੪੨੯)

ਰੇ ਨਰ ਇਹ ਸਾਚੀ ਜੀਅ ਧਾਰਿ ॥

ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਨ ਬਾਰ ॥

(ਅੰਗ ੬੩੩)

ਇਸ ਵਿੱਚ ਸੰਦੇਹ ਨਹੀਂ ਕਿ ਜਾਗ੍ਰਤ, ਸੁਪਨ ਨਾਲੋਂ ਕਿੱਚਤ ਭੀ ਬਿਲੱਛਣ  
ਨਹੀਂ-ਸੁਪਨ ਹੀ ਹੈ ਕਿਉਂਕਿ ਸੁਪਨ ਭੀ ਸੁਪਨ ਕਾਲ ਵਿੱਚ ਸੁਪਨ ਅਵਸਥਾ  
ਨਹੀਂ ਹੁੰਦੀ ਕਿੰਤੁ ਉਨ੍ਹਾਂ ਸ਼ਰੀਰਾਂ ਵਾਸਤੇ ਜੋ ਸੁਪਨ ਵਿੱਚ ਵਿਵਹਾਰ ਕਰਦੇ ਹਨ  
ਜਾਗ੍ਰਤ ਹੀ ਹੋਇਆ ਕਰਦੀ ਹੈ। ਸੁਪਨ ਵਿੱਚ ਉਹ ਸ਼ਰੀਰ ਮਿਲਦੇ-ਵਿੱਛੜਦੇ,  
ਖਾਂਦੇ-ਪੀਂਦੇ, ਆਉਂਦੇ ਤੇ ਜਾਂਦੇ ਆਦਿ ਜਿਤਨਾ ਭੀ ਵਿਵਹਾਰ ਕਰਦੇ ਹਨ ਉਹ  
ਜਾਗ੍ਰਤ ਜੈਸਾ ਹੀ ਹੁੰਦਾ ਹੈ। ‘ਸੁਪਨ’ ਸ਼ਬਦ, ਉਸ ਅਵਸਥਾ ਦੇ ਲੋਪ ਹੋਣ ਪਰ ਹੀ  
ਆਉਂਦਾ ਹੈ, ਉਸ ਅਵਸਥਾ ਦੇ ਵਰਤਮਾਨ ਵਿੱਚ ਨਹੀਂ। ਬੋਲ੍ਹਕ ਸੁਪਨ ਦੇ  
ਪਦਾਰਥ ਅੰਦਰ ਹਨ ਅਤੇ ਜਿਤਨਾ ਦੇਸ਼-ਕਾਲ ਪਦਾਰਥਾਂ ਲਈ ਚਾਹੀਏ ਉਤਨਾ  
ਉਥੋਂ ਹੈ ਨਹੀਂ ਯਾਨੀ ਅਸਥਾਨ ਦੀ ਘਾਟ ਹੋਣ ਦੇ ਕਾਰਨ, ‘ਸੁਪਨ ਦਿਸ਼ਟ  
ਪਦਾਰਥਾਂ’ ਦਾ ‘ਜਾਗ੍ਰਤ ਦਿਸ਼ਟ ਪਦਾਰਥਾਂ’ ਨਾਲੋਂ ਭੇਦ ਹੈ ਕਿੰਤੁ ਦਿਸ਼ਟਾਪਣਾ  
ਅਤੇ ਮਿਥਜਾਪਣਾ ਦੇਹਾਂ ਵਿੱਚ ਇੱਕੋ ਜਿਹਾ ਹੀ ਹੈ-ਕੁੱਝ ਭੀ ਭੇਦ ਨਹੀਂ।

ਸੁਪਨ ਪਦਾਰਥਾਂ ਦੇ ਮਿਥਜਾਪਣੇ ਵਿੱਚ, ਪ੍ਰਮਾਣ—

‘ਸ੍ਰਤੀ ਵਿੱਚ ਭੀ ਸੁਪਨ ਦਿਸ਼ਟ ਪਦਾਰਥ ਆਦਿ ਦਾ ਅਭਾਵ ਯੁਕਤੀ  
ਪੂਰਬਕ ਸੁਣਿਆ ਗਿਆ ਹੈ। ਇਸ ਲਈ ਸਿੱਧ ਹੋਏ ਮਿਥਜਾਪਣੇ ਨੂੰ ਹੀ ਸੁਪਨ  
ਵਿੱਚ ਬ੍ਰਹਮਵੇਤਾ ਸਪਸ਼ਟ ਆਖਦੇ ਹਨ।’ (ਅ: ਉ: ਵੈ: ਕਾ: ੩)

‘ਇਸੀ ਕਾਰਨ ਜਾਗ੍ਰਤ ਅਵਸਥਾ ਵਿੱਚ ਭੀ ਪਦਾਰਥਾਂ ਦਾ ਮਿਥਜਾਪਨਾ ਹੈ

ਕਿਉਂਕਿ ਜਿਸ ਪ੍ਰਕਾਰ ਉਹ ਸੁਪਨ ਅਵਸਥਾ ਵਿੱਚ ਮਿਥਜਾ ਹੁੰਦੇ ਹਨ, ਉਸੀ ਪ੍ਰਕਾਰ ਜਾਗ੍ਰਤ ਵਿੱਚ ਭੀ ਮਿਥਜਾ ਹੀ ਹੁੰਦੇ ਹਨ। ਕੇਵਲ ਸ਼ਰੀਰ ਦੇ ਅੰਦਰ ਇਸਥਿਤ ਹੋਣ ਅਤੇ ਅਸਥਾਨ ਦੇ ਸੰਕਾਚਿਤ ਹੋਣ ਕਰਕੇ ਹੀ ਸੁਪਨ ਅਤੇ ਦ੍ਰਿਸ਼ਟ ਪਦਾਰਥਾਂ ਦਾ ਭੇਦ ਹੈ।

(ਮਾਂ: ਉ: ਵੈ: ਕਾ: 8)

‘ਇਸ ਤਰ੍ਹਾਂ ਪ੍ਰਸਿੱਧ ਹੇਤੂ ਤੇ ਹੀ ਪਦਾਰਥਾਂ ਵਿੱਚ ਸਮਾਨਤਾ ਹੋਣ ਕਰਕੇ, ਵਿਵੇਕੀ ਪੁਰਸ਼ਾਂ ਨੇ ਸੁਪਨ ਤੇ ਜਾਗ੍ਰਤ ਅਵਸਥਾਂ ਨੂੰ ਇੱਕੋ ਹੀ ਆਖਿਆ ਹੈ।’

(ਮਾਂ: ਉ: ਵੈ: ਕਾ: 4)

‘ਜਿਸ ਪ੍ਰਕਾਰ ਸੁਪਨ ਅਤੇ ਮਾਇਆ ਦੇਖੇ ਗਏ ਹਨ ਤਥਾ ਗੰਧਰਵ ਨਗਰ\* ਜਾਣਿਆ ਗਿਆ ਹੈ, ਉਸੀ ਪ੍ਰਕਾਰ ਤੱਤੂ-ਵੇਤਾ ਪੁਰਸ਼ਾਂ ਨੇ ਵੇਦਾਂਤਾਂ ਵਿੱਚ ਇਸ ਜਗਤ (ਜਾਗ੍ਰਤ ਅਵਸਥਾ) ਨੂੰ ਦੇਖਿਆ ਹੈ।’

(ਮਾਂ: ਉ: ਵੈ: ਕਾ: 39)

ਜਾਗ੍ਰਤ ਪਦਾਰਥਾਂ ਦੀ ਦੋਸ਼ ਰਹਿਤ ਕੇਵਲ ਅਨਾਦਿ (ਆਦਿ ਰਹਿਤ) ਅਵਿੱਦਜਾ ਉਪਾਦਾਨ\*\* ਕਾਰਨ ਹੈ ਅਤੇ ਸੁਪਨ ਪਦਾਰਥਾਂ ਦੀ ਸਾਦਿ (ਆਦਿ ਸਹਿਤ) ਨਿੰਦਾ-ਦੋਸ਼ ਸਹਿਤ ਅਵਿੱਦਜਾ ਜਨਕ ਪ੍ਰਤੀਤੀ ਨੂੰ ਵਿਵਹਾਰਕ ਅਤੇ ਨਿੰਦਾ-ਦੋਸ਼ ਸਹਿਤ ਅਵਿੱਦਜਾਜਨਕ ਪ੍ਰਤੀਤੀ ਨੂੰ ਸੁਪਨ ਕਥਨ ਕੀਤਾ ਹੈ। ਪ੍ਰੰਤੂ ਤਿੰਨ ਪ੍ਰਕਾਰ ਦੀ ਸੱਤਾ ਮੌਨ ਕੇ ਸੂਬਲ ਦਿਸ਼ਟੀ ਨਾਲ ਇਉਂ ਆਖਿਆ ਹੈ। ਵਿਚਾਰ ਦਿਸ਼ਟੀ ਨਾਲ ਤਾਂ ਤਿੰਨ ਪ੍ਰਕਾਰ ਦੀ-ਪਰਮਾਰਥਿਕ, ਵਿਵਹਾਰਕ ਅਤੇ ਪ੍ਰਤਿਭਾਸਕ ਸੱਤਾ ਬਣ ਹੀ ਨਹੀਂ ਸਕਦੀ। ਸਾਰੇ ਹੀ ਅਨਾਤਮ ਪਦਾਰਥਾਂ ਦੀ ਪ੍ਰਤਿਭਾਸਕ ਸੱਤਾ ਹੈ ਅਤੇ ਚੇਤਨ ਦੀ ਪਰਮਾਰਥਿਕ ਸੱਤਾ ਹੈ। ਇਸ ਲਈ ਜਾਗ੍ਰਤ ਅਤੇ ਸੁਪਨ ਦੋਨੋਂ ਹੀ ਅਵਸਥਾਂ ਅਨਾਤਮਾ ਹੋਣ ਦੇ ਕਾਰਨ ਜ਼ਰਾ ਮਾੜ੍ਹ ਭੀ ਬਿਲੱਛਣਤਾ ਨਹੀਂ ਰੱਖਦੀਆਂ ਯਾਨੀ ਦੋਹਾਂ ਦਾ ਭੇਦ ਸਿੱਧ ਨਹੀਂ ਹੋ ਸਕਦਾ।

‘ਸੁਪਨ-ਪਦਾਰਥ’ ਦੋਸ਼, ਕਾਲ, ਸਾਮੱਗ੍ਰੀ ਤੋਂ ਬਿਨਾਂ ਹੀ ਉਤਪੰਨ ਹੁੰਦੇ ਹਨ। ਰਥ, ਘੋੜੇ, ਮਾਰਗ ਤਥਾ ਰਥ ਵਿੱਚ ਬੈਠਣ ਵਾਲੇ, ਇਸੀ ਪ੍ਰਕਾਰ ਨਦੀਆਂ,

\* ਆਕਾਸ਼ ਵਿਖੇ ਗੰਧਰਵਾਂ (ਅਰਧ ਦੇਵਾਂ) ਦਾ ਕਾਲਪਨਿਕ ਨਗਰ।

\*\* ਉਪਾਦਾਨ-ਉਹ ਸਾਮੱਗਰੀ (ਪਦਾਰਥ) ਜਾਂ ਤੱਤ ਜਿਸਤੇ ਕੋਈ ਵਸਤੂ ਬਣੇ। ਜਿਵੇਂ ਮਿੱਟੀ ਤੋਂ ਬਣਿਆ ਘੜਾ ਤਾਂ ਘੜੇ ਦਾ ਉਪਾਦਾਨ ਕਾਰਣ ਮਿੱਟੀ ਹੈ।

ਸਮੁੰਦਰ ਅਤੇ ਪਰਬਤ ਆਦਿ ਜੋ ਕੁੱਝ ਭੀ ਤਿਹਿਟੀ<sup>\*</sup> ਹੈ, ਕੰਠ ਦੀ ਨਾੜੀ ਵਿੱਚ ਉਤਪੰਨ ਹੁੰਦੀ ਹੈ। ਦੇਸ਼, ਕਾਲ ਤੋਂ ਬਿਨਾਂ ਹੀ ਯਾਨੀ ਜਿਤਨਾ ਦੇਸ਼ ਕਾਲ-ਕਿਸੇ ਵਸਤੂ ਲਈ ਜਗ੍ਹਾ ਦੇ ਬਣਨ ਵਿੱਚ ਜੋ ਵਕਤ ਚਾਹੀਦਾ ਹੈ, ਉਹ ਕੰਠ ਦੀ ਸੂਖਮ ਨਾੜੀ ਵਿੱਚ ਨਹੀਂ ਬਣ ਸਕਦਾ ਯਾਨੀ ਸਮੁੰਦਰ ਤੇ ਪਰਬਤ, ਅਤੀ ਸੂਖਮ ਨਾੜੀ ਵਿੱਚ ਕਿਸ ਤਰ੍ਹਾਂ ਇਸਥਿਤ ਹੋ ਸਕਦੇ ਹਨ ਅਤੇ ਅਮਰੀਕਾ, ਇੰਗਲੈਂਡ ਆਦਿ ਦੇਸ਼ਾਂ ਵਿੱਚ ਪਹੁੰਚਣ ਲਈ ਜਿਨ੍ਹਾਂ ਸਮਾਂ ਲਗਦਾ ਹੈ, ਉਸ ਤੋਂ ਉਲਟ ਇੱਕ ਛਿੰਨ ਵਿੱਚ ਉਨ੍ਹਾਂ ਦੇਸ਼ਾਂ ਵਿੱਚ ਪਹੁੰਚਿਆ ਹੋਇਆ ਇਹ ਪੁਰਸ਼, ਆਪਣੇ -ਆਪ ਨੂੰ ਦੇਖਦਾ ਹੈ। ਦੇਸ਼, ਕਾਲ ਆਦਿ ਸਾਮਰ੍ਗੀ ਤੋਂ ਬਿਨਾਂ ਹੀ ਸੁਧਨ ਦੇ ਪਦਾਰਥ ਉਤਪੰਨ ਜਾਂ ਨਾਸ਼ ਹੁੰਦੇ ਜਿਹੇ ਭਾਸਦੇ ਹਨ, ਇਸ ਲਈ ਅਸੱਤਜ ਹਨ।

ਇਸੀ ਪ੍ਰਕਾਰ ਜਾਗਿਤ ਪਦਾਰਥ ਭੀ-ਆਕਾਸ਼ ਆਦਿ ਪ੍ਰੰਚ, ਬ੍ਰਹਮ ਤੋਂ ਉਤਪੰਨ ਹੋਇਆ ਕਿਹਾ ਜਾਂਦਾ ਹੈ। ਉਸ ਬ੍ਰਹਮ ਵਿੱਚ ਦੇਸ਼-ਕਾਲ ਆਦਿ ਲੋਕ ਮਾਤ੍ਰ ਭੀ ਨਹੀਂ। ਸੁਧਨ ਅੰਦਰ ਭੀ ਵਸਤੂ ਦੇ ਯੋਗ ਦੇਸ਼-ਕਾਲ ਆਦਿ ਨਹੀਂ ਹਨ ਪ੍ਰੰਤੂ ਅਤੀ ਸੂਖਮ ਨਾੜੀ-ਦੇਸ਼ ਅਤੇ ਇੱਕ, ਦੋ ਯਾ ਚਾਰ ਮਿਟ ਆਦਿ ਕਾਲ ਹੁੰਦਾ ਹੈ ਤੇ ਬ੍ਰਹਮ ਵਿੱਚ ਇਹ ਭੀ ਨਹੀਂ ਯਾਨੀ ਇਤਨੀ ਭੀ ਗੁੰਜਾਇਸ਼ ਨਹੀਂ ਹੈ ਫਿਰ ਉਸ ਵਿੱਚ ਇਤਨੇ ਵੱਡੇ ਵਿਸਥਾਰ ਵਾਲਾ ਆਕਾਸ਼ ਆਦਿ ਪ੍ਰੰਚ ਕਿਸ ਤਰ੍ਹਾਂ ਉਤਪੰਨ ਹੋ ਸਕਦਾ ਹੈ? ਇਸ ਲਈ ਇਹ ਸੁਤੇ-ਸਿੱਧ ਬਾਤ ਕਾਇਮ ਹੋ ਜਾਂਦੀ ਹੈ ਕਿ ਇਹ ਜਾਗਿਤ ਜਗਤ, ਦੇਸ਼-ਕਾਲ ਸਾਮਰ੍ਗੀ ਤੋਂ ਬਿਨਾਂ ਹੀ ਉਤਪੰਨ ਹੁੰਦਾ ਜਿਹਾ ਭਾਸਦਾ ਹੈ, ਇਸ ਲਈ ਸੁਧਨ ਪੰਪ੍ਰਚ ਦੀ ਤਰ੍ਹਾਂ ਅਸੱਤਜ ਹੈ।

ਜਿਸ ਪ੍ਰਕਾਰ ਸਾਮ੍ਰਾਣੇ ਦਿਖਾਈ ਦੇਣ ਵਾਲੇ ਪਦਾਰਥ ਉਤਪੰਨ ਹੁੰਦੇ ਜਿਹੇ ਭਾਸਦੇ ਹਨ, ਉਸੀ ਪ੍ਰਕਾਰ ਦੇਸ਼ ਅਤੇ ਕਾਲ ਭੀ ਭਾਸ ਰਹੇ ਹਨ। ਦੇਸ਼, ਕਾਲ ਅਤੇ ਸਾਰੇ ਹੀ ਪਦਾਰਥ ਅਵਿੱਦਜਾ ਦੇ ਪਰਿਣਾਮ<sup>\*\*</sup> ਅਤੇ ਚੇਤਨ ਦੇ ਵਿਵਰਤ<sup>\*\*\*</sup> ਹਨ ਅਰਥਾਤ ਜਿਸ ਵਕਤ ਭੀ ਕੋਈ ਪਦਾਰਥ ਪ੍ਰਤੀਤ ਦਿੰਦਾ ਹੈ, ਉਸੀ ਵਕਤ

\* ਤਿਹਿਟੀ-ਦੱਸਟਾ, ਇਸ਼ਟੀ, ਦੇਸ਼ ਅਤੇ ਗਿਆਤਾ, ਗਿਆਨ, ਗੋਯ ਆਦਿ।

\*\* ਪਰਿਣਾਮ-ਨਤੀਜਾ, ਫਲ ਜੋ ਵਾਪਿਸ ਅਪਣੇ ਮੂਲ ਸੂਰਪ ਵਿੱਚ ਪ੍ਰੀਵਰਤਨ ਨਾ ਹੋ ਸਕੇ ਜਿਵੇਂ ਦੁੱਧ ਤੋਂ ਬਣਿਆ 'ਦਹੌਂ' ਮੁਕਾਬੇ ਦੁੱਧ ਨਹੀਂ ਬਣ ਸਕਦਾ ਸੋ 'ਦਹੌਂ' ਦੁੱਧ ਦਾ ਪਰਿਣਾਮ ਹੈ।

\*\*\* ਵਿਵਰਤ-ਜਦੋਂ ਕੋਈ ਪਦਾਰਥ ਦੂਜਾ ਤੁਪਲੈਕੇ ਮੂਲ ਤੋਂ ਵੰਖਰਾ ਪੜੀਤ ਦੇਵੇ ਪੰਤੂ ਮੁੜਕੇ ਮੂਲ ਸੂਰਪ ਧਰਣ ਕਰ ਲੈਂਦਾ ਹੋਵੇ ਜਿਵੇਂ ਪਾਣੀ ਤੋਂ ਬਣੀ 'ਬਰਵ' ਮੁੜਕੇ ਪਾਣੀ ਬਣ ਜਾਂਦੀ ਹੈ ਜੋ 'ਬਰਵ' ਪਾਣੀ ਦਾ ਵਿਵਰਤ ਹੈ।

ਦੋ ਪ੍ਰਕਾਰ ਅਵਿੱਦਜਾ ਦਾ ਪਰਿਣਾਮ ਹੋ ਜਾਂਦਾ ਹੈ। ਅਵਿੱਦਜਾ ਦੇ ਤੌਰ ਗੁਣ ਅੰਸ਼ ਦਾ ਘਟ ਆਦਿ ਵਿਸ਼ੇ ਰੂਪੀ ਪਰਿਣਾਮ ਅਤੇ ਉਸੀ ਅਵਿੱਦਜਾ ਦੇ ਸੱਤੇ ਗੁਣ ਅੰਸ਼ ਦਾ ਗਿਆਨ ਰੂਪੀ ਪਰਿਣਾਮ ਹੁੰਦਾ ਹੈ। ਪਦਾਰਥ ਦੀ ਪ੍ਰਤੀਤੀ ਸਮੇਂ, ਪ੍ਰਤੀਤੀ ਦਾ ਵਿਸ਼ੇ-ਪਦਾਰਥ ਸੱਤਜ ਜਿਹਾ ਭਾਸਦਾ ਹੈ ਪ੍ਰੰਤੂ ਉਸ ਪ੍ਰਤੀਤੀ ਦੇ ਵਕਤ ਤੋਂ ਦੂਜੇ ਵਕਤ ਵਿੱਚ, ਉਹ ਪਦਾਰਥ ਹੁੰਦਾ ਹੀ ਨਹੀਂ ਹੈ। ਪ੍ਰਤੀਤੀ ਕਾਲ ਤੋਂ ਭਿੰਨ ਕਾਲ ਵਿੱਚ, ਅਨਾਤਮਾ ਦੀ ਸੱਤਾ ਹੈ ਹੀ ਨਹੀਂ। ਅੰਤਹਕਰਣ, ਇੰਦ੍ਰੀਆਂ, ਘਰ ਆਦਿ ਤ੍ਰਿਪੁਟੀ ਅਤੇ ਗਿਆਨ ਦੀ ਇੱਕੋ ਸਮੇਂ ਹੀ-ਇਕੱਠੀ ਉਤਪਤੀ ਹੁੰਦੀ ਹੈ ਤਥਾ ਨਾਸ਼ ਭੀ। ਜਿਉਂ ਸੁਪਨ ਵਿੱਚ ਜਦ ਵਸਤੂ ਭਾਸਦੀ ਹੈ, ਉਸੇ ਵੇਲੇ ਹੀ ਅੰਤਹਕਰਣ, ਇੰਦ੍ਰੀਆਂ ਅਤੇ ਉਹ ਵਸਤੂ ਇਨ੍ਹਾਂ ਤਿੰਨਾਂ ਦੀ ਇਕੱਠੀ ਹੀ ਉਤਪਤੀ ਹੁੰਦੀ ਹੈ ਅਤੇ ਅਪ੍ਰਤੀਤੀ ਕਾਲ ਵਿੱਚ ਇਕੱਠੇ ਹੀ ਵਿਨਾਸ਼ ਹੋ ਜਾਂਦੇ ਹਨ। ਇਸੀ ਪ੍ਰਕਾਰ ਜਾਗਿਤ ਵਿੱਚ, ਵਸਤੂ ਦੇ ਗਿਆਨ ਤੋਂ ਪੂਰਬ, ਨਾ ਅੰਤਹਕਰਣ, ਨਾ ਇੰਦ੍ਰੀਆਂ ਤਥਾ ਨਾ ਹੀ ਕੋਈ ਪਦਾਰਥ ਹੈ। ‘ਆਤਮਾ’ ਤੋਂ ਭਿੰਨ ਜੋ ਕੁੱਝ ਭੀ ਹੈ-ਜਾਗਿਤ, ਸੁਪਨ ਤੇ ਸੁਖਪੱਤੀ ਕੋਈ ਭੀ ਅਵਸਥਾ ਹੋਵੇ, ਉਹ ਅਸੱਤਜ ਹੈ।

ਇਸ ਵਿਵਹਾਰਕ ਅਵਸਥਾ ਨੂੰ ਜਾਗਿਤ ਕਿਹਾ ਜਾਂਦਾ ਹੈ ਅਤੇ ਨਿੰਦਾ ਦੋਸ਼ ਦੇ ਕਾਰਨ, ਪ੍ਰਤੀਤ ਹੋਈ ਸਿਸ਼ਟੀ ਨੂੰ ਸੁਪਨ। ਜੇਕਰ ਸੁਪਨ ਕਾਲ ਵਿੱਚ ਉਹ ਵਿਵਹਾਰਕ ਹੁੰਦੀ ਵੀ ਜਦ ਜਾਗਿਤ ਨਹੀਂ ਰਹੀ, ਸੁਪਨ ਹੋ ਗਈ ਹੈ ਤਾਂ ਇਹ ਜਾਗਿਤ ਭੀ ਸੁਪਨ ਕਿਉਂ ਨਹੀਂ ਹੋਵੇਗੀ? ਕਿਉਂਕਿ ਉਸ (ਸੁਪਨ ਵਾਲੀ) ਜਾਗਿਤ ਵਿੱਚ ਇਹ ਜਾਗਿਤ, ਸੁਪਨ ਹੈ ਯਾਨੀ ਕਿਤੇ ਨਜ਼ਰ ਹੀ ਨਹੀਂ ਆਉਂਦੀ। ਜਿਸ ਅਵਸਥਾ ਵਿੱਚ ਭੀ ਕੋਈ ਵਿਵਹਾਰ ਹੁੰਦਾ ਹੋਵੇ, ਉਹ ਵਿਵਹਾਰਕ ਹੋਣ ਦੇ ਕਾਰਨ ਹੀ ਜਾਗਿਤ ਹੈ। ਉਸ (ਸੁਪਨ) ਅਵਸਥਾ ਵਿੱਚ ਭੀ ਹਰਖ ਤੇ ਸ਼ੋਕ ਹੁੰਦੇ ਹਨ ਅਤੇ ਇਸ ਵਿੱਚ ਵੀ ਮਾਨ-ਅਪਮਾਨ, ਜੰਮਣਾ-ਮਰਨਾ, ਤੰਦਰਸਤੀ-ਬਿਮਾਰੀ, ਉਸਤੌਤੀ-ਨਿੰਦਾ, ਸੰਪੱਤੀ-ਬਿਪੱਤੀ ਅਤੇ ਭੁੱਖ-ਪਿਆਸ ਆਦਿ ਜਿਤਨੇ ਭੀ ਵੈਦਾਤਮਿਕ ਸ਼ਰੀਰਕ ਧਰਮ ਹਨ, ਸਾਰੇ ਹੀ ਇਸ ਵਿੱਚ ਭੀ ਹੁੰਦੇ ਹਨ ਤੇ ਉਸ ਅਵਸਥਾ ਵਿੱਚ ਭੀ ਤਾਂ ਫਿਰ ਦੋਹਾਂ ਵਿੱਚ ਕੁੱਝ ਭੇਦ ਨਹੀਂ ਹੈ। ਭੇਦ ਨਹੀਂ ਹੈ ਯਾਨੀ ਇੱਕ ਰੂਪ ਹਨ ਫਿਰ ‘ਉਹ ਸੁਪਨ ਅਤੇ ਇਹ ਜਾਗਿਤ’ ਕੇਵਲ ਕਹਿਣ ਲਈ ਸ਼ਬਦ-ਮਾਤ੍ਰ ਹੀ ਹਨ-ਜਿਸ ਨੂੰ ਸੁਪਨ ਕਹਿੰਦੇ ਹਨ, ਉਸ ਵਿੱਚ ਭੀ ਚਿੱਤ

ਅੰਦਰ ਕਲਪਨਾ ਕੀਤਾ ਹੋਇਆ ਪਦਾਰਥ ਅਸੱਤਜ ਅਤੇ ਚਿੱਤ ਤੋਂ ਬਾਹਰ ਇੰਦੀਆਂ ਦ੍ਰਾਗ ਗੁਹਿਣ ਕੀਤਾ ਹੋਇਆ ਸੱਤਜ ਜਾਪਦਾ ਹੈ, ਕਿੰਤੁ ਇਨ੍ਹਾਂ ਦੋਹਾਂ ਦਾ ਹੀ ਮਿਥਜਾਪਨਾ ਦੇਖਿਆ ਗਿਆ ਹੈ।

(ਮ: ਉ: ਵੈ: ਕ: ੯)

ਜਾਗ੍ਰਤ ਵਿੱਚ ਭੀ ਦੋਨੋਂ ਪ੍ਰਕਾਰ ਦੇ ਪਦਾਰਥ ਝੂਠੇ ਹਨ—

‘ਇਸੀ ਪ੍ਰਕਾਰ ਜਾਗ੍ਰਤ ਅਵਸਥਾ ਵਿੱਚ ਭੀ ਚਿੱਤ ਅੰਦਰ ਕਲਪਨਾ ਕੀਤਾ ਹੋਇਆ ਪਦਾਰਥ ਅਸੱਤਜ ਤਥਾ ਚਿੱਤ ਦੇ ਬਾਹਰ ਗੁਹਿਣ ਕੀਤਾ ਹੋਇਆ ਪਦਾਰਥ ਸੱਤਜ ਸਮਝਿਆ ਜਾਂਦਾ ਹੈ ਪ੍ਰੰਤੂ ਇਨ੍ਹਾਂ ਦੋਹਾਂ ਦਾ ਹੀ ਮਿਥਜਾਪਨਾ ਮੰਨਣਾ ਉਚਿਤ ਹੈ।’

(ਮ: ਉ: ਵੈ: ਕ: ੧੦)

ਇਸ ਮੋਹਣੀ ਮਾਇਆ ਨੇ ਨਟ ਦੀ ਤਰ੍ਹਾਂ ਬਾਜੀ ਪਾਉਂਦੇ ਹੋਏ ਜੀਵਾਂ ਦੀ ਨਜ਼ਰ ਅਜਿਹੀ ਬੰਨ੍ਹੀ ਹੋਈ ਹੈ ਜੋ ਮਨ ਦੀ ਕਲਪਨਾ ਨੂੰ ਮਿਥਜਾ ਮੰਨ ਰਹੇ ਹਨ ਅਤੇ ਪ੍ਰਤੱਖ ਦਿਖਾਈ ਦੇਣ ਵਾਲੇ ਪਦਾਰਥਾਂ ਨੂੰ ਸੱਚਾ—

ਮਾਇਆ ਮੌਹਿ ਨਾਟ ਬਾਜੀ ਪਾਈ॥ ਮਨਮੁਖ ਅੰਧ ਰਹੇ ਲਪਟਾਈ॥

(ਅੰਗ ੨੩੦)

ਮਾਇਆ ਮੌਹਿ ਸੋਇ ਰਹੇ ਅਭਾਗੇ॥ ਗੁਰ ਪ੍ਰਸਾਦਿ ਕੌ ਵਿਰਲਾ ਜਾਗੇ॥

(ਅੰਗ ੩੭੫-੭੬)

ਐਸੀ ਸੁੰਦਰਿ ਮਨ ਕਉ ਸੋਹੈ॥ ਬਾਟ ਘਾਟ ਗ੍ਰਹਿ ਬਨਿ ਬਨਿ ਜੋਹੈ॥

ਮਨਿ ਤਨਿ ਲਾਗੈ ਹੋਇ ਕੈ ਮੀਠੀ॥

(ਅੰਗ ੩੯੨)

ਮਨ ਮਾਇਆ ਸੈ ਰਮਿ ਰਹਿਓ ਨਿਕਸਤ ਨਾਹਿਨ ਮੀਤ॥

ਨਾਨਕ ਮੂਰਤਿ ਚਿਤ੍ਰ ਜਿਉ ਛਾਡਿਤ ਨਾਹਿਨ ਭੀਤਿ॥ (ਅੰਗ ੧੪੨)

ਮਾਇਆ ਮੌਹੁ ਗੁਬਾਰੁ ਹੈ ਦੂਜੇ ਭਰਮਾਈ॥

ਮਨਮੁਖ ਠਉਰ ਨ ਪਾਇਨੀ ਵਿਰਿ ਆਵੈ ਜਾਈ॥

(ਅੰਗ ੨੮੬)

ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ॥

ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ॥

(ਅੰਗ ੯੧੮)

ਇਹ ਮਾਇਆ ਸੁਯੈ ਝੂਠੀ ਹੈ ਅਤੇ ਆਪਣੇ ਵਿੱਚ ਝੂਠ ਨੂੰ ਦਿਖਾ ਰਹੀ ਹੈ

ਪ੍ਰੇਤੂ ਤਾਰੀਝ ਇਸ ਗੱਲ ਦੀ ਹੈ ਕਿ ਖੇਲ੍ਹ ਕਰਦੇ ਵਕਤ ਆਪ ਸੱਚੀ ਬਣਦੀ ਹੈ ਤੇ ਖੇਲ੍ਹ ਨੂੰ ਮਿਥਜਾ ਬਣਾ ਰਹੀ ਹੈ। ਜਿਸ ਤਰ੍ਹਾਂ ਸਿਨੇਮਾ ਘਰ ਵਿੱਚ ਫਿਲਮ ਦੇਖ ਰਹੇ ਪੁਰਸ਼, ਪਰਦੇ ਉੱਪਰ ਕੀ ਦੇਖਦੇ ਹਨ ਕਿ ਕੋਈ ਆਪਣੇ ਪਰਿਵਾਰ ਦੇ ਸਹਿਤ ਤਿਆਰ ਹੋਕੇ ਅਤੇ ਮੇਟਰ ਕਾਰ ਵਿੱਚ ਬੈਠ ਕੇ ਸਿਨੇਮਾ ਘਰ ਜਾ ਰਿਹਾ ਹੈ। ਪਹੁੰਚ ਕੇ ਉੱਤਰੇ, ਟਿਕਟ ਲਿਆ ਅਤੇ ਅੰਦਰ ਜਾ ਕੇ ਆਪਣੀਆਂ ਸੀਟਾਂ ਪਰ ਬੈਠ ਗਏ। ਹਾਲ ਦੇ ਭਰ ਜਾਣ ਤੱਕ ਸੀਕਾਰਡ ਆਦਿ ਵੱਜਦੇ ਰਹੇ। ਫਿਲਮ ਸ਼ੁਰੂ ਹੋ ਗਈ ਅਤੇ ਬੜੇ ਅਤੇ ਪੂਰਬਕ ਤਿੰਨ ਘੰਟੇ ਖੇਲ੍ਹ ਦੇਖਣ ਤੋਂ ਬਾਅਦ ਮੇਟਰ ਵਿੱਚ ਬੈਠ ਵਾਪਸ ਆਪਣੇ ਘਰ ਆ ਗਏ।

ਇਹ ਇਸ ਪ੍ਰਕਾਰ ਦਾ ਖੇਲ੍ਹ, ਖੇਲ੍ਹ ਦੇ ਅੰਦਰ ਇੱਕ ਦੂਜਾ ਹੋਰ ਖੇਲ੍ਹ ਹੈ। ਉਨ੍ਹਾਂ ਅਮੀਰ ਆਦਿ ਮਨੁੱਸ਼ਾਂ ਦੀ ਉਹ ਸੱਚ-ਮੁੱਚ ਦੀ ਜਾਗਿਤ ਅਵਸਥਾ ਪ੍ਰਤੀਤ ਦਿੱਤੀ ਹੈ, ਜਿਸ ਵਿੱਚ ਕਿ ਫਿਲਮ ਦੇਖੀ ਹੈ ਅਤੇ ਫਿਲਮ ਕੇਵਲ ਖੇਲ੍ਹ-ਮਾਤ੍ਰ ਹੀ ਹੈ। ਪ੍ਰੇਤੂ ਇਸ ਜਾਗ੍ਨੀ ਦੇ ਸਿਨੇਮਾ ਵਿੱਚ ਬੈਠੇ ਫਿਲਮ ਦੇਖ ਰਹੇ ਮਨੁੱਸ਼ਾਂ ਦੀ ਦਿਸ਼ਟੀ ਵਿੱਚ ਫਿਲਮ ਵਿੱਚ ਹੀ ਦੂਜੀ ਫਿਲਮ ਦਿਖਾਈ ਗਈ ਹੈ, ਸੱਤ ਦੇਨੋਂ ਹੀ ਨਹੀਂ ਹਨ ਕੇਵਲ ਐਕਟਰਾਂ ਦ੍ਰਾਗ ਕੀਤਾ ਗੇਇਆ ਖੇਲ੍ਹ ਮਾਤ੍ਰ ਹੀ ਹੈ। ਦਿਨ ਅਤੇ ਰਾਤ ਭੀ ਫਿਲਮ ਅੰਦਰ ਦਿਖਾਈ ਦਿੱਤੇ, ਉਨ੍ਹਾਂ ਅਮੀਰ ਆਦਿਕਾਂ ਦੇ ਅਸੱਤਜ ਹੀ ਹਨ ਯਾਨੀ ਰਾਤ ਨਾਲੋਂ ਦਿਨ ਦੀ ਕੋਈ ਵਿਸ਼ੇਸ਼ਤਾ ਨਹੀਂ ਹੈ। ਇਸੀ ਪ੍ਰਕਾਰ ਇਸ ਜਾਗਿਤ ਦੇ ਜੀਵ, ਅਮੀਰ ਆਦਿ ਮਨੁੱਸ਼ਾਂ ਹਨ। ਸੁਪਨ ਅਵਸਥਾ ਸਿਨੇਮਾ ਘਰ ਹੈ ਅਤੇ ਉਸ ਵਿੱਚ ਨਜ਼ਰ ਆ ਰਹੀ ਸਿਸ਼ਟੀ ਫਿਲਮ ਚੱਲ ਰਹੀ ਹੈ। ਜਿਹੜਾ ਜਾਗਿਤ ਦੀ ਸਿਸ਼ਟੀ ਅਤੇ ਸੁਪਨ ਦੀ ਸਿਸ਼ਟੀ ਤੋਂ ਵੱਖਰਾ ਦੱਖਣ ਵਾਲਾ ‘ਦਿਸ਼ਟਾ’ ਪੁਰਸ਼ ਹੈ, ਉਸਦੀ ਦਿਸ਼ਟੀ ਵਿੱਚ ਦੇਨੋਂ ਹੀ ਅਵਸਥਾਂ ਮਿਥਜਾ ਹਨ—

(ਜਾਗਿਤ ਦੇ) ਦੇਹ ਆਦਿ ਸਾਰੇ ਹੀ ਸੰਘਾਤ (ਸਮੂਹ), ਸੁਪਨ ਸਮਾਨ ਆਤਮਾ ਦੀ ਮਾਇਆ ਨੇ ਹੀ ਰਚੇ ਹੋਏ ਹਨ। ਜੇ ਸਰਪ ਆਦਿ ਜੋਨੀਆਂ ਦੇ ਸ਼ਰੀਰਾਂ ਨਾਲੋਂ, ਦੇਵਤਾ ਆਦਿਕਾਂ ਦੇ ਸ਼ਰੀਰ ਉੱਤਮ ਹਨ ਜਾਂ ਸਭ ਦੀ ਸਮਾਨਤਾ ਹੀ ਹੈ, ਤਾਂ ਭੀ ਉਨ੍ਹਾਂ ਦੇ ਸੱਤਯਪਨੇ ਵਿੱਚ ਕੋਈ ਕਾਰਨ ਨਹੀਂ ਕਿਹਾ ਜਾ ਸਕਦਾ ਯਾਨੀ ਅਵਿੱਦਜਾ ਕਿਤ ਹੀ ਹਨ, ਪ੍ਰਮਾਰਥ ਦੇ ਨਹੀਂ।

(ਮਾਂ: ਉ: ਅ: ਕਾ: ੧੦)

ਜਾਗਿਤ ਅਤੇ ਸੁਪਨ 'ਆਤਮ-ਦੇਵ' ਦੀ ਮਾਇਆ ਦੇ ਹੀ ਮਨ ਰੂਪ ਹੋ ਕੇ ਬਿਲਾਸ ਹਨ—

ਇਸ ਵਿੱਚ ਸੰਦੇਹ ਨਹੀਂ ਹੈ ਕਿ ਸੁਪਨ ਅਵਸਥਾ ਵਿੱਚ ਸੱਤਜ, ਮਨ ਹੀ ਦੈਤ ਰੂਪ ਵਿੱਚ ਭਾਸਣ ਵਾਲਾ ਹੈ, ਇਸੀ ਪ੍ਰਕਾਰ ਜਾਗਿਤ ਕਾਲ ਵਿੱਚ ਭੀ ਨਿਰਸੰਦੇਹ ਸੱਤਜ, ਮਨ ਹੀ ਦੈਤ ਰੂਪ ਵਿੱਚ ਭਾਸਦਾ ਹੈ। (ਮਾਂ: ਉ: ਅ: ਕਾ: ੩੦)

ਇਸ ਬਾਤ ਦੀ ਪੁਸ਼ਟੀ ਲਈ ਅਨੁਯ ਵਜਤੀਰੇਕ ਅਨੁਮਾਨ ਪ੍ਰਮਾਣ—

ਇਹ ਜੋ ਕੁੱਝ ਚਰਾਚਰ ਦੈਤ ਹੈ, ਸਭ ਮਨ ਦਾ ਦਿਸ਼ਾ ਹੈ ਕਿਉਂਕਿ ਮਨ ਦੇ ਸੰਕਲਪ ਸੂਨ ਹੋ ਜਾਣ ਪਰ ਦੈਤ ਦੀ ਪ੍ਰਾਪਤੀ ਨਹੀਂ ਹੁੰਦੀ।

(ਮਾਂ: ਉ: ਅ: ਕਾ: ੩੧)

ਇਹ ਪ੍ਰਤਿੱਗਜਾ (ਨਿਯਮ) ਹੈ ਕਿ ਮਨ ਢੂਰਾ ਦਿਖਾਈ ਦੇਣ ਵਾਲਾ ਜਿਤਨਾ ਦੈਤ ਹੈ, ਉਹ ਮਨ ਹੀ ਹੈ ਕਿਉਂਕਿ ਜਦੋਂ ਮਨ ਹੁੰਦਾ ਹੈ, ਉਦੋਂ ਜਗਤ ਭੀ ਜ਼ਰੂਰ ਹੁੰਦਾ ਹੈ ਅਤੇ ਜਿਸ ਸਮੇਂ ਮਨ ਨਹੀਂ ਹੁੰਦਾ ਉਦੋਂ ਜਗਤ ਦਾ ਭੀ ਅਭਾਵ ਹੁੰਦਾ ਹੈ। ਸੁਖਪਤੀ ਅਵਸਥਾ ਵਿੱਚ ਮਨ ਆਪਣੇ ਮੂਲ ਕਾਰਨ 'ਅਵਿੱਦਜਾ' ਵਿੱਚ ਲੀਨ ਹੋ ਜਾਂਦਾ ਹੈ, ਇਸ ਲਈ ਸੰਸਾਰ ਭੀ ਨਹੀਂ ਭਾਸਦਾ। ਸਮਾਪਨੀ ਅਵਸਥਾ ਵਿੱਚ ਮਨ ਆਪਣੇ ਅਸਲ ਕਾਰਣ 'ਆਤਮ' ਵਿੱਚ ਲੀਨ ਹੋ ਜਾਂਦਾ ਹੈ ਤਾਂ ਹੀ ਸੰਸਾਰ ਦਿਖਾਈ ਨਹੀਂ ਦਿੰਦਾ। ਇਉਂ ਹੀ ਮੁਰਛਾ ਅਵਸਥਾ ਵਿੱਚ ਭੀ ਸੰਸਾਰ ਦਾ ਅਭਾਵ ਰਹਿੰਦਾ ਹੈ। ਜਾਗਿਤ ਅਤੇ ਸੁਪਨ ਅਵਸਥਾ ਵਿੱਚ ਸੰਸਾਰ ਦਾ ਭਾਵ ਹੈ, 'ਮਨ' ਦੇ ਹੋਣੇਪਣੇ ਨੂੰ ਸਿੱਧ ਕਰਦਾ ਹੈ। ਇਸ ਕਾਰਨ, ਮਨ ਹੀ ਸੰਸਾਰ ਰੂਪ ਹੈ, ਜਦ ਮਨ ਨਹੀਂ ਹੁੰਦਾ ਤਾਂ ਸੰਸਾਰ ਹੁੰਦਾ ਕਿੱਥੇ ਹੈ?

ਅਗਿਆਨੀ ਲੋਕ ਕਹਿੰਦੇ ਹਨ ਕਿ ਇੱਕ ਸੁਪਨ ਵਿੱਚ ਦੇਖੇ ਪਦਾਰਥਾਂ ਨੂੰ ਪੁਰਸ਼ ਦੂਜੇ ਸੁਪਨ ਵਿੱਚ ਨਹੀਂ ਦੇਖਦਾ, ਇਸ ਲਈ ਉਹ ਅਵਸਥਾ ਅਸੱਤਜ ਹੈ ਅਤੇ ਜਾਗਿਤ ਦੇ ਪਦਾਰਥ ਦੂਜੀ ਜਾਗਿਤ ਵਿੱਚ ਉਸੀ ਪ੍ਰਕਾਰ-ਪਹਿਲਾਂ ਵਾਂਗੂੰ ਹੀ ਦਿਖਾਈ ਦਿੰਦੇ ਹਨ, ਇਸ ਲਈ ਇਹ ਅਵਸਥਾ ਸੱਤਜ ਹੈ। ਕਿਸੇ ਵਸਤੂ ਦਾ ਬਾਰੰਬਾਰ ਦਿਖਣਾ ਅਥਵਾ ਇੱਕ ਬਾਰ ਹੀ ਦਿਖਾਈ ਦੇ ਕੇ ਅਭਾਵ ਹੋ ਜਾਣਾ ਇਹ ਇਸ ਪ੍ਰਕਾਰ ਦੀ ਅਨਿਸਚਿਤ ਪ੍ਰਤੀਤੀ ਕਿਸੇ ਅਵਸਥਾ ਦੇ ਸੱਤਜਪਣੇ ਦਾ ਹੋਣੂੰ ਨਹੀਂ ਹੈ। ਜਦ ਦੌਨੋਂ ਮਨ ਰੂਪ ਹੀ ਹਨ ਫਿਰ ਕਲਪਨਾ ਦੀ ਕਮੀ-ਬੋਲੀ

ਕਿਸੀ ਅਵਸਥਾ ਨੂੰ ਸੱਤਜ ਅਤੇ ਮਿਥਜਾ ਕਿਸ ਪ੍ਰਕਾਰ ਕਰ ਸਕਦੀ ਹੈ?

‘ਸੁਪਨ’ ਅਵਸਥਾ ਵਿੱਚ ਕੋਈ ਐਸੇ ਪਦਾਰਥ ਬਾਰੰਬਾਰ ਪ੍ਰਤੀਤ ਹੁੰਦੇ ਹਨ ਜਿਉਂ ਬਹੁਤ ਕਾਲ ਤੋਂ ਇਸਥਿਤ ਹਨ ਤੇ ਕਈ ਐਸੇ ਭੀ ਜੋ ਛਿੰਨ ਮਾੜ ਦਿਖਾਈ ਦੇ ਕੇ ਫਿਰ ਕਦੇ ਨਹੀਂ ਦਿਖਦੇ। ਇਸੀ ਪ੍ਰਕਾਰ ‘ਜਾਗਿਤ’ ਅਵਸਥਾ ਵਿੱਚ ਭੀ ਅਣਹੋਏ ਹੀ ਸਮੁੱਦਰ, ਪਰਬਤ ਆਦਿ ਪਦਾਰਥ ਜਿਸ ਅਵਿੱਦਜਾ ਨੇ ਪ੍ਰਤੀਤ ਕਰਾਏ ਹਨ ਕੀ ਉਸ ਵਿੱਚ ਇਹ ਸ਼ਕਤੀ ਨਹੀਂ ਕਿ ਕਿਸੇ ਪਦਾਰਥ ਨੂੰ ਕੌੜਾਂ ਬਰਸਾਂ ਉਸੀ ਤਰ੍ਹਾਂ ਸਥਿਰ ਪ੍ਰਤੀਤ ਕਰਾਉਂਦੀ ਰਹੇ ਅਤੇ ਕਿਸੇ ਨੂੰ ਛਿੰਨ ਮਾੜ ਦਿਖਾ ਕੇ ਮੁੜ ਕਦੇ ਦਿਖਾਵੇ ਹੀ ਨਾ? ਕਿਸੀ ਪਦਾਰਥ ਨੂੰ ਸੱਤਜ, ਕਿਸੇ ਨੂੰ ਅਸੱਤਜ ਅਤੇ ਕਾਰਜ, ਕਾਰਣ ਦੀ ਪ੍ਰਤੀਤੀ ਕਰਾਉਣਾ ਇਹ ਸਭ ਅਵਿੱਦਜਾ ਦੀ ਮਹਿਮਾ ਹੈ ਜੋ ਅਗਿਆਨੀ ਜੀਵਾਂ ਨੂੰ ਮੋਹ ਵਿੱਚ ਗਰਕ ਕਰ ਰਹੀ ਹੈ।

‘ਇਹ ਪਦਾਰਥ ਸੱਤਜ ਹੈ ਅਤੇ ਇਹ ਅਸੱਤਜ ਹੈ’ ਇਹ ਇਸ ਪ੍ਰਕਾਰ ਦੀ ਭ੍ਰਾਂਤੀ ਹੁੰਦੀ ਹੈ। ਬਾਰੰਬਾਰ ਦਿਖਾਈ ਦੇਣ ਦੇ ਕਾਰਨ ਹੀ, ਉਸ ਵਿੱਚ ਸੱਤਜ ਬੁੱਧੀ ਹੁੰਦੀ ਹੈ ਅਤੇ ਅਲਪ (ਬੋੜੇ) ਕਾਲ ਦਿਖਾਈ ਦਿੱਤੇ ਪਦਾਰਥ ਵਿੱਚ ਅਸੱਤਜ ਬੁੱਧੀ ਹੁੰਦੀ ਹੈ, ਪ੍ਰੰਤੂ ਮਾਇਆ ਦੇ ਇਸ ਚਰਿੱਤ ਦੀ, ਮਾਇਆ-ਪਤੀ, ਪ੍ਰੰਤੂ ਸੂਰਪ ਜੋ ਗੁਰੂ ਹਨ, ਉਨ੍ਹਾਂ ਦੀ ਕ੍ਰਿਪਾ ਬਿਨਾਂ ਕਦ ਸਮਝ ਆਉਂਦੀ ਹੈ ਕਿ ਜੋ ਦ੍ਰਿਸ਼ਜ਼ ਹੈ ਹੈ, ਉਹ ਭਾਵੇਂ ਕੌੜਾਂ ਬਾਰ ਦਿਖਦਾ ਰਹੇ, ਕਿਤਨਾ ਉੱਚਾ ਅਤੇ ਸੁੱਚਾ ਹੋਵੇ, ਉਹ ਭੀ ਕਦੇ ਸੱਤਜ ਹੋ ਸਕਦਾ ਹੈ? ਦ੍ਰਿਸ਼ਜ਼ ਹੋਣ ਦੇ ਕਾਰਨ ਹੀ ਉਹ ਅਸੱਤਜ ਹੈ। ਇਹ ਜੋ ਅਚੱਲ ਨਿਯਮ ਹੈ, ਕਦੋਂ ਆਪਣੀ ਇਸਥਿਤੀ ਤੋਂ ਹਿਲਦਾ ਹੈ?

ਅਵਿੱਦਜਾ ਦ੍ਰਾਰਾ ਪ੍ਰਤੀਤ ਦੇ ਰਹੀ ਕਲਪਿਤ ਵਸੂਲ, ਨਾ ਆਪਣੇ ਆਪ ਵਿੱਚ ਕੁੱਝ ਹੁੰਦੀ ਹੈ ਤੇ ਨਾ ਆਤਮਾ ਕਰਕੇ ਹੀ ਅਰਥਾਤ ਨਾ ਇਹ ਆਪਸ ਵਿੱਚ ਯਾਨੀ ਇੱਕ ਤੋਂ ਦੂਜੀ ਵਸੂਲ ਉਤਪੈਨ ਹੁੰਦੀ ਹੈ ਅਤੇ ਨਾ ਆਤਮਾ ਤੋਂ ਹੀ। ਨਾ ਇਹ ਕਲਪਿਤ ਵਸੂਲਾਂ ਇੱਕ ਦੂਜੇ ਤੋਂ ਜੁਦੀਆਂ ਅਤੇ ਨਾ ਆਤਮਾ ਤੋਂ ਹੀ ਭਿੰਨ ਹਨ। ਆਪਣੇ ਆਪ ਵਿੱਚ ਹੀ ਇਹ ਕੁੱਝ ਨਹੀਂ ਹਨ ਅਤੇ ਆਤਮਾ ਵਿੱਚ ਭੀ ਨਹੀਂ ਹਨ। ਇਹ ਤਾਂ ਮ੍ਰਿਗ ਤ੍ਰਿਸ਼ਨਾ ਦਾ ਜਲ ਹੈ, ਇਹ ਆਕਾਸ਼ ਵਿੱਚ ਨੀਲਤਾ (ਨੀਲਾਪਣ) ਹੈ ਜੋ ਕੇਵਲ ਭਾਸਦਾ ਹੈ, ਵਾਸਤਵ ਵਿੱਚ ਹੈ ਨਹੀਂ। ਅਸਲ ਵਿੱਚ ਨਾ ਹੀ ਕੋਈ ਵਸੂਲ ਉਤਪੈਨ ਹੁੰਦੀ ਹੈ ਤੇ ਨਾ ਹੀ ਵਿਨਾਸ਼।

### ਕਾਰਣ ਕਾਰਜ ਦੀ ਅਸਿੱਧੀ

ਬੰਕਾ-ਇਹ ਗੱਲ ਤਾਂ ਕਹੀ ਨਹੀਂ ਜਾ ਸਕਦੀ ਕਿ ਕੁੱਝ ਭੀ ਉਤਪੰਨ ਨਹੀਂ ਹੁੰਦਾ। ਸਾਰੀ ਸਿਸ਼ਟੀ ਹੀ ਕਾਰਨ-ਕਾਰਜ ਰੂਪ ਕਰਕੇ ਪ੍ਰਸਿੱਧ ਹੈ। ਪਿਤਾ ਤੋਂ ਪੁੱਤ੍ਰ,

ਮਿੱਟੀ ਤੋਂ ਘੜਾ ਅਤੇ ਸੂਤ ਤੋਂ ਕੱਪੜਾ ਆਦਿ ਸਭ ਉਤਪੰਨ ਹੁੰਦੇ ਅਤੇ ਬਣਦੇ ਪ੍ਰਤੰਖ ਦਿਖਾਈ ਦੇ ਰਹੇ ਹਨ।

ਸਮਾਧਾਨ-ਆਪ ਦੇ ਦੌਸੇ ਪ੍ਰਮਾਣਾਂ ਅਨੁਸਾਰ ਭੀ ਕਾਰਜ-ਕਾਰਜ ਦਾ ਹੋਣਾ ਕਿਸੇ ਤਰ੍ਹਾਂ ਸੰਭਵ ਨਹੀਂ ਹੈ—

‘ਨਾ ਤਾਂ ਅਸੱਤਜ ਪਦਾਰਥ ਹੀ ਅਸੱਤਜ ਕਾਰਨ ਵਾਲਾ ਹੈ ਅਤੇ ਨਾ ਸੱਤਜ ਪਦਾਰਥ ਹੀ ਅਸੱਤਜ ਕਾਰਨ ਵਾਲਾ ਹੈ। ਇਸੀ ਪ੍ਰਕਾਰ ਸੱਤਜ ਪਦਾਰਥ ਭੀ ਸੱਤਜ ਕਾਰਨ ਵਾਲਾ ਨਹੀਂ ਹੈ, ਫਿਰ ਅਸੱਤਜ ਪਦਾਰਥ ਹੀ ਸੱਤਜ ਕਾਰਨ ਵਾਲਾ ਕਿਸ ਤਰ੍ਹਾਂ ਹੋ ਸਕਦਾ ਹੈ?’  
(ਮਾਂ: ਉ: ਅ: ਕਾ: 80)

ਪਿਤਾ ਤੋਂ ਪੁੱਤ੍ਰ ਉਤਪੰਨ ਹੁੰਦਾ ਹੈ, ਇਹ ਭ੍ਰਾਂਤੀ ਹੈ। ਉਤਪੰਨ ਹੁੰਦਾ ਨਹੀਂ ਹੈ, ਉਤਪੰਨ ਹੁੰਦਾ ਜਿਹਾ ਮਾਲਮ ਹੁੰਦਾ ਹੈ। ਜੋ ਸਚਮੁੱਚ ਪੈਦਾ ਹੁੰਦਾ ਹੀ ਹੋਵੇ ਤਾਂ ਕੀ ਇਹ ਪਤਾ ਨਾ ਲੱਗੇ ਕਿ ਪੁੱਤ੍ਰ ਕਿਹੜਾ ਹੈ ਤੇ ਪਿਤਾ ਕਿਹੜਾ? ਪੁੱਤ੍ਰ ਦੀ ਉਤਪਤੀ ਤੋਂ ਪਹਿਲਾਂ ਉਹ ਪੁਰਸ਼ ਕਿਸ ਦਾ ਪਿਤਾ ਸੀ? ਪੁੱਤ੍ਰ ਤੋਂ ਬਿਨਾਂ, ਪਿਤਾ ਕੌਣ ਕਹਾ ਸਕਦਾ ਹੈ? ਪੁੱਤ੍ਰ ਪੈਦਾ ਹੋਇਆ ਤਾਂ ਉਹ ਪਿਤਾ ਬਣ ਗਿਆ। ਇਸ ਵਿੱਚ ਇਹ ਬਾਤ ਸਪਸ਼ਟ ਭਾਸਦੀ ਹੈ ਕਿ ਪੁੱਤ੍ਰ ਕਾਰਣ ਹੈ ਅਤੇ ਪਿਤਾ ਕਾਰਜ। ਫਿਰ ਕਾਰਜ ਨੂੰ ਪਿਤਾ ਅਤੇ ਕਾਰਣ ਨੂੰ ਪੁੱਤ੍ਰ ਕਰਿਣਾ ਇਹ ਵਿਪਰੀਤ ਗੱਲ ਹੈ। ਫਿਰ ਅਜਿਹੇ ਵਿਰੋਧੀ ਸ਼ਬਦ ਕਿਉਂ ਵਰਤੇ ਜਾਂਦੇ ਹਨ? ਕਾਰਜ ਤਾਂ ਪੁੱਤ੍ਰ ਹੁੰਦਾ ਹੈ ਅਤੇ ਕਾਰਣ ਪਿਤਾ। ਜੋ ਪੁੱਤ੍ਰ ਕਾਰਜ ਹੈ ਤਾਂ ਉਹ ਕਾਰਣ ਕਿਉਂ ਸਿੱਧ ਹੁੰਦਾ ਹੈ ਤੇ ਪਿਤਾ ਕਾਰਜ ਕਿਉਂ? ਕਾਰਣ, ਕਾਰਣ ਹੀ ਹੈ ਤੇ ਕਾਰਜ, ਕਾਰਜ ਹੀ, ਇਸ ਲੋਕ ਪ੍ਰਸਿੱਧ ਬਾਤ ਤੋਂ ਉਲਟ ਕਿਉਂ ਭਾਸਦਾ ਹੈ? ਕਾਰਣ ਪਹਿਲਾਂ ਹੁੰਦਾ ਹੈ ਤੇ ਕਾਰਜ ਪਿੱਛੋਂ, ਇਹ ਨਿਯਮ ਭੀ ਅਚੱਲ ਹੈ ਪੈਂਡੂ ਇਨ੍ਹਾਂ-ਪਿਤਾ ਅਤੇ ਪੁੱਤ੍ਰ ਦੋਹਾਂ ਵਿੱਚੋਂ ਪਹਿਲਾਂ ਕਿਸ ਨੂੰ ਮੰਨਿਆ ਜਾਵੇ ਤੇ ਪਿੱਛੋਂ ਕਿਸ ਨੂੰ? ਜੋ ਪਹਿਲਾਂ ਸਿੱਧ ਹੋ ਜਾਵੇ, ਉਹ ਕਾਰਣ ਹੈ ਜੋ ਪਿੱਛੋਂ ਸਿੱਧ ਹੋਵੇ, ਉਹ ਕਾਰਜ।

ਇਸ ਵਿੱਚ ਕੋਈ ਰੌਲਾ ਨਹੀਂ ਹੈ ਪ੍ਰੰਤੂ ਮੰਨਿਆਂ ਕਿਸ ਨੂੰ ਜਾਵੇ, ਕੋਈ ਨਿਰਣਯ  
ਭੀ ਹੋਵੇ? ਇਸ ਲਈ ਜਦ ਇਹ ਪਤਾ ਹੀ ਨਹੀਂ ਲਗਦਾ ਕਿ ਪਹਿਲਾਂ ਕੌਣ ਹੈ  
ਤਾਂ ਇਹ ਕਾਰਨ ਅਤੇ ਕਾਰਜ ਦਾ ਜੋ ਕਥਨ ਹੈ, ਉਹ ਵਿਅਰਸ ਕਲਪਨਾ-  
ਮਾਤ੍ਰ ਹੀ ਹੈ, ਕੋਈ ਭੀ ਨਾ ਕਿਸੇ ਦਾ ਕਾਰਜ ਹੈ ਤੇ ਨਾ ਹੀ ਕਾਰਨ ਯਾਨੀ ਕੋਈ  
ਭੀ ਵਸਤੂ ਉਤਪੰਨ ਨਹੀਂ ਹੁੰਦੀ-

ਕਾਰਨ ਅਤੇ ਕਾਰਜ ਦੇ ਪਹਿਲਾਂ ਜਾਂ ਪਿੱਛੋਂ ਹੋਣ ਦਾ ਜੋ ਅਗਿਆਨ ਹੈ, ਉਹ  
ਅਨ-ਉਤਪੱਤੀ ਤੇ ਉਤਪੱਤੀ ਰਹਿਤ ਦਾ ਹੀ ਪ੍ਰਕਾਸ਼ਕ ਹੈ ਕਿਉਂਕਿ ਜੇ ਕਾਰਜ  
ਸੱਚ-ਮੁੱਚ ਹੀ ਉਤਪੰਨ ਹੋਇਆ ਹੁੰਦਾ ਤਾਂ ਉਸਦਾ ਕਾਰਨ ਕਿਉਂ ਨਾ ਗੁਹਿਣ  
ਕੀਤਾ ਜਾਂਦਾ?

**ਬੰਕਾ—**ਜੇ ਇਹ ਬਾਤ ਮੰਨੀ ਜਾਏ ਕਿ ਜਿਸ ਸ਼ਰੀਰ ਵਿੱਚ ਪਿਤਾ ਸ਼ਬਦ  
ਆਇਆ ਹੈ, ਉਹ ਸ਼ਰੀਰ ਤਾਂ ਪ੍ਰੰਤੂ ਦੀ ਉਤਪੱਤੀ ਤੋਂ ਪਹਿਲਾਂ ਹੈ ਹੀ, ਇਸ ਲਈ  
ਉਸ ਨੂੰ ਕਾਰਨ ਕਹਿ ਦੇਣਾ ਚਾਹੀਏ?

**ਸਮਾਧਾਨ—**ਠੀਕ ਹੈ, ਪ੍ਰੰਤੂ ਇਸ ਵਿੱਚ ਗੱਲ ਇਹ ਹੈ ਕਿ ਉਹ ਸ਼ਰੀਰ  
ਸੱਤਜ ਹੈ ਯਾ ਅਸੱਤਜ ਅਥਵਾ ਸੱਤਜ ਭੀ ਹੈ ਤੇ ਅਸੱਤਜ ਭੀ? ਜੇ ਉਹ ਸੱਤਜ ਹੈ  
ਤਾਂ ਸੱਤਜ ਹੋਣ ਦੇ ਕਾਰਨ ਹੀ ਉਤਪੰਨ ਨਹੀਂ ਹੋ ਸਕਦਾ। ਕਿਉਂਕਿ ਜਦ ਉਹ  
ਸੱਤਜ ਹੈ ਫਿਰ ਉਸ ਨਿਰਵਿਕਾਰ ਦੀ ਉਤਪੱਤੀ ਦਾ ਕੀ ਮਤਲਬ? ਸੱਤਜ ਵਸਤੂ  
ਤਾਂ ਵਿੱਦਜਮਾਨ ਹੀ ਹੁੰਦੀ ਹੈ। ਜੇ ਅਸੱਤਜ ਹੈ ਤਾਂ ਅਸੱਤਜ ਦੀ ਉਤਪੱਤੀ ਹੋ ਹੀ  
ਨਹੀਂ ਸਕਦੀ। ਮੁਰੰਗ ਦੇ ਸਿੰਗਾਂ ਦੀ ਅਸੱਤਜ ਹੋਣ ਦੇ ਕਾਰਨ ਹੀ ਉਤਪੱਤੀ  
ਨਹੀਂ ਮੰਨੀ ਜਾਂਦੀ। ਜੇ ਸੱਤਜ ਤੇ ਅਸੱਤਜ ਦੋਨੋਂ ਰੂਪ ਹੈ ਤਾਂ ਭੀ ਉਤਪੱਤੀ ਨਹੀਂ  
ਹੋ ਸਕਦੀ ਕਿਉਂਕਿ ਸੱਤਜ ਤੇ ਅਸੱਤਜ ਵਿਰੋਧੀ ਸੁਭਾਉ ਹੋਣ ਦੇ ਕਾਰਨ, ਇਕੱਠੇ  
ਨਹੀਂ ਰਹਿ ਸਕਦੇ, ਜਿਉਂ ਅੰਧਕਾਰ ਤੇ ਪ੍ਰਕਾਸ਼। ਇਸ ਲਈ ਉਹ ਸ਼ਰੀਰ ਨਾ  
ਸੱਤਜ ਹੈ, ਨਾ ਅਸੱਤਜ ਤੇ ਨਾ ਹੀ ਸੱਤਜ ਤੇ ਅਸੱਤਜ ਦੋਨੋਂ ਰੂਪ। ਇਸ ਤੋਂ ਇਹੀ  
ਸਿੱਧੁ ਹੁੰਦਾ ਹੈ ਕਿ ਕੋਈ ਭੀ ਵਸਤੂ ਉਤਪੰਨ ਨਹੀਂ ਹੁੰਦੀ, ਪ੍ਰੰਤੂ ਆਦਿ ਵਸਤੂ ਜਾਂ  
ਨਾਉਂ ਕੇਵਲ ਸ਼ਬਦ-ਮਾਤ੍ਰ ਹੀ ਹਨ—

‘ਵਿਕਾਰ’ ਬਾਣੀ (ਆਵਾਜ਼) ਤੋਂ ਆਰੰਭ ਹੋਣ ਵਾਲਾ ‘ਨਾਮ’ ਮਾਤ੍ਰ ਹੀ ਹੈ।

(ਛਾਂ: ਉ: ੬।੧।੮।)

ਕਾਰਨ ਅਤੇ ਕਾਰਜ ਦੇ ਨਿਰਣਯ ਵਾਸਤੇ ਜਗ ਬੀਜ ਅਤੇ ਬਿਛੁ ਵੱਲ ਭੀ ਨਜ਼ਰ ਮਾਰਨੀ ਚਾਹੀਏ—ਬੀਜ ਪਹਿਲਾਂ ਹੈ ਯਾ ਬਿਛੁ। ਜੇ ਬੀਜ ਪਹਿਲਾਂ ਹੈ ਤਾਂ ਉਹ ਬਿਛੁ ਤੋਂ ਬਿਨਾਂ ਕਿਸ ਤਰ੍ਹਾਂ ਬਣਿਆ? ਜੇ ਬਿਛੁ ਪਹਿਲਾਂ ਹੈ ਤਾਂ ਉਹ ਬੀਜ ਤੋਂ ਬਿਨਾਂ ਉਤਪਨਨ ਹੀ ਕਿਸ ਤਰ੍ਹਾਂ ਹੋਇਆ? ਕੋਈ ਫੈਸਲਾ ਨਹੀਂ। ਇਸ ਲਈ ਇਹ ਗੱਲ ਸੁਭਾਵਿਕ ਹੀ ਸਿੱਧ ਹੋ ਜਾਂਦੀ ਹੈ ਕਿ ਕਾਰਨ ਤੇ ਕਾਰਜ ਇਹ ਦੌਨੋਂ ਪ੍ਰਤੀਤ ਹੀ ਹੁੰਦੇ ਹਨ, ਵਸਤਵ ਵਿੱਚ ਹੈ ਨਹੀਂ। ਕੇਵਲ ਆਤਮਾ ਯਾਨੀ ਬ੍ਰਹਮ ਹੀ ਇਸਥਿਤ ਹੈ ਜਿਸਦੇ ਆਸਰੇ ਇਹ ਸਾਰਾ ਜਗਤ ਉਤਪਨਨ ਅਤੇ ਨਸ਼ਟ ਹੁੰਦਾ ਜਿਹਾ ਭਾਸਦਾ ਹੈ। ਨਾ ਆਤਮਾ ਨੂੰ ਕੁੱਝ ਲਾਭ ਪ੍ਰੇਜ਼ੰਟਦਾ ਹੈ ਤੇ ਨਾ ਹੀ ਹਾਨੀ ਕਿਉਂਕਿ ਕਲਪਿਤ ਵਸਤੂ ਅਧਿਸ਼ਠਾਨ\* ਦਾ ਕੀ ਵਿਗਾੜ ਸਕਦੀ ਹੈ? ਜੇ ਕੁੱਝ ਵਿਗਾੜ ਸਕਦੀ ਹੋਵੇ ਤਾਂ ਮਿਗੂਡਿਸ਼ਨਾ ਦਾ ਜਲ, ਪ੍ਰਿਥਵੀ ਨੂੰ ਗਿੱਲੀ ਨਾ ਕਰ ਦੇਵੇ? ਅਤੇ ਸੁਪਨ ਦੇ ਪ੍ਰੇਨ ਤੇ ਪਾਪ ਆਦਿ ਕਿਆ ਦਾ ਜਾਗ੍ਰਤ ਵਿੱਚ ਸਪਰਸ਼ ਨਾ ਹੋਵੇ? ਇਸ ਲਈ ਕਲਪਨਾ ਕੋਈ ਵਸਤੂ ਨਹੀਂ ਹੁੰਦੀ, ਨਾ ਹੋਣ ਦੇ ਕਾਰਨ ਹੀ, ਉਹ ਕੁੱਝ ਭੀ ਨਹੀਂ ਵਿਗਾੜਦੀ।

‘ਕਲਪਿਤ’ ਜੋ ਜਾਗ੍ਰਤ ਤੇ ਸੁਪਨ ਅਵਸਥਾਵਾਂ ਹਨ, ਇਹ ਉੱਪਰ ਕਹੀਆਂ ਕਲਪਿਤ ਵਸਤੂਆਂ ਵਾਂਗੂੰ ਹੀ ਹਨ। ਇਨ੍ਹਾਂ ਦੋਹਾਂ ਵਿੱਚ ਜਗਤ ਦੀ ਪ੍ਰਤੱਖ ਅਵਸਥਾ ਹੈ ਅਤੇ ਸੁਖਪਤੀ ਇਨ੍ਹਾਂ ਦੀ ਬੀਜ ਰੂਪ ਅਪ੍ਰਤੱਖ ਹੈ ਯਾਨੀ ਢੈਤ ਜੋ ਮਨ ਦਾ ਸਫਰਣ ਰੂਪ ਹੈ, ਉਹ ਮਨ ਇਸ ਅਵਸਥਾ ਵਿੱਚ ਪ੍ਰੰਪੰਚ ਦੇ ਸਹਿਤ, ਆਪਣੇ ਉਸ ਰੂਪ ਦਾ ਤਿਆਗ ਨਾ ਕਰਦਾ ਹੋਇਆ, ਅਗਿਆਨ ਨਾਲ ਢਕਿਆ ਜਾਂਦਾ ਹੈ—ਅਵਿੱਦਜਾ ਵਿੱਚ ਲੀਨ ਹੋ ਜਾਂਦਾ ਹੈ। ਉਹ ਅਵਿੱਦਜਾ ਤਿੰਨ ਕਾਲ ਹੀ ਆਤਮਾ ਵਿੱਚ ਨਹੀਂ ਹੈ ਕਿਉਂਕਿ ਅਵਿੱਦਜਮਾਨ ਵਸਤੂ ਦਾ ਨਾਮ ਹੀ ਅਵਿੱਦਜਾ ਹੈ। ‘ਆਤਮਾ’ ਵਿੱਚ ਕੋਈ ਵਸਤੂ ਭੀ ਵਿੱਦਜਮਾਨ ਨਹੀਂ ਹੈ। ਇਸੀ ਤੇ ਜੇ ਕੁੱਝ ਭੀ ਵਿੱਦਜਮਾਨ ਜਿਹਾ ਭਾਸਦਾ ਹੈ, ਉਹ ਅਵਿੱਦਜਾ ਹੀ ਹੈ। ਸਭ ਕਲਪਨਾਵਾਂ ਦਾ ਆਧਾਰ ਜੋ ‘ਆਤਮਾ’ ਅਦੂਤ ਹੈ ‘ਸੋ ਤੂੰ ਹੈਂ’ ਪਿਆਰੇ ਵਿਜੋਰੀ! ਤੇਰੇ ਵਿੱਚ ਪ੍ਰਤੀਤ ਦੇ ਰਿਹਾ ਇਹ ਪ੍ਰੰਪੰਚ, ਕੁੱਝ ਵਸਤੂ ਨਹੀਂ ਹੈ। ਜੜ੍ਹ, ਸੰਗਮ (ਚੇਤਨ) ਆਦਿ ਰੂਪਾਂ ਵਿੱਚ ਭਾਸਣ ਵਾਲਾ ਇੱਕ ਤੂੰ ਹੀ ਹੈ—

\* ਅਧਿਸ਼ਠਾਨ—ਆਧਾਰ, ਆਸਰਾ। ਜਿਵੇਂ ਹਨੇਰੇ ਵਿੱਚ ਪਈ ਰੱਸੀ ਵਿੱਚ ਜੋ ਸੱਪ ਹੋਣ ਦਾ ਭਰਮ ਪੈਦਾ ਹੁੰਦਾ ਹੈ, ਉਹ ਰੱਸੀ ਦੇ ਆਸਰੇ ਹੀ ਹੈ। ਇਸ ਤਰ੍ਹਾਂ ਸੱਪ ਦੇ ਭਰਮ ਦਾ ‘ਅਧਿਸ਼ਠਾਨ’ ਰੱਸੀ ਹੈ।

### ਹਰ ਰੂਪ ਵਿੱਚ ਤੂੰ

ਤੂੰ ਪੇਡੁ ਸਾਖ ਤੇਰੀ ਛੂਲੀ॥ ਤੂੰ ਸੂਖਮੁ ਹੋਆ ਅਸੂਲੀ॥  
 ਤੂੰ ਜਲਨਿਧਿ ਤੂੰ ਫੇਨੁ ਬੁਦਬੁਦਾ ਤੁਧੁ ਬਿਨੁ ਅਵਰੁ ਨ ਭਾਲੀਐ ਜੀਉ॥  
 ਤੂੰ ਸੂਤੁ ਮਣੀਏ ਭੀ ਤੂੰਹੈ॥ ਤੂੰ ਗੰਠੀ ਮੇਰੁ ਸਿਰਿ ਤੂੰਹੈ॥  
 ਆਦਿ ਮਧਿ ਮੰਤਿ ਪ੍ਰਭੁ ਸੌਈ ਅਵਰੁ ਨ ਕੋਇ ਦਿਖਾਲੀਐ ਜੀਉ॥  
 ਤੂੰ ਨਿਰਗੁਣੁ ਸਰਗੁਣੁ ਸੁਖਦਾਤਾ॥ ਤੂੰ ਨਿਰਬਾਣੁ ਰਸੀਆ ਰੰਗਿ ਰਾਤਾ॥  
 ਆਪਣੇ ਕਰਤਥ ਆਪੇ ਜਾਣਹਿ ਆਪੇ ਤੁਧੁ ਸਮਾਲੀਐ ਜੀਉ॥  
 ਤੂੰ ਠਾਕੁਰੁ ਸੇਵਕੁ ਫੁਨਿ ਆਪੇ॥ ਤੂੰ ਗੁਪਤੁ ਪਰਗਟੁ ਪ੍ਰਭੁ ਆਪੇ॥  
 ਨਾਨਕ ਦਾਸੁ ਸਦਾ ਗੁਣ ਗਾਵੈ ਇਕ ਭੋਗੀ ਨਦਰਿ ਨਿਹਾਲੀਐ ਜੀਉ॥

(ਅਗ ੧੦੨)

ਰੱਸੀ ਵਿੱਚ ਸਰਪ ਵਾਂਗੁੰ ਭਾਸਣ ਵਾਲੇ ਮਨ, ਇੰਦ੍ਰੀਆਂ ਅਤੇ ਸ਼ਰੀਰਾਂ ਦਾ  
 ਪ੍ਰਕਾਸ਼ਕ ਯਾਨੀ ਪ੍ਰਤੀਤ ਦੇ ਰਹੇ ਅਨੰਤ ਬ੍ਰਹਮੰਡਾਂ ਨੂੰ ਪ੍ਰਕਾਸ਼ਨ ਵਾਲਾ ਗੋਬਿੰਦ,  
 ਪਿਆਰੇ ਵਿਜੋਰੀ ! ਜੋ ਤੂੰ ਹੈਂ। ਜਿਉਂ ਮਾਲਾ ਦੇ ਮਣਕੇ, ਧਨੀ ਦੇ ਆਸਰੇ ਰੱਹਿਦੇ  
 ਹਨ, ਉਸੀ ਤਰ੍ਹਾਂ ਇਹ ਪ੍ਰਤੀਤ ਦੇ ਰਹੇ ਸਾਰੇ ਹੀ ਸ਼ਰੀਰ ਤੇਰੇ ਆਸ਼ਿਤ ਹਨ। ਤੈਥੋਂ  
 ਵਿੱਛੜਿਆ ਹੋਇਆ ਤੇਰਾ ਪ੍ਰੀਤਮ ਭੀ ਤੇਰੇ ਹੀ ਆਸਰੇ ਹੈ ਯਾਨੀ ਪਹਿਲੇ ਸ਼ਰੀਰ  
 ਨੂੰ ਬਦਲਕੇ, ਉਸਦਾ ਦੂਜਾ ਸ਼ਰੀਰ ਰੂਪੀ ਮਣਕਾ, ਤੇਰੇ ਵਿੱਚ ਹੀ ਪਰੋਇਆ  
 ਹੋਇਆ ਹੈ। ਤੇਰੇ ਬਿਨਾਂ ਉਸਦੀ ਇਸਥਿਤੀ ਇੱਕ ਛਿਨ ਮਾਤ੍ਰ ਭੀ ਨਹੀਂ ਹੈ।  
 ਸੁਪਨ ਵਿੱਚ ਨਾਨਾ ਪ੍ਰਕਾਰ ਦੇ ਸ਼ਰੀਰ ਆਦਿ ਪਦਾਰਥ ਭਿੰਨ-ਭਿੰਨ ਪ੍ਰਤੀਤ  
 ਦਿੰਦੇ ਹੋਏ ਭੀ ਜਿਉਂ ਸੁਪਨਾਵੀ ਰੂਪ ਯਾਨੀ ਜਿਸਨੂੰ ਕਿ ਸੁਪਨਾ ਆ ਰਿਹਾ ਹੈ  
 ਯਾਨੀ ਸੁਪਨ ਦ੍ਰਿਸ਼ਟਾ (ਦੇਖਣ ਵਾਲਾ) ਹੀ ਦ੍ਰਿਸ਼ਜ ਰੂਪ ਹੋਇਆ ਭਾਸਦਾ ਹੈ,  
 ਤਿਉਂ ਹੀ ਤੂੰ ਆਪਣੇ ਪ੍ਰੀਤਮ ਦਾ ਸ਼ਰੀਰ ਬਣਿਆ ਹੋਇਆ ਭਾਸਿਆ ਸੀ ਅਤੇ  
 ਉਹ ਸ਼ਰੀਰ ਭਾਸਣ ਤੋਂ ਹਟਕੇ, ਹੁਣ ਦੂਜੇ ਰੂਪ ਵਿੱਚ 'ਤੂੰ' ਹੀ ਭਾਸ ਰਿਹਾ ਹੈ। ਉਹ  
 ਪ੍ਰੀਤਮ ਜਿਸਨੂੰ ਕਿ ਵਿਜੋਗ ਵਿੱਚ ਵਿਆਕੁਲ ਹੋ ਕੇ ਛੂੰਡਦਾ ਫਿਰਦਾ ਹੈ 'ਉਹ ਤੂੰ  
 ਹੀ ਹੈ'। ਜਲ ਵਿੱਚ ਤਰੰਗ, ਝੱਗ ਅਤੇ ਬੁਦਬੁਦੇ ਜਿਉਂ ਹੁੰਦੇ ਤੇ ਵਿਨਾਸ਼ ਹੁੰਦੇ  
 ਭਾਸਦੇ ਹਨ, ਵਾਸਤਵ ਵਿੱਚ ਉਹ ਨਾ ਉਤਪਨ ਹੁੰਦੇ ਹਨ ਤੇ ਨਾ ਹੀ ਵਿਨਾਸ਼,  
 ਕੇਵਲ ਜਲ ਹੀ ਤਰੰਗ, ਝੱਗ ਅਤੇ ਬੁਦਬੁਦੇ ਦੇ ਰੂਪਾਂ ਵਿੱਚ ਪ੍ਰਤੀਤ ਹੁੰਦਾ ਹੈ,

ਇਸ ਲਈ ਉਹ ਜਲ ਤੋਂ ਨਿਆਰੇ ਨਹੀਂ ਹਨ। ਤਿਉਂ ਹੀ ਜਿਸ ਭੀ ਸ਼ਕਲ ਵਿੱਚ  
ਜੋ ਪੜੀਤੀ ਹੁੰਦੀ ਹੈ ਉਹ, ‘ਤੂੰ ਹੀ ਹੈ’। ਤੂੰ ਹੀ ‘ਗੋਬਿੰਦ’ ਸਰਬੱਤ ਬਿਰਾਜਮਾਨ ਹੈ  
ਯਾਨੀ ਚਰਾਚਰ ਜਿਤਨੀ ਭੀ ਸਿਸ਼ਟੀ ਹੈ, ਉਹ ਸਭ ‘ਤੂੰ ਹੀ ਹੈ’—  
ਸਭ ਗੋਬਿੰਦ ਹੈ ਸਭ ਗੋਬਿੰਦ ਹੈ ਗੋਬਿੰਦ ਬਿਨੁ ਨਹੀਂ ਕੋਈ॥  
ਸੂਤ ਏਕ ਮਣਿ ਸਤ ਸਹੰਸ ਜੈਸੇ ਓਤਿ ਧੋਤਿ ਪੜ੍ਹੇ ਸੋਈ॥ ੧॥ ਰਹਾਉ॥  
ਜਲ ਤਰੰਗ ਅਤੁ ਫੇਨ ਬੁਦਬੁਦਾ ਜਲ ਤੇ ਭਿੰਨ ਨ ਹੋਈ॥  
ਇਹੁ ਪਰਪੰਚੁ ਪਾਰਬ੍ਰਹਮ ਕੀ ਲੀਲਾ ਬਿਚਰਤ ਆਨ ਨ ਹੋਈ॥

(ਅੰਗ ੪੯੫)

ਜਿਉਂ ਕੋਈ ਬਾਲਕ ਪਾਣੀ ਦੇ ਬੁਦਬੁਦੇ ਵਾਲੇ ਰੂਪ ਵਿੱਚ ਪ੍ਰੀਤੀ ਕਰਕੇ,  
ਉਸਦੇ ਜਲ ਵਿੱਚ ਲੀਨ ਹੋ ਜਾਣ ਪਰ ਚੌਦਾ ਹੈ, ਤਿਉਂ ਹੀ ਤੂੰ ਭੀ ਉਸ ਪੜੀਤ  
ਦਿੱਤੇ ਪ੍ਰੀਤਮ (ਸ਼ਗੀਰ) ਵਿੱਚ ਅਤੀ ਪ੍ਰੀਤੀ ਹੋਣ ਦੇ ਕਾਰਨ ਵਿਜੋਗ ਚ ਤੜਹਿਆ  
ਤੇ ਉਸਦੀ ਤਲਾਸ਼ ਕਰਦਾ ਫਿਰਿਆ ਹੈ। ਵਿਚਾਰ ਪੂਰਬਕ ਜਿਉਂ ਬੁਦਬੁਦੇ ਦੀ  
ਖੋਜ ਦਾ ਨਤੀਜਾ ਜਲ ਹੀ ਨਿਕਲਦਾ ਹੈ, ਤਿਉਂ ਹੀ ਉਸ ਵਿੱਛੜੇ ਹੋਏ ਪ੍ਰੀਤਮ  
ਦੀ ਖੋਜ ਦਾ ਪਰਿਣਾਮ ‘ਤੂੰ ਆਤਮਾ ਹੀ’ ਸਿੱਧ ਹੁੰਦਾ ਹੈ ਯਾਨੀ ਤੇਰੇ ਸਿਵਾਏ,  
ਉਹ ਕਿਤੇ ਭਿੰਨ ਰੂਪ ਵਿੱਚ ਗੁਹਿਣ ਨਹੀਂ ਕੀਤਾ ਜਾ ਸਕਦਾ ‘ਤੂੰ ਹੀ ਹੈ’। ਇਹ  
ਤੇਰੀ ਖੇਡ ਹੈ, ਤੂੰ ਹੀ ਹਰ ਪ੍ਰਕਾਰ ਨਾਲ ਮੰਨ, ਸੋਚੂ ਆਦਿ ਬਣਿਆ ਹੋਇਆ  
ਇਸਥਿਤ ਹੋ ਰਿਹਾ ਹੈ। ਆਪਣੇ ਤੋਂ ਭਿੰਨ ਸਭ ਕਲਪਨਾਵਾਂ ਨੂੰ, ਕੇਵਲ ਕਲਪਨਾ  
ਹੀ ਸਮਝਕੇ ਨਿਸਚਿੰਤ ਰਹਿ ਅਤੇ ਸ਼ੋਕ ਹੀਨ ਭਾਵ ਆਨੰਦ ਸੂਰਪ ਬ੍ਰਹਮ ਤੋਂ  
ਅਭਿਨ ਅਨੁਭਵ ਕਰਕੇ, ਇਸ ਪਰਮ ਇਸਥਿਤੀ ਨੂੰ ਸੰਭਾਲ ! ਤੇਰੀ ਇਹ  
ਇਸਥਿਤੀ, ਤੇਰਾ ਵਾਸਤ੍ਰਕ ਸੂਰਪ ਹੈ, ਜਾਗੋ ! ਪਿਆਰੇ ਵਿਜੋਗੀ ਜਾਗੋ !!

ਬਿਰਹ ਰੂਪੀ ਸੱਪ ਦੇ ਡੰਗ ਦੀ ਤੜਪ ਅਤੇ ਵਿਆਕੁਲਤਾ ਰੂਪ ਜ਼ਹਿਰ  
ਵੱਧਦੀ ਜਾਂਦੀ ਨੂੰ, ਮਹਾਂਵਾਕ ਰੂਪੀ ਮੰਨ ਨਾਲ ਰੋਕ ਦਿੱਤਾ ਯਾਨੀ ਬਿਲਕੁਲ  
ਦੂਰ ਕਰਕੇ ਪ੍ਰੀਤਮ-ਆਤਮਾ ਦਾ ਮਿਲਾਪ ਰੂਪੀ ਨਿਰੋਗਤਾ ਪ੍ਰਾਪਤ ਕਰਾ ਦਿੱਤੀ  
ਹੈ। ਸਮਾਪੀ ਰੂਪੀ ਨਿੰਦਾ ਵਿੱਚ ਘੁੱਕ ਸੌਂ ਕੇ, ਕੁੱਝ ਸਮੇਂ ਉਪ੍ਰੇਤ ਪ੍ਰਸੰਨ ਹੋਇਆ  
ਇਉਂ ਬੋਲਿਆ—

**ਆਤਮਾ ਰੂਪ ਸੂਰਜ ਵਿੱਚ ਅਵਿੱਦਜਾ ਰੂਪ  
ਰਾਤ੍ਰੀ ਦਾ ਅਭਾਵ**

ਵਿਜੋਗੀ—ਹੇ ਦੂਈ ਦੇ ਵਿਨਾਸ਼ਕ ਅਤੇ ਏਕੱਤ੍ਰ ਦੇ ਸੂਰਜ ! ਤੇਰੇ ਮਹਾਂਵਾਕ ਰੂਪ ਪ੍ਰਕਾਸ਼ ਹੁੰਦੇ ਹੀ ਅਵਿੱਦਜਾ ਰੂਪ ਰਾਤ੍ਰੀ ਕਿੱਥੇ ਚਲੀ ਜਾਂਦੀ ਹੈ, ਕਿਤੇ ਲੁਕ ਜਾਂਦੀ ਹੈ ਯਾ ਨਾਸ਼ ਹੀ ਹੋ ਜਾਂਦੀ ਹੈ ?\*

ਉੱਤਰ—ਪਿਆਰੇ ਵਿਜੋਗੀ ! ਤੂੰ ਕਿਸ ਵਸਤੂ ਦਾ ਨਾਮ ਲੈਕੇ ਮੈਨੂੰ ਪੁੱਛ ਰਿਹਾ ਹੈ? ਮੈਂ ਤਾਂ ਕਦੇ ਰਾਤ੍ਰੀ ਦੇਖੀ ਹੀ ਨਹੀਂ ਹੈ। ਕਿੰਤੁ ਅਗਿਆਨੀਆਂ ਦੀ ਇਹ ਕਲਪਨਾ ਸੂਰਜ ਦੇ ਅਭਾਵ ਸਮੇਂ, ਰਾਤ੍ਰੀ ਦੀ ਕਲਪਨਾ ਕਰਕੇ ਸੌਂ ਜਾਂਦੇ ਹਨ ਅਤੇ ਜਦ ਸੂਰਜ ਨੂੰ ਦੇਖਦੇ ਹਨ ਤਦ ਸੂਰਜ ਉਦੇ ਹੋਇਆ ਸਮਝਕੇ, ਦਿਨ ਦੀ ਕਲਪਨਾ ਕਰਕੇ ਆਪਣੇ ਵਿਵਹਾਰਾਂ ਵਿੱਚ ਲੰਗ ਜਾਂਦੇ ਹਨ। ਪ੍ਰਤ੍ਯੇ ਯਥਾਰਥ ਇਹ ਹੈ ਕਿ ਰਾਤ ਅਤੇ ਦਿਨ ਸੂਰਜ ਵਿੱਚ ਕਦੇ ਹੋਏ ਹੀ ਨਹੀਂ ਹਨ। ਨਾ ਸੂਰਜ ਛਿਪਦਾ ਹੈ ਤੇ ਨਾ ਉਦਯ ਹੁੰਦਾ ਹੈ, ਸੂਰਜ ਨਿਰੰਤਰ ਆਪਣੇ ਪ੍ਰਕਾਸ਼ (ਸੂਰਪ) ਵਿੱਚ ਇਸਥਿਤ ਰਹਿੰਦਾ ਹੈ ਤਾਂ ਭੀ ਬੇਸਮਲੀ ਦੇ ਕਾਰਨ, ਕਲਪਨਾ ਕਰਨ ਵਾਲੇ ਸੂਰਜ ਵਿੱਚ ਕਲਪਨਾ ਕਰਦੇ ਹਨ। ਜਦੋਂ ਕਿ ਇਹ ਦੇਨੋਂ ਉਦਯ-ਅਸਤ ਦੀਆਂ ਕਲਪਨਾਵਾਂ ਸੂਰਜ ਨੂੰ ਤਾਂ ਸਪਰਸ਼ ਵੀ ਨਹੀਂ ਕਰਦੀਆਂ। ਤਿਉਂ ਹੀ ‘ਆਤਮਾ’ ਵਿੱਚ ਅਵਿੱਦਜਾ ਦਾ ਹੋਣਾ ਯਾ ਨਾ ਹੋਣਾ ਇਹ ਬਣ ਹੀ ਨਹੀਂ ਸਕਦਾ ਯਾਨੀ ਆਤਮਾ ਨੇ ਆਪਣੇ ਵਿੱਚ ਅਵਿੱਦਜਾ ਦੇਖੀ ਹੀ ਨਹੀਂ ਤੇ ਨਾ ਹੀ ਇਸ ਦਾ ਅਭਾਵ ਦੇਖਿਆ ਹੈ। ਭਾਵ ਅਤੇ ਅਭਾਵ ਭੀ ਕਿਸੇ ਵਸਤੂ ਦੇ ਹੀ ਹੋ ਸਕਦੇ ਹਨ, ਅਵਸਤੂ ਦੇ ਨਹੀਂ। ‘ਆਤਮਾ’ ਤੋਂ ਭਿੰਨ ਦੂਜੀ ਕੋਈ ਵਸਤੂ ਹੈ ਹੀ ਨਹੀਂ। ਮੁਰਖ ਮਨ ਹੀ ਨਾਨਾ ਪ੍ਰਕਾਰ ਦੀ ਕਲਪਨਾ ਕਰਦਾ ਹੈ ਤੇ ਆਪੇ ਹੀ ਦੁਖੀ-ਸੁਖੀ ਹੋਈ ਜਾਂਦਾ ਹੈ। ਕਲਪਨਾ ਦੇ ਖਤਮ ਹੋ ਜਾਣ ਪਰ ਨਾ ਆਪਣੇ ਵਿੱਚ ਕੋਈ ਦੁੱਖ ਦੇਖਦਾ ਹੈ ਤੇ ਨਾ ਹੀ ਕੋਈ ਸੁੱਖ, ਆਪਣੇ ਅਕਹਿ ਸੂਰਪ ਵਿੱਚ ਲੀਨ ਹੋ ਜਾਂਦਾ ਹੈ।

\* ਇਸ ਮਤਲਬ ਨੂੰ ਲੈਕੇ ਇਹ ਪ੍ਰਸ਼ਨ ਹੈ ਕਿ ਮਹਾਂਵਾਕ ਸੁਣਦੇ ਹੀ ਉਸ ਦਾ ਪੀਤਮ, ਆਪਣਾ ਆਤਮਾ ਰੂਪ ਹੋ ਕੇ ਪੁਤੱਖ ਹੋ ਗਿਆ ਹੈ। ਮੈਂ ਹੋਰ ਹਾਂ, ਮੇਰਾ ਪੀਤਮ ਆਦਿ ਜੀਵ ਭਿਨ-ਭਿਨ ਹਨ ਅਤੇ ਪ੍ਰਮਾਤਮਾ ਕਿਤੇ ਵੱਖਰਾ ਹੋਗੀ ਹੈਂ। ਇਹ ਭੇਦ ਪ੍ਰਤੀਤੀ ਇੱਕ ਛਿੰਨ ਵਿੱਚ ਨਸ਼ਟ ਹੋ ਗਈ। ਇਸ ਅਭੇਦ ਇਸਥਿਤੀ ਦੇ ਸਮੇਂ ਨਾ ਮਾਲੂਮ ਉਹ ਭੇਦ ਦੀ ਕਾਰਨ ਗੁਪੀ ਅਵਿੱਦਜਾ ਕਿੱਥੇ ਚਲੀ ਗਈ ਹੈ? ਜਿਉਂ ਕਦੇ ਹੁੰਦੀ ਹੀ ਨਹੀਂ ਸੀ। ਇਉਂ ਅਸਚਰਜ ਹੋਇਆ ਆਪਣੇ ਆਤਮਾ ਦਾ ਅਨੁਭਵ ਕਰਦਾ ਹੈ।

ਉਹ, ਸੂਯੰ-ਪ੍ਰਕਾਸ਼ 'ਆਤਮਾ' ਵਿੱਚ ਲੀਨ ਹੋਇਆ 'ਮਨ', 'ਆਤਮ ਸੂਰਪ' ਹੀ ਹੈ। ਇਸ ਲਈ ਉਹ ਕੀ ਆਖੇ ਕਿ ਅਵਿੱਦਜਾ ਰੂਪ ਰਾਤ੍ਰੀ ਨਾਸ਼ ਹੋ ਜਾਂਦੀ ਹੈ ਯਾ ਲੁਕ ਜਾਂਦੀ ਹੈ ਕਿਉਂਕਿ 'ਆਤਮ ਰੂਪ ਸੁਰਜ' ਵਿੱਚ ਅਵਿੱਦਜਾ ਰੂਪ ਰਾਤ੍ਰੀ ਹੈ ਹੀ ਨਹੀਂ। ਅਵਿੱਦਜਮਾਨ ਵਸਤੂ ਦਾ ਨਾਮ ਅਵਿੱਦਜਾ ਹੈ, ਜੇਹੋ ਜੇਹੀ ਇਹ ਆਪ, ਤੇਹੋ ਜਿਹਾ ਇਸ ਦਾ ਕਾਰਜ ਭੀ ਹੈ। ਇਹ ਅਣਹੋਈ 'ਦਿਸ਼ਜ ਪ੍ਰਤੀਤੀ' ਨਾ ਆਪਣੇ-ਆਪ ਨੂੰ ਜਾਣਦੀ ਹੈ ਤੇ ਨਾ ਹੀ 'ਆਤਮਾ' ਨੂੰ। ਪ੍ਰਤੀਤੀ ਕਾਲ ਵਿੱਚ 'ਆਤਮਾ' ਹੀ ਇਸ ਦਾ ਦਿਸ਼ਟਾ ਹੈ—

'ਵਿਗਜਾਤਾ ਨੂੰ ਕਿਸ ਦੇ ਦ੍ਰਾਰਾ ਜਾਣੋ।' (ਬਿਹ: ਉ: ੨੧੮।੧੪।)

'ਇਸ ਤੋਂ ਭਿੰਨ ਕੋਈ ਦਿਸ਼ਟਾ ਨਹੀਂ।' (ਬਿਹ: ਉ: ੩।੮।੧੧।)

'ਵਿਗਜਾਨ ਸ਼ਕਤੀ ਦੇ ਵਿਗਜਾਤਾ ਨੂੰ ਤੁਸੀਂ ਨਹੀਂ ਜਾਣ ਸਕਦੇ।'

(ਬਿਹ: ਉ: ੩।੮।੧੨।)

'ਤੁਸੀਂ ਦਿਸ਼ਟੀ ਦੇ ਦਿਸ਼ਟਾ ਨੂੰ ਨਹੀਂ ਦੇਖ ਸਕਦੇ।' (ਬਿਹ: ਉ: ੩।੮।੧੨।)

ਤਿਸ ਦੇ ਚਾਨਣਿ ਸਭ ਮਹਿ ਚਾਨਣੁ ਹੋਇ॥ (ਅੰਗ ੧੩)

ਅਜਿਹੇ 'ਸੂਯੰ ਪ੍ਰਕਾਸ਼' ਆਤਮਾ ਦੇ ਪ੍ਰਕਾਸ਼ ਨੂੰ ਪਾ ਕੇ, ਮਨ ਆਦਿ ਇੰਦ੍ਰੀਆਂ ਹਰਕਤ ਵਿੱਚ ਆਉਂਦੀਆਂ ਹਨ।

### ਮਨ ਨਾਲ ਆਖਰੀ ਫੈਸਲਾ

ਹੋ ਮਨ! ਜਿਆਦਾ ਹੋਰ ਕੀ ਖਪਾਊਂਦਾ ਹੈਂ? ਹੁਣ ਤੂੰ ਇਹ ਦੱਸ ਕਿ ਤੂੰ ਅਨਾਤਮਾ ਹੈਂ ਯਾ ਆਤਮਾ? ਜੇ ਅਨਾਤਮਾ ਹੈਂ ਤਾਂ ਯਤਨ ਹੀ ਛੱਡ, ਤੂੰ ਆਤਮਾ ਬਣ ਹੀ ਨਹੀਂ ਸਕਦਾ ਕਿਉਂਕਿ ਕਦੇ ਅੱਗ ਭੀ ਬਰਫ ਤੁੱਲ ਗੁਣ ਵਾਲੀ ਹੋ ਸਕਦੀ ਹੈ? ਜਿਉਂ ਅਧਿਕਾਰ, ਪ੍ਰਕਾਸ਼ ਨਹੀਂ ਬਣ ਸਕਦਾ, ਤਿਉਂ ਹੀ ਤੂੰ 'ਅਨਾਤਮਾ' ਤੋਂ 'ਆਤਮਾ' ਨਹੀਂ ਬਣ ਸਕਦਾ। ਹਾਂ, ਜੇ ਤੂੰ ਗਲਤੀ ਨਾਲ ਆਪਣੇ-ਆਪ ਨੂੰ ਅਨਾਤਮਾ ਮੰਨਦਾ ਰਿਹਾ ਹੈਂ ਤਾਂ ਵੱਖਰੀ ਗੱਲ ਹੈ। ਉਸ ਗਲਤ ਖਿਆਲ ਨੂੰ ਛੱਡ ਅਤੇ ਆਪਣੇ-ਆਪ ਨੂੰ ਐਸਾ ਸਮਝ ਕਿ ਮੈਂ ਅਜਰ, ਅਮਰ, ਅਸੰਗ ਅਤੇ ਨਿਰਵਿਕਲਪ ਬ੍ਰਹਮ ਤੋਂ ਜੁਦਾ ਨਹੀਂ ਹਾਂ। ਅਜਿਹੇ ਆਪਣੇ ਵਾਸਤਵ ਸੂਰਪ ਨੂੰ ਭੁੱਲ ਕੇ ਹੀ, ਜੜ੍ਹ ਵਸਤੂਆਂ ਵਿੱਚ ਅਹੰ-ਭਾਵ ਕਰਨ ਲੱਗ ਗਿਆ ਸੀ ਯਾਨੀ

ਮੈਂ ਸ਼ਰੀਰ ਹਾਂ, ਜੰਮਦਾ ਹਾਂ, ਮਰਦਾ ਹਾਂ ਤੇ ਦੁਖੀ-ਸੁਖੀ ਆਦਿ ਅਨੰਤ ਅਵਸਥਾਂ ਵਾਲਾ ਮੰਨਣ ਲੱਗ ਗਿਆ ਸੀ ਸੋ ਛੱਡ ਦੇ! ਕੀ ਮੁਸ਼ਕਲ ਹੈ, ਖਿਆਲ ਦੇ ਬਦਲਣ ਤੋਂ ਬਿਨਾਂ ਹੋਰ ਤਾਂ ਕੁੱਝ ਨਹੀਂ ਕਰਨਾ ਪੈਂਦਾ? ਆਪਣੇ ਗਲਤ ਖਿਆਲ ਨਾਲ ਹੀ ਸ਼ਹਿਨਸ਼ਾਹ ਤੋਂ ਕੰਗਾਲ ਬਣ ਗਿਆ ਹੈ, ਅੱਗੇ ਤੇਰੀ ਮਰਜ਼ੀ!

ਮਨ-(ਬਹੁਤ ਦੇਰ ਖਾਮੋਸ਼ ਰਹਿਣ ਤੋਂ ਬਾਅਦ) ਕਿਪਾਲੂ! ਮੈਨੂੰ ਇਸ ਤਰ੍ਹਾਂ ਉਪਦੇਸ਼ ਦੇਣ ਵਾਲੇ ਆਪ ਕੌਣ ਹੋ? ਕੋਈ ਉੱਤਰ ਨਹੀਂ ਮਿਲਿਆ।

ਮਨ-ਇਹ ਕੌਣ ਸੀ ਮੈਨੂੰ ਉਪਦੇਸ਼ ਦੇਣ ਵਾਲਾ ਜੋ ਪ੍ਰੱਛਣ ਪਰ ਬਿਲਕੁਲ ਹੀ ਗੁੰਮ ਹੋ ਗਿਆ ਹੈ? ਮੈਂ ਸਮਝਦਾ ਹਾਂ ਕਿ ਉਹ ਮੇਰਾ ਹੀ ਖਿਆਲ ਸੀ ਜੋ ਉਪਦੇਸ਼ਟਾਰੂਪ ਵਿੱਚ ਮੈਨੂੰ ਭਾਸਿਆ ਹੈ ਕਿਉਂਕਿ ਉਸ ਯਥਾਰਥ ਉਪਦੇਸ਼ਮੁਤਾਬਿਕ ਮੇਰੇ (ਸ਼ੁੱਧ ਆਤਮ ਸੂਰੂਪ) ਤੋਂ ਬਿਨਾਂ ਤਾਂ ਦੂਜੀ ਵਸੂ ਸਿੱਧ ਹੀ ਨਹੀਂ ਹੁੰਦੀ ਅਤੇ ਉਹ ਉਪਦੇਸ਼ ਦੇਣ ਵਾਲਾ, ਮੇਰੇ ਬਿਨਾਂ ਦੂਜਾ ਹੋਰ ਕੌਣ ਹੋ ਸਕਦਾ ਹੈ? ਮੈਂ ਵਿਆਪਕ, ਨਿਰਵਿਕਾਰ ਅਤੇ ਅਵੈਤਰੂਪ ਹਾਂ। ਆਪਣੀ ਮਲਿਨ ਮਾਇਆ ਨਾਲ ਮਿਲਿਆ ਹੋਇਆ ‘ਮੈਂ’ ਗਲਤੀ ਨਾਲ ਆਪਣੇ-ਆਪ ਨੂੰ ਜੀਵ ਸਮਝ ਕੇ ਦੁਖੀ ਅਤੇ ਸੁਖੀ ਆਦਿ ਅਵਸਥਾਂ ਵਾਲਾ ਮੰਨਦਾ ਰਿਹਾ ਹਾਂ ਅਤੇ ਅੱਜ ਮੇਰਾ ਹੀ ਸ਼ੁੱਧ ਖਿਆਲ, ਮੇਰੇ ਹੀ ਉਸ ਮਲਿਨ ਖਿਆਲ ਨੂੰ ਮਿਟਾ ਕੇ, ਆਪ ਭੀ ਸ਼ਾਂਤ ਹੋ ਗਿਆ ਹੈ। ਇਸ ਲਈ ਦੋਨੋਂ ਖਿਆਲ ਮੈਨੂੰ ਕੇਵਲ ਪ੍ਰਤੀਤ ਹੀ ਦਿੱਤੇ ਹਨ। ਮੇਰੇ ਸ਼ੁੱਧ ‘ਮੈਂ’ (ਆਤਮਾ) ਵਿੱਚ ਕਿਸੇ ਪ੍ਰਕਾਰ ਦੀ ਕੋਈ ਭੀ ਤਬਦੀਲੀ ਨਹੀਂ ਆਈ।

ਮੇਰੇ, ਜਿਸ ਭੀ ਖਿਆਲ ਵਿੱਚ ਜੋ ਨਿਸਚਾ ਹੁੰਦਾ ਹੈ, ਉਹੋ ਜਿਹਾ ਹੀ ਵਾਸ਼ਨਾਂ ਦੇ ਕਾਰਨ ਪ੍ਰਤੱਖ ਭਾਸਣ ਲੱਗ ਜਾਂਦਾ ਹੈ। ਮੇਰੇ ਹੀ ਖਿਆਲ ਵਿੱਚ ਸੰਸਾਰ ਹੈ ਤੇ ਖਿਆਲ ਦੀ ਤਬਦੀਲੀ ਵਿੱਚ ਬ੍ਰਹਮ ਯਾਨੀ ਬ੍ਰਹਮ-ਬ੍ਰਿਤੀ ਕਰਨ ਨਾਲ ਬ੍ਰਹਮ-ਰੂਪ ਹੋ ਜਾਂਦਾ ਹਾਂ ਤੇ ਜੀਵ-ਬ੍ਰਿਤੀ ਕਰਨ ਨਾਲ ਜੀਵ ਜਿਹਾ ਬਣ ਜਾਂਦਾ ਹਾਂ। ਹੈਣ ਇਹ ਦੋਨੋਂ ਮੇਰੇ ਹੀ ਖਿਆਲ-ਇੱਕ ਦੁੱਖ ਦਾ ਹੋਤੂ ਹੈ ਤੇ ਦੂਜਾ ਮਹਾਂ-ਸੁੱਖ ਦਾ। ਸੁਖਦਾਈ ਖਿਆਲ, ਦੁਖਦਾਈ ਖਿਆਲ ਨੂੰ ਮਿਟਾ ਦਿੱਤਾ ਹੈ ਪ੍ਰੰਤੂ ਮੈਨੂੰ ਦੋਨੋਂ ਹੀ ਖਿਆਲ ਸਪਰਸ਼ ਨਹੀਂ ਕਰਦੇ। ਮੈਂ ਅਸੰਗ, ਨਿਰਵਿਕਾਰ ਅਤੇ ਨਿਰਵਿਕਲਪ ਹਾਂ। ਮੇਰੇ ਵਿੱਚ ਜਦ ਕੋਈ ਪ੍ਰਚਲਨ (ਹਿਲ-ਜੁਲ) ਹੀ ਨਹੀਂ ਯਾਨੀ ਕੋਈ ਫਰਨਾ ਹੀ ਨਹੀਂ ਹੈ ਤਾਂ ਕੋਈ ਕੈਸਾ ਭੀ ਖਿਆਲ ਹੋਵੇ, ਮੈਨੂੰ ਸਪਰਸ਼ ਕਿਸ ਤਰ੍ਹਾਂ ਕਰ ਸਕਦਾ

ਹੈ? ਮੇਰੀ ਹੀ ਮਾਇਆ ਯਾਨੀ ਸ਼ਕਤੀ, ਮੇਰੇ ਹੀ ਪ੍ਰਕਾਸ਼ ਨਾਲ, ਸਾਰਾ ਖੇਲੁ ਕਰੀ ਜਾਂਦੀ ਹੈ, ਕਦੇ 'ਮਨ' ਬਣ ਜਾਂਦੀ ਹੈ ਤੇ ਕਦੇ 'ਆਤਮਾ' ਬਣ ਬੈਠਦੀ ਹੈ। ਜਿਥੋਂ ਭੀ ਕੋਈ ਮਨੌਤ ਹੈ, ਉਹ ਮਾਇਆ ਦੀ ਹੀ ਚਤੁਰਾਈ ਪੁਰਬਕ ਮਹਿਮਾ ਹੈ ਜੋ ਮੈਨੂੰ ਦੇ ਖਣ ਵਾਲੇ ਨੂੰ ਨਾ ਹਾਨੀ ਪ੍ਰਤਾ ਸਕਦੀ ਹੈ ਤੇ ਨਾ ਹੀ ਕੋਈ ਲਾਭ। ਭਾਵੇਂ ਮੇਰੇ ਵਿੱਚ ਦਿਸ਼ਜ ਤੇ ਦਿਸ਼ਟਾਪਨਾ ਹੈ ਨਹੀਂ ਫਿਰ ਵੀ ਅਣਹੋਇਆ ਹੀ ਭਾਸਦਾ ਰਹਿੰਦਾ ਹੈ। ਇਸ ਮਾਇਆ ਦਾ ਰੂਪ ਜੋ ਦੇਖੀਏ ਕਿ ਕਿਸ ਤਰ੍ਹਾਂ ਦਾ ਹੈ? ਤਾਂ ਨਤੀਜਾ ਇਹੋ ਹੀ ਨਿਕਲਦਾ ਹੈ ਕਿ ਜੋ ਹੋਵੇ ਨਾ ਲੇਕਿਨ ਭਾਸਦਾ ਹੋਵੇ। ਇਸ ਲਈ, ਮੇਰੇ ਵਿੱਚ ਲੇਪ ਜਾਂ ਅਲੋਪ ਦੀ ਕਲਪਨਾ ਹੀ ਕੀ? ਇਹ ਮੇਰੀ ਬੇਸਮਈ ਦਾ ਹੀ ਫਲ ਹੈ, ਜਿਸਨੂੰ ਕਿ ਮੈਂ ਦੇਖਦਾ ਹਾਂ। ਮੇਰੇ ਦੇਖਣ ਵਿੱਚ ਦੁੱਖ ਤੇ ਮੇਰੇ ਦੇਖਣ ਵਿੱਚ ਹੀ ਸੁੱਖ ਹੈ। ਜਿਉਂ ਰੱਸੀ ਨੂੰ ਜਾਨਣ ਵਾਲਾ ਪੁਰਸ਼ ਰੱਸੀ ਹੀ ਦੇਖਦਾ ਅਤੇ ਨਿਸਚੇ ਕਰਦਾ ਹੈ ਅਤੇ ਨਹੀਂ ਜਾਨਣ ਵਾਲਾ ਉਸੀ ਰੱਸੀ ਵਿੱਚ ਸੱਪ ਨੂੰ ਦੇਖਦਾ ਹੈ। ਦੇਖਦੇ ਦੋਨੋਂ ਹੀ ਹਨ ਪ੍ਰੇਤੂ ਇੱਕ ਦੇਖਦਾ ਹੈ ਤੇ ਇੱਕ ਦੇਖਦਾ ਹੋਇਆ ਭੀ ਨਹੀਂ ਦੇਖਦਾ। ਦੋ ਪੁਰਸ਼ ਸੁੱਤੇ ਹੋਏ ਦਿਖਾਈ ਦਿੰਦੇ ਹਨ, ਇੱਕ ਸੁਖਪਤੀ (ਗੁੜੀ ਨਿੰਦਾ) ਜਿਸ ਵਿੱਚ ਇੰਦ੍ਰੀਆਂ ਤੇ ਮਨ ਆਪਣੇ ਮੂਲ ਕਾਰਨ 'ਅਵਿੱਦਜਾ' ਵਿੱਚ ਲੀਨ ਹੋ ਚੁੱਕੇ ਹਨ। ਅਜਿਹੀ ਕਲਪਨਾ—ਹੀਨ ਅਵਸਥਾ ਵਿੱਚ ਸੁੱਖ ਦਾ ਅਨੁਭਵ ਕਰ ਰਿਹਾ ਹੈ ਅਤੇ ਇੱਕ ਪਾਸ ਹੀ ਪਿਆ ਸੁਪਨ ਵਿੱਚ ਨਾਨਾ ਪ੍ਰਕਾਰ ਨਾਲ ਦੌੜਦਾ, ਅੱਛੇ—ਬੁਰੇ ਪਦਾਰਥਾਂ ਨੂੰ ਦੇਖਦਾ, ਰੋਂਦਾ—ਹੱਸਦਾ, ਖਾਂਦਾ—ਪੀਂਦਾ, ਮਿਲਦਾ—ਵਿੱਛੜਦਾ, ਮਰਦਾ—ਜੰਮਦਾ, ਰੋਗੀ ਅਤੇ ਤੰਦਰੁਸਤ ਆਦਿ ਅਵਸਥਾਂ ਦੇਖਦਾ ਹੋਇਆ, ਅਨੰਤ ਦੁੱਖਾਂ ਦਾ ਅਨੁਭਵ ਕਰ ਰਿਹਾ ਹੈ। ਹੈਣ ਦੋਨੋਂ ਹੀ ਸੁੱਤੇ ਹੋਏ ਪ੍ਰੇਤੂ ਇੱਕ ਠੀਕ ਸੁੱਤਾ ਹੋਇਆ ਹੈ ਤੇ ਇੱਕ ਸੁੱਤਾ ਹੋਇਆ ਭੀ ਨਹੀਂ ਸੁੱਤਾ।

ਦੋ ਪੁਰਸ਼ ਚੰਦਮਾ ਨੂੰ ਦੇਖਦੇ ਹਨ, ਇੱਕ ਨੇਤ੍ਰਾਂ ਵਿੱਚ ਦੋਸ਼ (ਖਰਾਬੀ) ਹੋਣ ਦੇ ਕਾਰਨ ਦੋ ਚੰਦਮਾ ਦੇਖਦਾ ਹੈ ਤੇ ਇੱਕ ਨਿਰੋਗ ਨੇਤ੍ਰਾਂ ਵਾਲਾ ਯਥਾਰਥ ਇੱਕ ਚੰਦਮਾ ਹੀ ਦੇਖਦਾ ਹੈ। ਦੇਖਦੇ ਦੋਨੋਂ ਹੀ ਹਨ ਪ੍ਰੇਤੂ ਇੱਕ ਦੇਖਦਾ ਹੈ ਤੇ ਇੱਕ ਦੇਖਦਾ ਹੋਇਆ ਭੀ ਨਹੀਂ ਦੇਖਦਾ। ਤਿਉਂ ਹੀ ਮੈਂ 'ਅਗਿਆਨ' ਤਥਾ 'ਗਿਆਨ' ਅਵਸਥਾ ਵਿੱਚ ਦੋ ਪ੍ਰਕਾਰ ਦੇ ਨਿਸਚੇ ਵਾਲਾ ਹੋ ਕੇ, ਦੋ ਪੁਰਸ਼ਾਂ ਵਾਂਗੂ ਵਿਵਹਾਰ ਕਰਦਾ ਹਾਂ— 'ਮੈਂ, ਅਤੇ ਇਹ ਸਾਰਾ ਦਿਸ਼ਜ—ਪ੍ਰਪੰਚ ਭਿੰਨ—ਭਿੰਨ ਪ੍ਰਕਾਰ ਨਾਲ ਉਤਪਨਨ

ਹੋਇਆ ਇਸਥਿਤ ਹਾਂ, ਪ੍ਰਮਾਤਮਾ ਤਾਂ ਕਿਤੇ ਵੱਖਰਾ ਹੋਰ ਹੀ ਹੈ' ਅਜਿਹੀ 'ਭੇਦ ਦਿਸ਼ਟੀ' ਦੇ ਕਾਰਨ ਹੀ ਅਗਿਆਨ ਅਵਸਥਾ ਵਿੱਚ 'ਮੈਂ' ਅਨੰਤ ਪ੍ਰਕਾਰ ਦੇ ਕਲੋਸ਼ਾਂ ਨੂੰ ਦੇਖਦਾ ਹਾਂ ਅਤੇ 'ਮੈਂ' ਮਨ, ਇੰਦੀਆਂ ਤੇ ਸ਼ਰੀਰ ਨਹੀਂ ਹਾਂ, ਇਨ੍ਹਾਂ ਦਾ ਦਿਸ਼ਟਾ 'ਆਤਮਾ' ਹਾਂ। ਮੈਂ ਹੀ ਚਰਾਚਰ (ਚੱਲ + ਅਚੱਲ ਸੰਸਾਰ) ਵਿੱਚ ਸਮਾਇਆ ਹੋਇਆ 'ਬ੍ਰਹਮ' ਹਾਂ, ਮੈਥੋਂ ਜੁਦਾ ਹੋਰ ਕੋਈ ਵਸਤੂ ਹੈ ਹੀ ਨਹੀਂ' ਇਸ ਯਥਾਰਥ ਦਿਸ਼ਟੀ ਦੇ ਕਾਰਨ 'ਮੈਂ' ਗਿਆਨ ਅਵਸਥਾ ਵਿੱਚ ਮਹਾਂ-ਆਨੰਦ ਦਾ ਅਨੁਭਵ ਕਰਦਾ ਹਾਂ। ਜੇ ਦ੍ਰੈਤ ਨੂੰ ਦੇਖਣ ਵਾਲਾ 'ਮੈਂ', ਭੈ ਦੀ ਅੱਗ ਵਿੱਚ ਸੜਦਾ ਹਾਂ, ਉਹੀ ਦ੍ਰੈਤ ਦੇ ਅਭਾਵ ਵਿੱਚ ਕੋਵਲ ਅਦ੍ਰੈਤ ਦੇਖਦਾ ਹੋਇਆ, ਅਤੀ ਸੀਤਲ ਹੋ ਜਾਂਦਾ ਹਾਂ। ਭੈ ਦਾ ਕਾਰਨ ਦ੍ਰੈਤ ਹੈ, ਉਸਦੇ ਨਾ ਰਹਿਣ ਕਾਰਨ ਨਿਰਭੈ ਹੋਇਆ ਸੰਕਲਪ-ਸੂਨ 'ਮੈਂ' ਤਾਂ ਨਿਰਵਿਕਾਰ 'ਆਤਮਾ' ਹੀ ਹਾਂ। ਮੇਰੇ ਵਿੱਚ ਕਿਸੇ ਪ੍ਰਕਾਰ ਦਾ ਦੇਖਣ ਆਦਿ ਵਿਵਹਾਰ ਨਹੀਂ ਹੈ।

### ਉਪੇਖ ਦੀ ਪ੍ਰਾਪਤੀ ਬਾਅਦ ਉਪਾਇਆਂ ਦੀ ਨਿਸ਼ਫਲਤਾ

ਸੱਚ-ਮੁੱਚ ਇਹ ਮਨ ਹੀ ਦ੍ਰੈਤ ਰੂਪ ਵਿੱਚ ਫੈਲਿਆ ਹੋਇਆ ਹੈ। ਮਨ ਦਾ ਭਾਵ (ਹੋਣਾ) ਹੀ ਦ੍ਰੈਤ ਹੈ ਤੇ ਅਭਾਵ (ਨਾਂ ਹੋਣਾ) ਪਰਮ ਸ਼ਾਂਤਮਈ ਅਦ੍ਰੈਤ ਹੈ। ਦ੍ਰੈਤ ਦੇ ਮਿਟਾਉਣ ਬਾਤਾਂ ਹੀ ਸਾਰੇ ਉਪਾਇ ਹਨ, ਉਪੇਖ (ਲਕਸ਼) ਵਸਤੂ ਤਾਂ ਸੁਤੇ-ਸਿੱਧੇ, ਹਰ ਅਵਸਥਾ ਵਿੱਚ ਬਿਰਾਜਮਾਨ ਹੈ ਹੀ। ਬੱਦਲਾਂ ਦੇ ਹਟਾ ਦੇਣ ਦਾ ਯਤਨ ਕਰਤੱਵਯ ਹੈ, ਸੂਰਜ (ਅਭਾਵ ਰਹਿਤ) ਸੁਜੰ-ਪ੍ਰਕਾਸ਼ ਰੂਪ, ਸਦਾ ਹੀ ਅਪਰਿਖਲ (ਨਿੱਤ, ਸਚੈਵ), ਹੈ। ਸ਼ਾਸਤ੍ਰ ਅਤੇ ਗੁਰੂ, ਸਿਸ਼ਨ ਦੇ ਮਨ ਵਿੱਚੋਂ ਦ੍ਰੈਤ ਦਾ ਅਭਾਵ ਕਰ ਦੇਣ ਲਈ ਪ੍ਰਵਿਰਤ ਹੁੰਦੇ ਹਨ ਪ੍ਰੈਤੂ ਇਹ ਪ੍ਰਬਲ ਮਾਇਆ ਬੁੱਧੀ ਉੱਤੇ ਪਰਦਾ ਪਾ ਕੇ ਉਪਾਇ ਵਿੱਚ ਹੀ ਫਸਾ ਦਿੰਦੀ ਹੈ, ਉਪੇਖ ਵਸਤੂ ਦਾ ਦਰਸ਼ਨ ਹੋਣ ਨਹੀਂ ਦਿੰਦੀ। ਕੋਈ ਅਤੀ ਨਿਰਮਲ ਅੰਤਰਕਰਣ ਵਾਲਾ ਜਗਨਾਸੂ, ਗੁਰੂ ਕ੍ਰਿਪਾ ਨਾਲ ਉਪਾਇ ਦੂਰਾ, ਉਪੇਖ ਵਿੱਚ ਪ੍ਰਵੇਸ਼ ਕਰਕੇ ਉਪਾਇ ਨੂੰ ਸ਼ੀਘ੍ਰ ਹੀ ਛੱਡ ਦਿੰਦਾ ਹੈ ਕਿਉਂਕਿ ਉਪੇਖ ਦੀ ਪ੍ਰਾਪਤੀ ਹੋਣ ਪਰ ਭੀ ਉਪਾਇ ਨੂੰ ਫੜੀ ਰੱਖਣਾ ਤਾਂ ਸਿਆਣਪ ਨਹੀਂ ਹੈ। ਨੌਕਾ (ਕਿਸ਼ਤੀ) ਦੇ ਬਾਂਢਤ ਅਸਥਾਨ ਪਰ ਪੁੱਜਣ ਪਰ ਭੀ ਨੌਕਾ ਨੂੰ ਨਾ ਛੱਡਣਾ ਵੀ ਕੋਈ ਅਕਲਮੰਦੀ ਹੈ? ਸ਼ਾਸਤ੍ਰ ਵਿੱਚ

ਉਪੇਖ ਦੀ ਪ੍ਰਾਪਤੀ ਲਈ, ਨਾਨਾ ਪ੍ਰਕਾਰ ਦੇ ‘ਉਪਾਇ’ ਕਿਤੇ ਸ਼ਬਦਾਂ ਦ੍ਰਾਰਾ ਬਾਰੰਬਾਰ ਕਹੇ ਗਏ ਹਨ ਅਤੇ ਕਿਤੇ ਅਰਥਾਂ ਦ੍ਰਾਰਾ। ਜਿਸ ਭੀ ਗੀਤੀ ਨਾਲ ਸ਼ਿਸ਼ਟ ਨੂੰ ਬੋਧ ਹੋ ਜਾਏ, ਉਹੀ ਤਰੀਕਾ ਵਰਤਿਆ ਹੈ ਪ੍ਰੰਤੂ ਇਸ ਬਾਤ ਨੂੰ ਨਾ ਸਮਝਣ ਦੇ ਕਾਰਨ ਕਿਸੇ ਨਾ ਕਿਸੇ ਉਪਾਇ ਵਿੱਚ ਆਸਕਰਤ (ਖਚਿਤ) ਹੋ ਕੇ ਕਲਪਨਾ-ਹੀਨ ‘ਅਚੈਤ ਰੂਪ ਆਤਮਾ’ ਜੋ ਮਹਾਂ-ਆਨੰਦ ਦਾ ਸਮੁੰਦਰ ਹੈ, ਉਸ ਵਿੱਚ ਪ੍ਰਵੇਸ਼ ਨਹੀਂ ਕਰਦੇ। ਇਹ ਵਾਸ਼ਨਾ ਨਾਲ ਮਲਿਨ ਹੋਏ ਅੰਤਹਕਰਣ ਦੀ ਨਿਸ਼ਾਨੀ ਹੈ। ਬੋਸ਼ਕ ਉਹ ਸੁਖਮ ਵਾਸ਼ਨਾ, ਜਗਜਾਸੂ ਨੂੰ ਪ੍ਰਤੰਖ ਦਿਖਦੀ ਨਹੀਂ ਪ੍ਰੰਤੂ ਹੈ ਇਹ ਮਲਿਨਤਾਈ ਜੋ ਕਿ ਦੈਤ ਮਿਟਦੀ ਨਹੀਂ। ‘ਆਤਮਾ’ ਤੋਂ ਭਿੰਨ ਇੱਕ ਵਾਲ-ਮਾਤ੍ਰ ਭੀ ਜੋ ਕੋਈ ਵਸਤੂ ਹੈ, ਉਹ ਦੈਤ ਹੀ ਹੈ ਭਾਵੇਂ ਉਹ ਕਿਤਨੀ ਭੀ ਅੱਛੀ ਮੰਨੀ ਜਾਂਦੀ ਹੋਵੇ। ਉਪਾਇ ਕਦੇ ਭੀ ਉਪੇਖ ਨਹੀਂ ਹੋ ਸਕਦਾ ਅਤੇ ਉਪੇਖ ਕਦੀ ਉਪਾਇ ਨਹੀਂ ਹੁੰਦਾ। ਕਦੇ ਰਥ (ਉਪਾਇ) ਭੀ ਮੰਜਲ (ਉਪੇਖ) ਰੂਪ ਹੋ ਸਕਦਾ ਹੈ? ਇਸੀ ਤਰ੍ਹਾਂ ਮੰਜਲ ਵੀ ਕਦੇ ਰਥ-ਰੂਪ ਨਹੀਂ ਹੁੰਦੀ। ਸਾਧਾਰਨ ਜਗਜਾਸੂਆਂ ਦੀ ਤਾਂ ਗੱਲ ਹੀ ਕੀ? ਵੱਡੇ-ਵੱਡੇ ਵਿੱਦੂਨ ਅਤੇ ਅਭਯਾਸੀ ਪੁਰਸ਼ ਭੀ ਉਪਾਇ-ਉਪੇਖ ਨੂੰ ਅੱਛੀ ਤਰ੍ਹਾਂ ਸਮਝਦੇ ਹੋਏ ਵੀ, ਉਪਾਇ ਨੂੰ ਹੀ ਜੱਫੀ ਪਾਈ ਬੈਠੇ ਹਨ।

#### ਮਨ ਨੂੰ ਵੱਸ ਕਰਨ ਦੇ ਚਾਰ (4) ਉਪਾਇ

ਵਸ਼ਿਸ਼ਟ ਜੀ ਨੇ ਮਨ ਨੂੰ (ਵੱਸ) ਆ-ਮਨ (ਅਮਨ) ਕਰ ਦੇਣ ਵਾਲੇ ਚਾਰ ਚੋਣਵੇਂ ਉਪਾਇ ਦੱਸੇ ਹਨ-

ਪਹਿਲਾ ਉਪਾਇ-ਅਧਯਾਤਮ ਵਿੱਦਯਾ ਦੀ ਨਿਸ਼ਠਾ ਦ੍ਰਾਰਾ ਇਹ ਨਿਰਣਯ ਪਰਾਪੱਕ ਹੋ ਜਾਂਦਾ ਹੈ ਕਿ ਜਿਤਨਾ ਭੀ ਦਿਸ਼ਾ ਪਦਾਰਥ ਹੈ, ਸਭ ਮਿਥਜਾ ਯਾਨੀ ਰੱਸੀ-ਸਰਪ, ਮਿਗਤਿਸ਼ਨਾ-ਜਲ ਅਤੇ ਸੁਪਨ ਪਦਾਰਥਾਂ ਵਾਂਗੂੰ ਝੂਠਾ ਹੈ ਤਥਾ ਦਿਸ਼ਟਾ ਸੂਖੰ-ਪ੍ਰਕਾਸ਼, ਹਰ ਅਵਸਥਾ ਵਿੱਚ ਇੰਕ-ਰਸ ਰਹਿਣ ਵਾਲਾ, ਕਾਲ-ਅਤੀਤ ਯਾਨੀ ਕਾਲ ਤੋਂ ਰਹਿਤ ਅਤੇ ਸੱਤਜ ਹੈ। ਬ੍ਰਹਮਿਵਿੱਦਯਾ ਦ੍ਰਾਰਾ ਜਿਸ ਦਿਸ਼ਾ ਦਾ ਮਿਥਜਾਪਨਾ ਸਿੱਧ ਹੋ ਚੁੱਕਾ ਹੈ, ਉਸ ਝੂਠੇ ਮਿਗਤਿਸ਼ਨਾ ਦੇ ਜਲ ਵੱਲ, ਜਲ ਪੀਕੇ ਸੁਖੀ ਹੋਣ ਲਈ ਕਦਮ ਕਿਉਂ ਉਠਾਵਾਂ? ਅਰਥਾਤ ਮੇਰਾ ਪਿਆਸ ਬੁਝਉਣ ਦਾ ਮਤਲਬ ਪ੍ਰਯੋਜਨ ਉਸ ਝੂਠੇ ਜਲ ਤੋਂ ਪੂਰਾ ਨਹੀਂ ਹੋ ਸਕਦਾ। ਜਿਸ ਪਰਮ ਸੱਤਯ ਵੱਲ ਜਾਣ ਦਾ ਮੇਰਾ ਪ੍ਰਯੋਜਨ ਹੈ, ਉਹ ਸੱਤਜ

ਵਸੂਲ ਪਰਮ-ਸ਼ਾਂਤ ਮਈ 'ਦ੍ਰਿਸ਼ਟਾ' ਮੇਰੇ ਮਨ-ਬੁੱਧੀ ਦਾ ਵਿਸ਼ੇ ਹੀ ਨਹੀਂ ਕਿਉਂਕਿ ਕਿਸੇ ਭੀ ਇੰਦ੍ਰੀਯ ਦੀ, ਉਸ ਤੱਕ ਪਹੁੰਚ ਨਹੀਂ ਹੈ। ਇਸ ਪ੍ਰਕਾਰ ਬਾਲਣ ਯਾਨੀ ਵਾਸ਼ਨਾਂ ਦੀ ਖੁਰਾਕ ਮੁੱਕ ਜਾਣ ਪਰ ਜਿਉਂ ਅੱਗ ਆਪੇ ਹੀ ਸ਼ਾਂਤ ਹੋ ਜਾਂਦੀ ਹੈ, ਤਿਉਂ ਹੀ ਅੱਛੀ ਤਰ੍ਹਾਂ ਸਮਝਣ ਤੋਂ ਬਾਅਦ ਇਹ ਮਨ ਸੂਜੇ ਹੀ ਸ਼ਾਂਤ ਹੋ ਜਾਂਦਾ ਹੈ। ਇਸ ਨਿਸਚੇ ਤੋਂ ਬਾਅਦ ਬਾਕੀ ਜੋ ਕੋਈ ਅਵਸਥਾ ਬਚਦੀ ਹੈ, ਉਹ 'ਉਪੇਯ' ਵਸੂਲੂ ਹੈ। ਉਸ 'ਉਪੇਯ' ਵਿੱਚ ਇਸਥਿਤ ਹੋਣ ਲਈ ਹੀ ਸਾਰੇ ਪੁਰਸ਼ਾਰਥ (ਉਪਾਇ) ਹਨ ਲੇਕਿਨ ਉਪਾਇ ਫੜ ਰੱਖਣ ਵਾਸਤੇ ਹੀ ਨਹੀਂ। ਅੰਮ੍ਰਿਤਸਰ ਨੂੰ ਜਾਣ ਵਾਲਾ ਪੁਰਸ਼, ਅੰਮ੍ਰਿਤਸਰ ਦੇ ਸਟੇਸ਼ਨ ਤੇ ਪੁੱਜਣ ਪਰ ਭੀ, ਰੇਲ ਗੱਡੀ ਨੂੰ ਕਿਉਂ ਨਾ ਛੁੱਡੇ? ਗੱਡੀ ਵਿੱਚੋਂ ਉੱਤਰੇ ਅਤੇ ਹਰਿਮੰਦਰ ਵਿੱਚ ਪ੍ਰਵੇਸ਼ ਕਰੇ, ਜਿਸ ਮਕਸਦ ਲਈ ਸਫਰ ਦਾ ਕਸ਼ਟ ਉਠਾਇਆ ਹੈ।

ਦੂਜਾ ਉਪਾਇ-'ਸਤਿ ਪੁਰਸ਼ਾਂ ਦੀ ਸੰਗਤ' ਹੈ ਕਿਉਂਕਿ ਜੋ ਕੋਈ ਮੂੜ੍ਹ ਬੁੱਧੀ ਵਾਲਾ ਉੱਪਰ ਕਿਹਾ ਬੋਧ ਕਰਾਉਣ ਪਰ ਭੀ, ਹਿਰਦੇ ਵਿੱਚ ਧਾਰਨ ਨਹੀਂ ਕਰਦਾ ਯਾਨੀ ਸੀਘ੍ਹ ਹੀ ਭੁੱਲ ਜਾਂਦਾ ਹੈ, ਉਸ ਨੂੰ ਕ੍ਰਿਪਾਲੂ ਮਹਾਂਪੁਰਸ਼ ਬਾਰੇਬਾਰ ਬੋਧ ਕਰਾਉਣਗੇ। ਦ੍ਰਿਸ਼ਨ ਵੱਲੋਂ ਮਨ ਨੂੰ ਕੱਢਕੇ, ਆਤਮਾ ਵਿੱਚ ਜੋੜਨ ਦਾ ਉਪਾਇ ਦੱਸਣਗੇ ਤਾਂ ਹੌਲੀ-ਹੌਲੀ ਆਤਮ-ਇਸਥਿਤੀ ਨੂੰ ਪਾਵੇਗਾ ਅਰਥਾਤ ਮਨ ਇੰਦ੍ਰੀਆਂ ਤੋਂ ਅਤੀਤ 'ਅਕਹਿ ਆਨੰਦ ਸੂਰਪ' ਵਿੱਚ ਇਸਥਿਤ ਹੋ ਜਾਵੇਗਾ।

ਤੀਜਾ ਉਪਾਇ-'ਵਾਸ਼ਨਾ ਦਾ ਤਿਆਗ' ਹੈ। ਜੋ ਪੁਰਸ਼ ਵਿੱਦੁਜਾ-ਅਭਿਮਾਨੀ, ਧਨ, ਐਸੂਰਯ ਤੇ ਜਾਤੀ ਆਦਿ ਦੇ ਮਦ (ਅਹੰਕਾਰ)-ਯੁਕਤ ਹੈ, ਉਹ ਹੰਕਾਰੀ ਮਨੁੱਸ਼, ਸਤਿਪੁਰਸ਼ਾਂ ਨੂੰ ਸੇਵਾ ਆਦਿ ਉਪਾਇ ਦ੍ਰਾਗ ਪ੍ਰਸੰਨ ਨਹੀਂ ਕਰ ਸਕਦਾ ਕਿਉਂਕਿ ਹਉਮੈ ਨਾਲ ਆਕਾਲੀਆ ਹੋਇਆ ਉਹ ਮਨੁੱਸ਼, ਮਹਾਂਪੁਰਸ਼ਾਂ ਦੀ ਸੇਵਾ ਕਰਨ ਵਿੱਚ ਲੱਜਾ (ਸ਼ਰਮ) ਖਾਂਦਾ ਹੈ। ਇਸ ਲਈ ਕ੍ਰਿਪਾ ਦਾ ਪਾਤ੍ਰ ਨਹੀਂ ਹੋ ਸਕਦਾ ਤੇ ਪਾਤ੍ਰ ਤੋਂ ਬਿਨਾਂ 'ਅੰਮ੍ਰਿਤ' ਕਿਸ ਬਰਤਨ ਵਿੱਚ ਭਰ ਦਿੱਤਾ ਜਾਵੇ? ਵਿੱਦੁਜਾ, ਧਨ ਤੇ ਜਾਤੀ ਆਦਿ ਮਦ ਨੇ ਤਾਂ ਬੁੱਧੀ ਰੂਪ ਪਾਤ੍ਰ ਨੂੰ ਮੂਧਾ (ਉਲਟਾ) ਕਰ ਛੁੱਡਿਆ ਹੈ। ਉਹ ਮਲਿਨ ਅੰਤਹਕਰਣ ਵਾਲਾ ਇਹ ਨਹੀਂ ਸਮਝਦਾ ਕਿ ਜਿਸ ਵਿੱਦੁਜਾ ਨੇ ਮੇਰੀ ਅਵਿੱਦੁਜਾ ਨਾਸ਼ ਨਹੀਂ ਕੀਤੀ, ਉਹ ਭੀ ਕੋਈ ਵਿੱਦੁਜਾ ਹੈ? ਉਹ ਤਾਂ ਅਵਿੱਦੁਜਾ ਹੀ ਹੈ। ਜਿਹੜਾ 'ਪ੍ਰਕਾਸ਼' ਅੰਧਕਾਰ ਨੂੰ ਵਿਨਾਸ਼ ਨਹੀਂ

ਕਰਦਾ, ਉਹ ਭੀ ਕੋਈ ਪ੍ਰਕਾਸ਼ ਹੈ? ਵਿੱਚਯਾ ਦੁਆਰਾ ਤਾਂ ਇਹ ਬੁੱਧੀ ਆਵੇਗੀ ਕਿ ਮੈਂ ਮਹਾਂਪੁਰਸ਼ਾਂ ਦੀ ਸ਼ਰਣ ਜਾਵਾਂ ਤਾਂਕਿ ਮਹਾਂਵਾਕ ਰੂਪ 'ਅੰਮ੍ਰਿਤ' ਨੂੰ ਪੀ ਕੇ ਮੇਰੀ ਦੈਤ ਰੂਪ ਸੜਨ ਮਿਟੇ ਅਤੇ ਅਮਰ ਹੋਵਾਂ। ਪ੍ਰਤ੍ਯੇ ਨਹੀਂ, ਆਪਣੇ-ਆਪ ਨੂੰ ਵੱਡਾ ਵਿੱਦੂਨ ਅਤੇ ਧਨੀ ਸਮਝਣ ਵਾਲਾ ਹੋਕਾਰੀ, ਭਲਾ ਕਦੋਂ ਸਿਰ ਝੁਕਾਉਂਦਾ ਹੈ? ਇਸ ਅਜਿਹੇ ਹੋਕਾਰੀ ਨੂੰ ਚਾਹੀਦਾ ਹੈ ਕਿ ਵਿਚਾਰ ਪੂਰਬਕ ਮੰਦ ਵਾਸ਼ਨਾ ਦਾ ਨਾਸ਼ ਕਰਕੇ, ਮਹਾਂਪੁਰਸ਼ਾਂ ਦੀ ਸੰਗਤ ਕਰੋ ਤਾਂਕਿ ਨਿਰਵਾਸ (ਵਾਸ਼ਨਾ ਰਹਿਤ) ਅਸਥਾਨ 'ਪਰਮਪਦ' ਵਿੱਚ ਨਿਵਾਸ ਹੋਵੇ।

ਚੌਥਾ ਉਪਾਇ-'ਪ੍ਰਾਣ ਵਾਯੂ ਦਾ ਨਿਰੋਧ' ਹੈ। ਵਾਸ਼ਨਾਵਾਂ ਦੀ ਅਤੀ ਪ੍ਰਭਲਤਾ ਹੋਣ ਦੇ ਕਾਰਨ ਜੋ ਵਾਸ਼ਨਾਂ ਨੂੰ ਛੱਡ ਨਹੀਂ ਸਕਦਾ, ਉਹ ਪ੍ਰਾਣਾਂ ਦਾ ਨਿਰੋਧ ਕਰੇ। ਕਿਉਂਕਿ ਪ੍ਰਾਣਾਂ ਦੀ ਗਤੀ ਵਾਸ਼ਨਾਵਾਂ ਦੇ ਅਧੀਨ ਹੈ ਅਤੇ ਪ੍ਰਾਣ ਗਤੀ ਦੇ ਕਾਰਨ ਹੀ ਵਾਸ਼ਨਾ ਫੁਰਦੀ ਹੈ। ਇਉਂ ਚਿੱਤ ਦੇ ਬੀਜ-ਰੂਪ ਵਾਸ਼ਨਾ ਅਤੇ ਪ੍ਰਾਣ ਇੱਕ ਦੂਜੇ ਦੇ ਬੀਜ ਅਤੇ ਅੰਭਰ ਦੀ ਤਰ੍ਹਾਂ ਹਨ। ਗਤੀ ਵਾਲਾ ਪ੍ਰਾਣ ਅਤੇ ਵਾਸ਼ਨਾ, ਇਹ ਦੋਨੋਂ ਚਿੱਤ ਰੂਪ ਬਿਛ ਦੇ ਬੀਜ ਹਨ। ਇਨ੍ਹਾਂ ਦੋਹਾਂ ਵਿੱਚੋਂ ਇੱਕ ਦਾ ਨਾਸ਼ ਹੋਣ ਨਾਲ, ਦੋਨੋਂ ਹੀ ਵਿਨਾਸ਼ ਹੋ ਜਾਂਦੇ ਹਨ। ਅਧਯਾਤਮ ਵਿਚਾਰ ਦ੍ਰਾਗ, ਗ੍ਰਹਣ ਕਰਨ ਯੋਗ ਵਸਤੂ ਦੇ ਨਾ ਰਹਿਣ ਕਾਰਨ, ਮਨ ਆਪ ਹੀ ਸ਼ਾਂਤ ਹੋ ਜਾਂਦਾ ਹੈ। ਇਹ ਅਤੀ ਉੱਤਮ ਰਾਜ-ਯੋਗ ਹੈ, ਇਸ ਦਾ ਵਰਨਣ ਉੱਪਰ ਪਹਿਲੇ ਉਪਾਇ ਵਿੱਚ ਕੀਤਾ ਹੈ! ਮਾਂਡੂਕ ਉਪਨਿਸਥਦ ਵਿੱਚ ਇਉਂ ਕਿਹਾ ਹੈ-

'ਚਿੱਤ, ਝੂਠੀ ਦੈਤ ਨੂੰ ਸੱਤਜ ਮੰਨ ਕੇ, ਉਨ੍ਹਾਂ ਦਿੱਸਜ-ਪਦਾਰਥਾਂ ਵਿੱਚ ਪ੍ਰਵਿਰਤ ਹੁੰਦਾ ਹੈ ਅਤੇ ਦੈਤ ਵਸਤੂ ਦੇ ਅਭਾਵ ਦਾ ਬੋਧ ਹੋ ਜਾਣ ਪਰ, ਉਹ ਨਿਰਲੇਪ ਹੋ ਕੇ ਵਾਪਸ ਆ ਜਾਂਦਾ ਹੈ। ਇਸ ਤਰ੍ਹਾਂ ਦੈਤ ਵੱਲੋਂ ਮੁੜਿਆ ਹੋਇਆ ਤੇ ਹੋਰ ਕਿਸੇ ਪਾਸੇ ਨਾ ਪ੍ਰਵਿਰਤ ਹੋਇਆ ਚਿੱਤ, ਉਸ ਵੇਲੇ ਅਚੱਲ (ਨਿਸਚੱਲ) ਰੂਪ ਤੇ ਇਸਥਿਤ ਹੋ ਜਾਂਦਾ ਹੈ। ਉਹ ਅਵਸਥਾ, ਪਰਮਾਰਥ-ਦਰਸ਼ੀ ਪੁਰਸ਼ਾਂ ਦਾ ਹੀ ਵਿਸ਼ੇ ਹੈ ਕਿਉਂਕਿ ਉਹ ਪਰਮ-ਸਮ, ਅਜਨਮਾ ਤੇ ਅਖੈਤ ਵਸਤੂ ਹੈ।'

(ਮਾਂ: ਉ: ਅ: ਕਾ: ੨੯। ੮੦)

ਜਿਸ ਸਮੇਂ 'ਆਤਮ ਸੱਤਜ ਦੀ ਪ੍ਰਾਪਤੀ ਹੁੰਦੀ ਹੈ ਤਦ ਮਨ, ਸੰਕਲਪ ਨਹੀਂ ਕਰਦਾ, ਉਸ ਵਕਤ ਉਹ ਅ+ਮਨੀ ਭਾਵ ਨੂੰ ਪ੍ਰਾਪਤ ਹੋ ਜਾਂਦਾ ਹੈ। ਉਸ ਅਵਸਥਾ

ਵਿੱਚ ਗ੍ਰਹਿਣ ਕਰਨ ਯੋਗ ਵਸਤੂ ਦਾ ਅਭਾਵ ਹੋ ਜਾਣ ਦੇ ਕਾਰਨ ਗ੍ਰਹਿਣ ਕਰਨ  
ਦੀ ਕਲਪਨਾ ਤੋਂ ਰਹਿਤ ਹੋ ਜਾਂਦਾ ਹੈ। (ਮ: ਉ: ਅਦ੍ਵ: ਕਾ: ੩੨)

‘ਇਹ ਜੋ ਚਰਾਚਰ ਢੈੜ ਹੈ, ਸਭ ਮਨ ਦਾ ਦਿਸ਼ਾ ਹੈ ਕਿਉਂਕਿ ਮਨ ਦਾ  
‘ਅ+ਮਨੀ ਭਾਵ’ ਅਰਥਾਤ ਸੰਕਲਪ ਸ਼ੁਨ ਹੋ ਜਾਣ ਤੇ ਢੈੜ ਕਿਤੇ ਨਜ਼ਰ ਨਹੀਂ  
ਆਉਂਦੀ।’ (ਮ: ਉ: ਅਦ੍ਵ: ਕਾ: ੩੧)

‘ਸੁਪਨ ਅਵਸਥਾ ਵਿੱਚ ਭੀ, ਇਹ ਮਨ ਹੀ ਨਾਨਾ ਪ੍ਰਕਾਰ ਨਾਲ ਭਾਸਣ  
ਵਾਲਾ ਹੈ ਅਤੇ ਜਾਗ੍ਰਤ ਵਿੱਚ ਭੀ ਇਹੀ ਮਨ, ਢੈੜ ਰੂਪ ਵਿੱਚ ਭਾਸਦਾ ਹੈ,  
ਇਸ ਵਿੱਚ ਕੋਈ ਸੰਦੇਹ ਨਹੀਂ।’ (ਮ: ਉ: ਅਦ੍ਵ: ਕਾ: ੩੦)

### ਮਨ-ਆਤਮ ਸੂਰਪ ਹੀ ਹੈ

ਬੰਕਾ- ਅਨੰਤ ਪ੍ਰਕਾਰ ਦੇ ਉਪੱਦਵਾਂ ਦਾ ਕਾਰਨ ‘ਮਨ’ ਹੀ ਸਿੱਧ ਹੁੰਦਾ ਹੈ,  
ਕੀ ਇਹ ‘ਆਤਮਾ’ ਤੋਂ ਬਿੰਨ ਹੈ ਯਾ ਅੰਭਿਨ?

ਸਮਾਪਾਨ-ਮਨ ਤਾਂ ਆਤਮਾ ਹੀ ਹੈ। ਪੰਤੂ ਜਿਉਂ ਅੰਧੇਰੇ ਵਿੱਚ ਪਈ ਰੱਸੀ  
ਵਿੱਚ ਭਰਮ ਕਰਕੇ ਅਣਹੋਇਆ ਸਰਪ ਪ੍ਰਤੀਤ ਦੇ ਕੇ, ਭੈ ਅਤੇ ਕੰਪਨ (ਕੰਬਣੀ)  
ਦਾ ਕਾਰਨ ਬਣਦਾ ਹੈ, ਤਿਉਂ ਹੀ ਇਸ ਦੀ ਅਣਹੋਈ ਪ੍ਰਤੀਤੀ, ਦੁੱਖ-ਸੁੱਖ  
ਆਦਿ ਅਨੰਤ ਕਲੋਸ਼ਾਂ ਦਾ ਕਾਰਨ ਬਣਦੀ ਹੈ। ਸਰਪ, ਵਾਸਤਵ ਵਿੱਚ ਨਾ ਹੋਣ  
ਦੇ ਕਾਰਨ ਰੱਸੀ-ਸੂਰਪ ਹੀ ਹੈ, ਤਿਉਂ ਹੀ ਇਹ ‘ਮਨ’ ਕੁੱਝ ਵਸਤੂ ਨਾ ਹੋਣ ਦੇ  
ਕਾਰਨ, ‘ਆਤਮ-ਸੂਰਪ’ ਹੀ ਹੈ। ਮਨ ਦਾ ਆਤਮ-ਸੂਰਪ ਹੋਣਾ ਗੁਰੂਦੇਵ ਦੇ  
ਬਚਨਾਂ ਤੋਂ ਸਪਸ਼ਟ ਹੋ ਜਾਂਦਾ ਹੈ-

ਮਨ ਤੂੰ ਜੋਤਿ ਸਰੂਪ ਹੈ ਆਪਣਾ ਮੂਲੁ ਪਛਾਣੁ ॥ (ਅੰਗ ੪੪੧)

ਮਨ ਅਤੇ ਮਨ ਦਾ ਦਿਸ਼ਾ ਜੋ ਕੁੱਝ ਭੀ ਭਾਸਦਾ ਹੈ ਉਹ ਸਭ-

ਇਹੁ ਪਰਪੰਚੁ ਪਾਰਬ੍ਰਹਮ ਕੀ ਲੀਲਾ ਬਿਚਰਤ ਆਨ ਨ ਹੋਈ ॥

(ਅੰਗ ੪੮੫)

ਇਸ ਇੱਕ ਹੀ ਅਨੰਤ ਪ੍ਰਕਾਰ ਨਾਲ ਫੈਲੀ ਹੋਈ ਆਤਮ-ਵਸਤੂ ਨੂੰ ਭੁੱਲ ਕੇ  
, ਭਰਮ ਦੇ ਕਾਰਨ ‘ਮਨ’ ਜਦ ਇਹ ਸਮਝਦਾ ਹੈ ਕਿ ‘ਮੈਂ ਹੋਰ ਹਾਂ ਤੇ ਪ੍ਰਮਾਤਮਾ  
ਹੋਰ ਹੈ’ ਤਦ ਨਿਰਭੈ ਹੁੰਦਾ ਹੋਇਆ ਭੀ, ਆਪਣੇ ਨਾਸ਼ ਦਾ ਭੈ ਮੰਨਦਾ ਹੈ। ‘ਮੈਂ

ਮਰਦਾ ਹਾਂ, ਜੰਮਦਾ ਹਾਂ’ ਅਤੇ ਦੁਖੀ-ਸੁਖੀ ਆਦਿ ਧਰਮਾਂ ਵਾਲਾ ਆਪਣੇ-ਆਪ ਨੂੰ ਦੀਨ ਸਮਝ ਕੇ ਸ਼ੋਕ-ਸਾਗਰ ਵਿੱਚ ਰੁਜ਼ਦਾ ਜਾਂਦਾ ਹੈ। ਜਦ ਕਿਸੇ ਧੀਰਜਵਾਨ ਕ੍ਰਿਪਾਲੂ, ਸਤਿਗੁਰੂ ਦੇਵ ਦ੍ਰਾਰਾ ਇਸ ਅਗਿਆਨਤਾ ਦੇ ਨਸ਼ਟ ਕਰ ਦੇਣ ਵਾਲੇ ਮਹਾਂਵਾਕ ਸ਼੍ਰਵਣ ਕਰਦਾ ਹੈ ਕਿ-

‘ਤੂੰ ਜੰਮਣ ਮਰਨ ਵਾਲਾ ਨਹੀਂ, ਦੁੱਖ-ਸੁੱਖ, ਭੁੱਖ ਤੇ ਪਿਆਸ ਆਦਿ ਅਵਸਥਾਂ ਸ਼ਰੀਰ, ਮਨ ਤੇ ਪ੍ਰਾਣੀ ਦੀਆਂ ਹਨ। ਤੂੰ ਅਜਰ, ਅਮਰ, ਸੁੱਧ, ਪਕਾਸ਼, ਅਚੱਲ, ਅਸੰਗ ਅਤੇ ਵਿਆਪਕ ਹੈ’ ਤਦ ਆਪਣੇ-ਆਪ ਨੂੰ ਪੂਰਨ ਜਾਣ ਕੇ ਸੰਸਾਰ ਰੂਪੀ ਸ਼ੋਕ ਸਾਗਰ ਦਾ ਉਲੰਘਣ ਕਰਦਾ ਹੈ। ਫਿਰ ਉਹੀ ‘ਮਨ’ ਨਿਰਭੈ ਹੋ ਜਾਂਦਾ ਹੈ ਯਾਨੀ ਨਾਸ਼ ਦੇ ਭੈ ਦਾ ਕਾਰਨ ਜੋ ਦੈੜ ਹੈ, ਉਸ ਬਿਤੀ ਦੇ ਸ਼ਾਂਤ ਹੋ ਜਾਣ ਨਾਲ, ਮਰਨ ਤੋਂ ਰਹਿਤ ਅਤੇ ਨਿਡਰ ਹੋ ਜਾਂਦਾ ਹੈ। ਮਰਨਾ-ਜੰਮਣਾ ਦੈੜ ਵਿੱਚ ਹੀ ਹੈ, ਦੈੜ ਦਾ ਨਾਸ਼ ਹੋ ਜਾਣ ਨਾਲ ਅਮਰ ਹੋ ਜਾਂਦਾ ਹੈ—

‘ਆਤਮ-ਗਿਆਨੀ ਕਿਸੇ ਤੋਂ ਭੀ ਭੈ ਨਹੀਂ ਮੰਨਦਾ।’      (ਤੈ: ਉ: ੨੧੪।੧)

ਮੂਏ ਕਉ ਕਹੁ ਮਾਰੇ ਕਉਠੁ ॥ ਨਿਡਰੇ ਕਉ ਕੈਸਾ ਡਰੁ ਕਵਨੁ ॥

(ਅੰਗ ੨੨੧)

ਡਰਿ ਡਰਿ ਮਰਤੇ ਜਬ ਜਾਨੀਐ ਦੂਰਿ ॥ ਡਰੁ ਚੂਕਾ ਦੇਖਿਆ ਭਰਪੂਰਿ ॥

(ਅੰਗ ੧੮੬)

ਜੋਗੀ ਕਉ ਕੈਸਾ ਡਰੁ ਹੋਇ ॥ ਰੂਖਿ ਬਿਰਖਿ ਗਿ੍ਹਹਿ ਬਾਹਰਿ ਸੋਇ ॥

(ਅੰਗ ੨੨੩)

ਗੁਰਿ ਕਹਿਆ ਸਭੁ ਏਕੇ ਏਕੇ ਅਵਦੁ ਨ ਕੋਈ ਹੋਇਗਾ ਜੀਉ ॥

(ਅੰਗ ੯੯)

ਤੁੱਝ ਬਿਨੁ ਪਾਰਬ੍ਰਹਮ ਨਹੀਂ ਕੋਇ ॥

(ਅੰਗ ੧੯੨)

ਨਾਨਕ ਏਕੇ ਗੰਵਿ ਰਹਿਆ ਦੂਸਰ ਹੋਆ ਨ ਹੋਗੁ ॥

(ਅੰਗ ੨੫੦)

ਪਿਆਰੇ ਵਿਜੋਗੀ ! ਤੂੰ ਇਸ ਅਚੱਲ ਨਿਸਚੇ ਵਾਲਾ ਹੋ ਕਿ ਗੋਬਿੰਦ ਪ੍ਰਭੂ ਤੋਂ ਬਿਨਾਂ ਤੂੰ ਹੋਰ ਕੁੱਝ ਭੀ ਨਹੀਂ ਹੈਂ। ਜਦੋਂ ਇਹ ਨਿਸਚਾ ਪੱਕਾ ਹੋਏਗਾ ਫਿਰ ਤੂੰ ਉਸਤੋਂ ਵੱਖਰਾ ਕੀ ਸਿੱਧ ਹੋਵੇਗਾ? ਅਰਥਾਤ ਤੂੰ ਭੀ ਉਹੀ ‘ਗੋਵਿੰਦ’ ਹੀ ਹੈਂ।

ਅਜਿਹਾ ਨਹੀਂ ਜੋ ਤੂੰ ਪਹਿਲਾਂ ਸੱਚ-ਮੁੱਚ ਜੀਵ ਸੀ ਤੇ ਹੁਣ ਅਚਾਨਕ ਹੀ ਬ੍ਰਹਮ-ਸਰੂਪ ਹੋ ਗਿਆ ਹੈ। ਨਹੀਂ, ਜਦ ਆਪਣੇ—ਆਪ ਨੂੰ ਜੀਵ ਮੰਨਦਾ ਸੀ, ਉਸ ਵੇਲੇ ਭੀ ਤੂੰ ਬ੍ਰਹਮ ਤੋਂ ਜੁਦਾ ਨਹੀਂ ਸੀ, ਜਿਹਾ ਕਿ ਹੁਣ ਗਿਆਨ ਦਸ਼ਾ ਵਿੱਚ ਹੈ। ਅਗਿਆਨ ਸਮੇਂ ਬ੍ਰਹਮ ਸਾਮਾਨਜ\* ਰੂਪ ਤੇ ਗਿਆਤ ਸੀ ਤੇ ਹੁਣ ਵਿਸ਼ੇਸ਼\*\* ਰੂਪ ਨਾਲ। ਭਾਵੇਂ ਉਸ ਨਿਰਵਿਸ਼ੇਸ਼ ਵਿੱਚ ਸਾਮਾਨਜ ਤੇ ਵਿਸ਼ੇਸ਼ ਭਾਵ ਨਹੀਂ ਹੈ ਤਾਂ ਭੀ ਪ੍ਰਤੀਤੀ ਦੇ ਲਿਹਾਜ਼ ਨਾਲ ਇਹ ਕਹਿਣਾ ਬਣ ਹੀ ਜਾਂਦਾ ਹੈ। ਅਗਿਆਨ ਕਾਲ ਵਿੱਚ ‘ਮੈਂ ਹਾ’ ਇਹ ਸਾਮਾਨਜ ਗਿਆਨ ਪ੍ਰਤੀਯੋਗ ਜੀਵ ਨੂੰ ਰਹਿਦਾ ਹੈ, ਕਿਸੇ ਨੂੰ ਭੀ ਇਹ ਅਗਿਆਨ ਨਹੀਂ ਕਿ ‘ਮੈਂ ਨਹੀਂ ਹਾ’। ਇਸ ਹਾਲਤ ਵਿੱਚ ਸਾਮਾਨਜ ਗਿਆਨ ਹੈ ਤੇ ਵਿਸ਼ੇਸ਼ ਗਿਆਨ ਦਾ ਅਭਾਵ ਹੈ। ਗੁਰੂ ਤੇ ਸ਼ਾਸਤ੍ਰ ਦੀ ਕ੍ਰਿਪਾ ਨਾਲ ‘ਮੈਂ ਨਿਰਵਿਕਾਰ ਤੇ ਅਸੰਗ ਬ੍ਰਹਮ ਹਾ’ ਇਹ ਵਿਸ਼ੇਸ਼ ਗਿਆਨ ਹੋ ਜਾਂਦਾ ਹੈ। ਗੁਰੂ ਤੇ ਸ਼ਾਸਤ੍ਰ ਭ੍ਰਮ ਨੂੰ ਮਿਟਾ ਦਿੰਦੇ ਹਨ ਤੇ ਜੋ ਕੁਝ ਕਿ ਇਹ ਪਹਿਲਾਂ ਹੁੰਦਾ ਹੀ ਹੈ, ਉਹ ਜਿਉਂ ਦਾ ਤਿਉਂ ਸਪਸ਼ਟ ਹੋ ਜਾਂਦਾ ਹੈ, ਮੁੜ ਭ੍ਰਮ-ਖੁਕਤ ਨਹੀਂ ਹੁੰਦਾ ਯਾਨੀ ਆਪਣੇ ਤੋਂ ਜੁਦਾ ਪ੍ਰਮਾਤਮਾ ਨੂੰ ਨਹੀਂ ਸਮਝਦਾ—ਕਹੁ ਨਾਨਕ ਭ੍ਰਮ ਕਟੇ ਕਿਵਾੜਾ ਬਹੁੜਿ ਨ ਹੋਈਐ ਜਉਲਾ ਜੀਉ ॥

(ਅੰਗ ੧੦੨)

‘ਆਤਮ-ਤੱਤ੍ਵ’ ਇੱਕ-ਰਸ ਰਹਿਣ ਵਾਲੀ ਨਿਰਵੈਵ (ਅਪ੍ਰੀਵਰਤਨਸ਼ੀਲ) ਵਸਤੂ ਹੈ। ਉਹ ਵਸਤੂ ‘ਆਤਮ’ ਆਪਣੇ—ਆਪ ਤੋਂ ਜੁਦਾ ਨਹੀਂ, ਇਸ ਲਈ ਨਾ ਉਹ ਦੂਰ ਹੈ ਤੇ ਨਾ ਹੀ ਸਮੀਪ (ਨੇੜੇ)। ਉਹ ਇਸ ਪ੍ਰਕਾਰ ਦਾ ‘ਪ੍ਰਮਾਤਮਾ’ ਤੂੰ ਹੀ ਹੈ—

ਸੋ ਪ੍ਰਭੁ ਦੂਰਿ ਨਾਹੀ ਪ੍ਰਭੁ ਤੂੰ ਹੈ ॥

(ਅੰਗ ੩੫੪)

ਖੰਡ ਦੇ ਬਣੈ ਹੋਏ ਹਾਥੀ ਤੇ ਘੋੜਾ, ਦੋ ਖਿਲੌਣੇ ਜੋ ਆਪਸ ਵਿੱਚ ਝਗੜਾ ਕਰਨ ਯਾਨੀ ਇੱਕ ਦੂਜੇ ਨਾਲੋਂ ਆਪਣੀ ਤਾਕਤ ਅਤੇ ਗੁਣਾਂ ਦਾ ਅਭਿਮਾਨ ਕਰਕੇ, ਈਰਖਾ ਦੀ ਅੱਗ ਵਿੱਚ ਸੜਨ, ਇਸ ਹਾਲਤ ਵਿੱਚ ਕੋਈ ਦਿਆਲੂ

\* ਸਮਾਨ ਰੂਪ ਨਾਲ ਗਿਆਤ ਹੋਣਾ ਜਿਵੇਂ ਸਾਰੀ ਬਨਸਪਤੀ ਵਿੱਚ ਅਗਨੀ ਦਾ ਵਿਆਪਤ ਹੋਣਾ ਅਗਨੀ ਦਾ ਸਮਾਨ ਰੂਪ ਗਿਆਨ ਹੈ।

\*\* ਵਿਸ਼ੇਸ਼ ਰੂਪ ਨਾਲ ਗਿਆਤ ਹੋਣਾ ਜਿਵੇਂ ਅਗਨੀ ਦਾ ਪ੍ਰਚੰਡ ਰੂਪ ਜੋ ਸਾਰੇ ਕੰਮ ਪ੍ਰਤੱਖ ਰੂਪ ਚੁਪਾਵ ਕੇ ਕਰਦਾ ਹੈ।

ਪੁਰਸ਼ ਕਹੇ ਕਿ ਆਕਾਰ ਦਿਸ਼ਟੀ ਨੂੰ ਛੱਡਕੇ, ਆਪਣੀ ਅਸਲੀਅਤ ਵੱਲ ਧਿਆਨ ਮਾਰੋ, ਤੁਹਾਡਾ ਦੋਹਾਂ ਦਾ ਸੂਰੂਪ ਇੱਕ ਖੰਡ ਹੀ ਹੈ। ਖੰਡ ਨੂੰ ਛੱਡ ਕੇ ਤੁਹਾਡਾ 'ਨਾਮ' ਤੇ 'ਰੂਪ' ਕੁੱਝ ਵੀ ਵਸਤੂ ਨਹੀਂ ਹੈ। ਫਿਰ ਜੇ ਉਹ ਆਪਣੇ ਵੱਲ ਧਿਆਨ ਮਾਰ ਲੈਣ ਤਾਂ ਰੌਲਾ ਉਸੇ ਵਕਤ ਖਤਮ ਹੋ ਜਾਂਦਾ ਹੈ। ਉਥੋਂ ਨਾ ਹਾਥੀ ਰਹਿੰਦਾ ਹੈ ਤੇ ਨਾ ਹੀ ਘੋੜਾ, ਇੱਕ ਖੰਡ ਹੀ ਰਹਿ ਜਾਂਦੀ ਹੈ। ਉਨ੍ਹਾਂ ਦੇ ਝਗੜੇ ਵਕਤ ਭੀ ਖੰਡ ਤੋਂ ਬਿਨਾਂ ਕੋਈ ਹੋਰ ਵਸਤੂ ਨਹੀਂ ਸੀ, ਕੇਵਲ ਸਮਝ ਦਾ ਹੀ ਘਾਟਾ ਸੀ। ਉਹ ਬੇਸਮਤੀ ਕਿਸੇ ਦਿਆਲੂ ਪੁਰਸ਼ ਨੇ ਗਵਾ ਦਿੱਤੀ ਤੇ ਉਨ੍ਹਾਂ ਦਾ ਜੋ ਅਸਲੀ ਰੂਪ ਸੀ, ਸੋ ਸਪਸ਼ਟ ਹੋ ਗਿਆ, ਕੋਈ ਨਵੀਂ ਗੱਲ ਨਹੀਂ ਹੋਈ। ਤਿਉਂ ਹੀ ਅਗਿਆਨ ਨਿੰਦਾ ਵਿੱਚ ਸੁੱਤਾ ਹੋਇਆ ਜੀਵ-ਆਤਮਾ, ਸੁਪਨ ਦੇਖ ਰਿਹਾ ਹੈ। ਮੈਂ ਬ੍ਰਾਹਮਣ ਆਦਿ ਜਾਤੀ ਵਾਲਾ ਹਾਂ, ਮੈਂ ਸਭ ਤੋਂ ਵੱਡਾ ਧਨੀ ਹਾਂ, ਮੇਰਾ ਮਜ਼ਬੂਤ ਸਭ ਤੋਂ ਉੱਚਾ ਹੈ। ਮੈਂ ਹਰ ਪ੍ਰਕਾਰ ਦੀ ਸ਼ਕਤੀ-ਸੰਪੰਨ ਹਾਂ, ਮੇਰੀ ਪਾਰਟੀ ਬੜੀ ਜ਼ਬਰਦਸਤ ਹੈ, ਮੈਂ ਜੋ ਭੀ ਚਾਹਾਂ ਕਰ ਸਕਦਾ ਹਾਂ। ਇਹ ਮੇਰਾ ਸ਼ਤ੍ਰੂ ਹੈ, ਇਸਨੂੰ ਮੈਂ ਛੇਤੀ ਹੀ ਨਾਸ਼ ਕਰਾਂਗਾ, ਵੱਡੇ-ਵੱਡੇ ਅਫਸਰ ਮੇਰੇ ਯਾਰ ਦੋਸਤ ਹਨ ਅਤੇ ਉਹ ਕਿਹੜੀ ਤਾਕਤ ਹੈ ਜਿਹੜੀ ਮੈਨੂੰ ਦਬਾ ਸਕੇ ਇਤਿਹਾਸਿਤ ਅਭਿਮਾਨ ਵਿੱਚ ਗਰਕ ਹੋਏ ਹੁੰਦੇ ਹਨ, ਕਿਸੇ ਦਿਆਲੂ ਮਹਾਪੁਰਸ਼ ਨੇ ਉੱਚੀ ਅਵਾਜ਼ ਨਾਲ ਕਿਹਾ-

**ਕਿਉਂ ਭ੍ਰਮੀਐ ਭ੍ਰਮੁ ਕਿਸ ਕਾ ਹੋਈ॥**

(ਅੰਗ: ੧੨੬)

**ਕਿਉਂਕਿ-**

**ਤੁਝ ਬਿਨੁ ਪਾਰਬ੍ਰਹਮ ਨਹੀਂ ਕੋਇ॥**

(ਅੰਗ ੧੮੨)

ਬੱਸ! ਨਾ ਸੁਪਨ ਦਾ ਜਗਤ ਰਿਹਾ ਤੇ ਨਾ ਹੀ ਸ਼ਰੀਰ ਰਿਹਾ ਯਾਨੀ ਸੁਪਨ ਦੀ ਕੋਈ ਭੀ ਅੱਸ ਥਾਕੀ ਨਾ ਰਹੀ ਅਤੇ ਅਸਲੀਅਤ ਆਪਣੇ ਸੂਰੂਪ ਵਿੱਚ ਇਸਥਿਤ ਹੋ ਗਈ। ਨਾ ਕੁੱਝ ਬਣਿਆ ਤੇ ਨਾ ਹੀ ਕੁੱਝ ਵਿਗਾੜਿਆ, ਭ੍ਰਾਂਤੀ ਦੂਰ ਹੋ ਗਈ। ਇਹ ਸਤਿਗੁਰੂ ਦੇ ਅਣੀਆਲੇ ਤੀਰ ਹਨ, ਜਿਸਦੇ ਦਿਲ ਵਿੱਚ ਲੱਗ ਗਏ ਉਹ ਮੁਰਦਾ ਹੋ ਜਾਂਦਾ ਹੈ ਯਾਨੀ ਉਸਦੀ ਪਰਛਿਨਤਾ ਨਸ਼ਟ ਹੋ ਜਾਂਦੀ ਹੈ। ਉਹ ਦੇ ਹ-ਅਭਿਮਾਨ ਤੋਂ ਰਹਿਤ ਹੋਇਆ, ਮਤਵਾਲਾ ਕਿਤੇ ਪਿਆ ਰਹੇ, ਨਾ ਕੁੱਝ ਹਾਨੀ ਤੇ ਨਾ ਹੀ ਕੁੱਝ ਲਾਭ ਪੁੱਜਦਾ ਹੈ। ਬਿੱਛ ਦਾ ਟੁੱਟਾ ਹੋਇਆ ਪੱਤਾ, ਹਵਾ ਨਾਲ ਉੱਡ ਕੇ, ਚਾਹੇ ਗੰਦੀ ਨਾਲੀ ਵਿੱਚ ਪਿਆ ਰੁਲੇ ਤੇ ਭਾਵੋਂ ਪਵਿੱਤ੍ਰ ਅਸਥਾਨਾਂ

ਵਿੱਚ ਡੱਗਿਆ ਰਹੇ। ਬਰਮੀ ਉੱਤੇ ਪਈ ਹੋਈ ਸੱਪ ਦੀ ਕੰਜ, ਹਵਾ ਨਾਲ ਹਿਲਦੀ-ਜੁਲਦੀ ਦੇਖ ਕੇ ਨਾਵਾਕਫ ਲੋਕਾਂ ਨੂੰ ਸੱਪ ਹੀ ਭਾਸਦਾ ਹੈ, ਤਿਉਂ ਹੀ ਮੁਰਦਾ ਸ਼ਰੀਰ ਯਾਨੀ ਅਨਾਤਮਾ ਜਾਣ ਕੇ ਤਿਆਗਿਆ ਹੋਇਆ-ਮਮਤਾਹੀਨ ਸ਼ਰੀਰ, ਪਾਰੱਬਧ ਰੂਪੀ ਵਾਯੂ ਨਾਲ ਹਰਕਤ ਕਰਦਾ, ਅਗਿਆਨੀ ਜੀਵਾਂ ਨੂੰ ਭਾਸਦਾ ਹੈ ਤੇ ਕਈ ਤਰ੍ਹਾਂ ਦੀ ਕਲਪਨਾ ਦਾ ਵਿਸ਼ੇ ਬਣਦਾ ਹੈ। ਉਸ ਆਤਮਵੇਤਾ ਦੇ ਬਾਹਰਲੇ ਅਸਚਰਜਮਈ ਲੱਛਣਾਂ ਨੂੰ ਦੇਖਕੇ, ਅੰਦਰਲੀ ਇਸ਼ਥਿਤੀ ਦਾ ਕੁੱਝ ਕੁ ਅੰਦਾਜ਼ਾ ਲਗਦਾ ਹੈ ਕਿ ਇਹ ਕੋਈ ਅਗੰਸੀ ਅਸਥਾਨ ਦੀ ਸਪਰਸ਼ਹੀਨ, ਤਾਜ਼ਾ ਤੇ ਸੁਗੰਧੀ ਵਾਲੀ ਹਵਾ ਖਾਣ ਵਾਲਾ ਹੈ। ਉਸ ਸੂਸੰਵੇਦਜ ਲੱਛਣ ਨੂੰ ਭਲਾ ਕੌਣ ਜਾਣੇ? ਪਰਸੰਵੇਦਜ ਯਾਨੀ ਬਾਹਰੋਂ ਦਿਖਾਈ ਦੇਣ ਵਾਲੇ ਲੱਛਣਾਂ ਦ੍ਰਾਰਾ ਹੀ ਕੁੱਝ ਕੁ ਕਹਿਣ ਵਿੱਚ ਆਉਂਦਾ ਹੈ ਕਿ ਇਹ ਤਾਂ ਅਥਾਹ ਗਹਿਰਾਈ ਵਿੱਚ ਡੁੱਬਿਆ ਹੋਇਆ, ਕਿਸੇ ਅਲੌਕਿਕ ਆਨੰਦ ਦਾ ਰਸਿਕ ਹੈ। ਇਸਦੀ ਨਿਰਾਲੀ ਹਰਕਤ ਮਨ ਨੂੰ ਹੈਰਾਨੀ ਵਿੱਚ ਗਰਕ ਕਰਦੀ ਹੈ। ਕਦੇ ਬਿਲਕੁਲ ਚੁੱਪ, ਬੋਲਦਾ ਹੀ ਨਹੀਂ। ਕਦੇ ਗਾਉਂਦਾ, ਹਸਦਾ, ਬੇਸਮਈ ਜਿਹਾ, ਭਾਰੀ ਵਿੱਦੂਨ, ਆਤਮਵੇਤਾ, ਮਿੱਟੀ ਨਾਲ ਲਿੱਬੜਿਆ ਹੋਇਆ, ਸੋਹਣੇ-ਸੋਹਣੇ ਬਸਤ੍ਰਾਂ ਯੁਕਤ, ਭਿੱਛਿਆ ਮੰਗਦਾ, ਰਾਜਿਆਂ ਮਹਾਰਾਜਿਆਂ ਦ੍ਰਾਰਾ ਸੇਵਤ, ਉੱਤਮ ਉਪਦੇਸ਼ ਕਰਦਾ ਹੋਇਆ, ਨੰਗੀਂ ਪੈਰੀਂ ਤੁਰਿਆ ਜਾਂਦਾ ਜਾਂ ਹਾਥੀ ਘੋੜੇ ਤੇ ਸਵਾਰ ਹੋਇਆ ਦਿਖਦਾ ਹੈ। ਕੋਈ ਮਜ਼ਬੀ ਚਿੰਨ੍ਹ ਇਸਦਾ ਨਹੀਂ ਦਿਖਦਾ, ਕਿਸ ਸੰਪ੍ਰਦਾਇ ਦਾ ਮੰਨਿਆ ਜਾਵੇ?—ਸੰਨਯਾਸੀ, ਵੈਰਾਗੀ, ਉਦਾਸੀ ਯਾ ਨਿਰਮਲਾ ਆਦਿ ਅਥਵਾ ਹਿੰਦੂ, ਸਿੱਖ ਯਾ ਮੁਸਲਮਾਨ ਆਦਿ ਕਿਸ ਮਜ਼ਬ ਵਾਲਾ ਮੰਨਿਆ ਜਾਵੇ? ਸੱਚ ਤਾਂ ਇਹ ਹੈ ਕਿ ਇਨ੍ਹਾਂ ਉਪ੍ਰੋਕਤ ਅਭਿਮਾਨੀਆਂ ਵਿੱਚੋਂ ਇਹ ਕੋਈ ਭੀ ਨਹੀਂ ਹੈ, ਇਹ ਨਿਰਬਾਣ, ਵਰਣ-ਆਸੂਮ ਤੋਂ ਅਤੀਤ ਇੱਕ 'ਖੁਮ' ਹੈ, ਇਸ ਲਈ ਕਿਸੇ ਭੀ ਕਲਪਨਾ ਦਾ ਵਿਸ਼ੇ ਨਹੀਂ ਹੈ -

ਤੂੰ ਵਰਨਾ ਚਿਹਨਾ ਬਾਹਰਾ॥ ਹਰਿ ਦਿਸਹਿ ਹਾਜਰੁ ਜਾਹਰਾ॥

(ਅੰਗ 28)

ਵਰਨ ਚਿਹਨ ਸਗਲਹ ਤੇ ਰਹਤਾ॥ ਨਾਨਕ ਹਰਿ ਹਰਿ ਗੁਰਮੁਖਿ ਜੋ ਕਹਤਾ॥

(ਅੰਗ 2ਪਈ-੯੦)

ਜਿਸ ਭੀ ਸ਼ਕਲ ਤੇ ਨਾਮ ਵਿੱਚ ਜੋ ਵਸਤੂ ਭਾਸਦੀ ਹੈ, ਉਹ ਇੱਕ 'ਅਦੈਤ ਆਤਮਾ' ਹੀ ਹੈ—

ਜੋ ਕੁੱਝ ਜਾਤ ਦੇ ਸਮਾਨ ਉਤਪੰਨ ਹੋਇਆ ਭਾਸਣ ਵਾਲਾ ਹਰਕਤ ਕਰਦਾ ਪ੍ਰਤੀਤ ਦਿੰਦਾ ਹੈ ਅਤੇ ਵਸਤੂ ਦੇ ਸਮਾਨ ਕਿਸੇ ਰੂਪ ਵਾਲਾ ਦਿਖਦਾ ਹੈ, ਉਹ ਅਸਲ ਵਿੱਚ ਅਜਨਮਾ, ਅਚੱਲ ਅਤੇ ਅਵਸਤੂ-ਰੂਪ, ਅਦੂਤੀਯ, ਵਿਗਜਾਨ, ਸ਼ਾਂਤ 'ਆਤਮਾ' ਹੀ ਹੈ।

(ਮਾਂ: ਉ: ਅ: ਕਾ: 84)

ਜਿਸ ਤਰ੍ਹਾਂ ਸਿੱਧੇ-ਟੇਢੇ ਆਦਿਰੂਪਾਂ ਵਿੱਚ ਪ੍ਰਤੀਤ ਹੋਣ ਵਾਲਾ ਅਲਾਤ ਦਾ ਸਪੰਦ (ਬਲਦੀ ਹੋਈ ਲੱਕੜੀ ਦਾ ਘੁਮਾਉਣਾ ਹੈ) ਉਸੀ ਪ੍ਰਕਾਰ ਗ੍ਰਹਣ ਅਤੇ ਗ੍ਰਾਹਕ ਰੂਪ ਵਿੱਚ ਭਾਸਣ ਵਾਲਾ ਅਰਥਾਤ ਇੰਦੀਆਂ ਅਤੇ ਉਨ੍ਹਾਂ ਦੇ ਵਿਸ਼ੇ ਰੂਪ ਵਿੱਚ ਭਾਸਣ ਵਾਲਾ, ਅਵਿੱਦਜਾ ਦੇ ਕਾਰਨ ਵਿਗਜਾਨ (ਵਿਸ਼ੇਸ਼ ਗਿਆਨ) ਦਾ ਸਪੰਦ ਹੈ। ਉਹ ਪ੍ਰਤੀਤ ਜਿਹਾ ਹੁੰਦਾ ਹੈ, ਵਾਸਤਵ ਵਿੱਚ ਹੈ ਨਹੀਂ ਕਿਉਂਕਿ ਕ੍ਰਿਆ ਰਹਿਤ 'ਆਤਮਾ' ਵਿੱਚ ਕੋਈ ਹਰਕਤ ਸੰਭਵ ਹੀ ਨਹੀਂ ਹੈ।

(ਮਾਂ: ਉ: ਅ: ਕਾ: 82)

ਜਿਸ ਪ੍ਰਕਾਰ ਸਪੰਦ ਰਹਿਤ ਯਾਨੀ ਹਰਕਤ ਤੋਂ ਬਿਨਾ ਅਲਾਤ, ਅਭਾਸ-ਸੂਨ ਯਾਨੀ ਪ੍ਰਤੀਤੀ ਤੋਂ ਖਾਲੀ ਤੇ ਅਜ (ਵਿਕਾਰਹੀਨ) ਹੈ, ਉਸੀ ਤਰ੍ਹਾਂ ਸਪੰਦ ਰਹਿਤ (ਛੁਰਨੇ ਤੋਂ ਖਾਲੀ) ਵਿਗਜਾਨ ਭੀ ਅਭਾਸ ਸੂਨ ਤੇ ਅਜ ਹੈ।

(ਮਾਂ: ਉ: ਅ: ਕਾ: 83)

ਅਲਾਤ ਯਾਨੀ ਰਾਤ ਦੇ ਵਕਤ ਬਲਦੀ ਹੋਈ ਲੱਕੜੀ ਨੂੰ ਘੁਮਾਉਣ ਪਰ ਉਹ ਸਿੱਧੇ ਜਾਂ ਟੇਢੇ ਅਭਾਸ ਆਦਿ ਕਿਤੇ ਬਾਹਰੋਂ ਅਲਾਤ ਵਿੱਚ ਨਹੀਂ ਆ ਜਾਂਦੇ ਅਤੇ ਲੱਕੜੀ ਦੀ ਹਰਕਤ ਬੰਦ ਹੋ ਜਾਣ ਨਾਲ ਉਹ ਅਭਾਸ ਕਿਸੇ ਹੋਰ ਪਾਸੇ ਨਹੀਂ ਚਲੇ ਜਾਂਦੇ ਤਥਾ ਨਾ ਹੀ ਉਹ ਅਭਾਸ (ਪ੍ਰਤੀਤ ਦੇਣ ਵਾਲੇ) ਅਲਾਤ ਬਲਦੀ ਹੋਈ ਲੱਕੜੀ ਵਿੱਚ ਪ੍ਰਵੇਸ਼ ਕਰ ਜਾਂਦੇ ਹਨ। ਕੇਵਲ ਪ੍ਰਤੀਤ ਦੇਣ ਵਾਲੇ ਅਭਾਸ, ਕੁੱਝ ਵਸਤੂ ਨਾ ਹੋਣ ਦੇ ਕਾਰਨ ਲੱਕੜੀ ਵਿੱਚੋਂ ਭੀ ਨਹੀਂ ਨਿਕਲਦੇ ਕਿਉਂਕਿ ਕਿਸੇ ਵਸਤੂ ਦਾ ਹੀ ਪ੍ਰਵੇਸ਼ ਹੋਣਾ ਤੇ ਨਿਕਲਣਾ ਬਣ ਸਕਦਾ ਹੈ, ਅਵਸਤੂ ਦਾ ਨਹੀਂ। ਇਸੀ ਪ੍ਰਕਾਰ 'ਆਤਮਾ' ਵਿੱਚ ਭੀ ਜੋ ਨਾਨਾ ਪ੍ਰਕਾਰ ਦੀ ਪ੍ਰਤੀਤੀ ਹੋ ਰਹੀ ਹੈ, ਉਹ ਅਲਾਤ ਵਿੱਚ ਹੋਣ ਵਾਲੇ ਅਭਾਸ ਵਾਂਗੂੰ ਹੋਣ ਕਾਰਨ ਕੁੱਝ ਭੀ ਨਹੀਂ ਹੈ ਕਿਉਂਕਿ ਵਿਗਜਾਨ (ਵਿਸ਼ੇਸ਼ ਗਿਆਨ) 'ਆਤਮਾ' ਦੇ ਸਫਰਨ

ਹੋਣ ਪਰ ਭੀ ਉਸਦੇ ਅਭਾਸ ਕਿਤੇ ਬਾਹਰੋਂ ਨਹੀਂ ਆ ਜਾਂਦੇ ਅਤੇ ਸਫਰਨ ਰਹਿਤ  
ਹੋਣ ਪਰ ਕਿਸੇ ਹੋਰ ਪਾਸੇ ਉਹ ਨਹੀਂ ਚਲੇ ਜਾਂਦੇ ਤਥਾ ਨਾ ਵਿਗਜਾਨ (ਆਤਮਾ)  
ਵਿੱਚ ਹੀ ਪ੍ਰਵੇਸ਼ ਕਰ ਜਾਂਦੇ ਹਨ। ਉਹ ਅਭਾਸ ਕੁੱਝ ਵਸਤੂ ਨਾ ਹੋਣ ਦੇ ਕਾਰਨ  
ਹੀ ਵਿਗਜਾਨ ਵਿੱਚੋਂ ਨਹੀਂ ਨਿਕਲਦੇ, ਕਿਉਂਕਿ ਕਾਰਨ-ਕਾਰਜ ਦੀ ਵਿਵਸਥਾ  
ਹੀ ਕਾਇਮ ਨਹੀਂ ਹੁੰਦੀ। ਇਸ ਲਈ ਜਿਸ ਰੂਪ ਅਤੇ ਨਾਮ ਵਿੱਚ ਜੋ ਭੀ ਕੋਈ  
ਪ੍ਰਤੀਤੀ ਹੁੰਦੀ ਹੈ, ਉਹ ਅਚਿਤਨੀਯ ਹੈ ਯਾਨੀ ਚਿਤਨ ਕਰਨ ਦੇ ਯੋਗ ਹੀ ਨਹੀਂ  
ਯਾਨੀ ਕਿ ਅਨਿਰਵਚਨੀਯ (ਅਕਥ) ਹੈ।

ਇਸ ਉੱਪਰਲੇ ਕਥਨ ਮੁਤਾਬਿਕ ਨਾ ਬਾਹਰਲੇ ਪਦਾਰਥ ਹੀ ਮਨ ਤੋਂ ਉਤਪੰਨ  
ਹੋਏ ਹਨ ਤੇ ਨਾ ਹੀ ਚਿੱਤ ਬਾਹਰਲੇ ਪਦਾਰਥਾਂ ਤੋਂ ਉਤਪੰਨ ਹੋਇਆ ਹੈ ਕਿਉਂਕਿ  
ਸਾਰੇ ਹੀ ਧਰਮ, ਆਤਮ (ਵਿਗਜਾਨ) ਸੁਰੂਪ ਦੇ ਅਭਾਸ (ਪ੍ਰਤੀਬਿੰਬ) ਮਾਤ੍ਰ ਹੀ  
ਹਨ। ਇਸੀ ਕਾਰਨ ਤੱਤ੍ਵਵੇਤਾ ਲੋਕ ਕਾਰਨ-ਕਾਰਜ ਦੀ ਉਤਪਤੀ ਸ੍ਰੀਕਾਰ  
ਨਹੀਂ ਕਰਦੇ ਕਿਉਂਕਿ ਆਤਮਾ ਵਿੱਚ ਕਿਸੇ ਪ੍ਰਕਾਰ ਦੀ ਭੀ ਕਲਪਨਾ ਨਹੀਂ ਹੈ,  
'ਆਤਮਾ' ਕੇਵਲ ਅਦੂਤ ਹੈ। ਇਸ ਪ੍ਰਕਾਰ ਗੌਡਪਾਦਾਚਾਰਜ ਨੇ 'ਆਤਮਾ' ਤੋਂ  
ਭਿਨ ਜੋ ਕੁੱਝ ਭੀ ਭਾਸਦਾ ਹੈ, ਉਸਦਾ ਅਭਾਵ ਪ੍ਰਤਿਪਾਦਨ (ਸਵੀਕ੍ਰਿਤ) ਕੀਤਾ  
ਹੈ। ਸੁਪਨ ਵਿੱਚ ਮਨ ਹੀ ਨਾਨਾ ਪ੍ਰਕਾਰ ਨਾਲ ਫੈਲਿਆ ਹੋਇਆ ਪ੍ਰਤੀਤ ਜਿਹਾ  
ਹੋਣ ਲੱਗ ਜਾਂਦਾ ਹੈ। ਉਹ ਪ੍ਰਤੀਤੀ ਜਿਸ ਦਿਸ਼ਟਾ ਦਾ ਦਿਸ਼ਜ ਹੁੰਦੀ ਹੈ, ਉਸ  
ਦਿਸ਼ਟਾ ਦਾ ਉਹ ਕਲਪਨਾ ਕਰਨ ਵਾਲਾ ਮਨ ਭੀ ਦਿਸ਼ਜ ਹੀ ਹੈ। ਇਸ ਲਈ  
'ਆਤਮਾ' ਤੋਂ ਸਿਵਾਏ ਮਨ ਕੁੱਝ ਵਸਤੂ ਨਹੀਂ ਯਾਨੀ ਮਨ 'ਆਤਮਾ' ਹੀ ਹੈ।  
ਇਸ ਪ੍ਰਕਾਰ ਦਾ ਅਚਿਤਨੀਯ 'ਆਤਮਾ' ਕਿਸੇ ਸ਼ਬਦ ਦਾ ਵਿਸ਼ੇ ਨਹੀਂ ਹੈ—

ਉਸ ਜਗ੍ਹਾ ਤੋਂ ਬਾਣੀ (ਕਥਨ ਕਰਨ ਵਾਲੀ ਸ਼ਕਤੀ) ਉਸ ਨੂੰ ਨਾ ਪ੍ਰਾਪਤ  
ਕਰਕੇ ਮਨ ਸਹਿਤ ਵਾਪਸ ਮੁੜ ਆਉਂਦੀ ਹੈ। (ਤੋਂ ਉ: ੨੧੪੧੧)

ਇਹ ਪ੍ਰੀਤਮ ਯਾਨੀ ਨਿੱਤ-ਮੁਕਤ 'ਆਤਮਾ' ਪ੍ਰੇਮ ਤੋਂ ਬਿਨਾਂ ਨਾਨਾ ਪ੍ਰਕਾਰ  
ਦੇ ਸਾਧਨ ਤੇ ਅਨੰਤ ਕਰਮਾਂ ਦ੍ਰਾਰਾ ਪ੍ਰਾਪਤ ਹੋਣ ਵਾਲਾ ਨਹੀਂ ਹੈ, ਇਹ ਤਾਂ ਘੁੱਟ  
ਕੇ ਮਿਲਦਾ ਹੈ ਯਾਨੀ ਆਪਣਾ ਸੁਰੂਪ ਹੋ ਕੇ ਪ੍ਰਗਟ ਹੁੰਦਾ ਹੈ ਕੇਵਲ ਇੱਕ 'ਪ੍ਰੇਮ'  
ਨਾਲ। ਪ੍ਰੀਤਮ ਦੀ ਪ੍ਰੀਤੀ ਵਿੱਚ ਡੱਬਿਆ ਹੋਇਆ ਚਿੱਤ ਹੀ ਸੰਸਾਰਿਕ ਸੁੱਖਾਂ  
ਵਿੱਚੋਂ ਨਿਕਲ ਸਕਦਾ ਹੈ—

ਚਰਨ ਕਮਲ ਸਿਉ ਲਾਗੀ ਪ੍ਰੀਤਿ॥ ਆਨ ਸੁਖਾ ਨਹੀ ਆਵਹਿ ਚੀਤਿ॥

(ਅੰਗ ੧੯੬)

ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ॥ ਤੁਮ ਸਿਉ ਜੋਰਿ ਅਵਰ ਸੰਗਿ ਤੋਰੀ॥

(ਅੰਗ ੧੯੮)

ਸਤਿਗੁਰੂ ਦਇਆ ਕਰੇ ਪ੍ਰਭੂ ਮੇਲੇ

ਮੈ ਤਿਸੁ ਆਗੈ ਸਿਰੁ ਕਟਿ ਕਟਿ ਪਈਆ॥ ਰਹਾਉ॥

ਰੋਮਿ ਰੋਮਿ ਮਨਿ ਤਨਿ ਇਕ ਬੇਦਨ

ਮੈ ਪ੍ਰਭੁ ਦੇਖੇ ਬਿਨੁ ਨੀਦ ਨ ਪਈਆ॥

ਬੈਦਕ ਨਾਟਿਕ ਦੇਖਿ ਭੁਲਾਨੇ

ਮੈ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ॥

(ਅੰਗ ੧੯੯)

### ਦੇਹ ਰਹਿਤ ਸਤਿਗੁਰੂ

ਆਤਮ-ਵਸਤੂ ਦੀ ਪ੍ਰਾਪਤੀ ਸ੍ਰੀ ਸਤਿਗੁਰੂ ਦੇਵ ਜੀ ਦੇ ਮਹਾਂਵਾਕਾਂ ਦ੍ਵਾਰਾ  
ਹੁੰਦੀ ਹੈ, ਕੌੜਾਂ ਕਰਮਾਂ ਦੇ ਕਰਨ ਨਾਲ ਭੀ ਨਹੀਂ-

ਥਿਨ ਸਤਿਗੁਰ ਹਰਿ ਨਾਮੁ ਨ ਲਭਈ ਲਖ ਕੋਠੀ ਕਰਮ ਕਮਾਉ॥

(ਅੰਗ ੪੦)

ਸਤਿਗੁਰੂ ਤਾਂ ਮਿਲਦੇ ਹਨ ਜੇ ‘ਆਤਮ-ਦਰਸ਼ਨ’ ਦੀ ਚਿੱਤ ਵਿੱਚ  
ਵਿਆਕੁਲਤਾ ਹੋਵੇ, ਇਹ ਨਿਰਸੰਸਾਰ ਗੱਲ ਹੈ। ਪੂਰੇ ਸਤਿਗੁਰੂ ‘ਆਤਮਾ’ ਯਾਨੀ  
‘ਬ੍ਰਹਮ’ ਹੀ ਹਨ ਉਹ ਨਿਰਗੁਣ (ਸ਼ਰੀਰ ਰਹਿਤ ਬ੍ਰਹਮ) ਅਗਿਆਨੀ ਜੀਵਾਂ ਨੂੰ  
ਸ਼ਰੀਰ ਵਾਲਾ ਦਿਖਦਾ ਹੈ, ਇਸ ਲਈ ਕਿ ‘ਆਤਮ-ਦਰਸ਼ਨ’ ਖਾਤਰ ਤੜਪਦੇ  
ਜਗਜਾਸ਼ੁ ਸ਼ਰਣ ਗ੍ਰਹਿਣ ਕਰਕੇ ਮਹਾਂਵਾਕ ਸੁਨਣ ਤੇ ਸ਼ਾਂਤ ਹੋ ਜਾਣ। ਇਹੋ ਹੀ  
ਪ੍ਰਭੂ ਹੈ, ਜਿਸਨੇ ਆਪਣਾ ਅਸਲੀ ਸੂਰਪ ਦਿਖਾਕੇ ਜਗਜਾਸ਼ੁ ਜਨਾ ਨੂੰ ਆਪਣੇ  
ਨਾਲ ਅਭੇਦ ਕਰਨਾ ਹੈ-

ਪਾਰਬ੍ਰਹਮ ਗੁਰਦੇਵ ਨੀਚਹੁ ਉਚ ਥਪੇ॥

(ਅੰਗ ੨੧੦)

ਸਮੁੰਦੁ ਵਿਰੋਲਿ ਸਰੀਰੁ ਹਮ ਦੇਖਿਆ ਇਕ ਵਸਤੂ ਅਨੂਪ ਦਿਖਾਈ॥

ਗੁਰ ਗੋਵਿੰਦੁ ਗੋਵਿੰਦੁ ਗੁਰੂ ਹੈ ਨਾਨਕ ਭੇਦੁ ਨ ਭਾਈ॥      (ਅੰਗ ੪੪੨)

ਨਾਨਕ ਸੋਧੇ ਸਿੰਮਿਤਿ ਬੇਦ॥ ਪਾਰਬ੍ਰਹਮ ਗੁਰ ਨਾਹੀ ਭੇਦ॥

(ਅੰਗ ੧੧੪੨)

ਪ੍ਰਭੁ ਨਾਲ ਅਭੇਦ ਸਤਿਗੁਰ, ਸਿੱਖ ਨੂੰ ਆਪਣਾ ਸੂਰਪ ਬਣਾ ਲੈਂਦਾ ਹੈ, ਫਿਰ ਉਹ ਸਿੱਖ ਵੀ ਇਸ ਪਦਵੀ ਵਾਲਾ ਹੋਕੇ ਜੀਵਾਂ ਦਾ ਅਗਿਆਨ ਨਸ਼ਟ ਕਰਨ ਵਿੱਚ ਸਮਰੱਥ ਹੋ ਜਾਂਦਾ ਹੈ ਕਿਉਂਕਿ ਸਤਿਗੁਰੂ ਨੇ ਉਸ ਨੂੰ ਆਪਣਾ ਰੂਪ ਬਣਾ ਲਿਆ ਹੈ। ਪਿਤਾ ਤੋਂ ਉਤਪੰਨ ਹੋਇਆ ਪੁੱਤ੍ਰ, ਆਪਣੇ ਪਿਤਾ ਦਾ ਤਾਂ ਪੁੱਤ੍ਰ ਹੀ ਹੈ ਪਰ ਆਪਣੇ ਬੱਚਿਆਂ ਦਾ ਪਿਤਾ ਹੀ ਹੁੰਦਾ ਹੈ। ਜੋਹਰੀ ਆਪਣੇ ਸ਼ਾਗਿਰਦ ਨੂੰ ਜੋਹਰੀ ਬਣਾ ਗੀ ਦਿਆ ਕਰਦਾ ਹੈ, ਇਹ ਕੋਈ ਅਸਚਰਜ ਜਾਂ ਅਣਹੋਣੀ ਗੱਲ ਨਹੀਂ।

ਸਤਿਗੁਰੂ ਪਰਮ-ਪਾਰਸ ਹੈ ਕਿਉਂਕਿ ਪਾਰਸ ਤਾਂਬੇ ਨੂੰ ਸੋਨਾ ਤਾਂ ਬਣਾ ਦਿੰਦਾ ਹੈ ਪ੍ਰੇਤੂ ਆਪਣੇ ਤੁੱਲ ਪਾਰਸ ਨਹੀਂ ਬਣਾਉਂਦਾ। ਗੁਰੂ, ਸਿੱਖ ਨੂੰ ਆਪਣੇ ਸਮਾਨ ਹੀ ਕਰ ਲੈਂਦਾ ਹੈ ਇਸ ਲਈ ਪਰਮ-ਪਾਰਸ ਹੈ। ਜਦ ਪੂਰਬਲੇ ਸ਼ੁੱਭ ਕਰਮਾਂ ਅਨੁਸਾਰ ਪੂਰੇ ਸਤਿਗੁਰੂ ਦਾ ਮਿਲਾਪ ਹੁੰਦਾ ਹੈ ਤਾਂ ਬੱਜਰ ਦੀ ਤਰ੍ਹਾਂ ਅਤੀ ਦਿੜ੍ਹ ਜੋ ਪੰਜ ਕੋਸ਼ ਅਨਾਤਮਾ ਰੂਪੀ ਕਿਵਾੜ ਲੱਗੇ ਹੋਏ ਹਨ, ਉਸੀ ਵੇਲੇ ਨਾਸ਼ ਹੋ ਜਾਂਦੇ ਹਨ। ਗੁਰੂ-ਉਪਦੇਸ਼ ਨਾਲ 'ਮਨ' ਸੰਕਲਪ ਰਹਿਤ ਹੋ ਕੇ 'ਆਤਮਾ' ਵਿੱਚ ਹੀ ਲੀਨ ਹੋ ਜਾਂਦਾ ਹੈ। ਉਸ ਅਜਿਹੀ ਆਤਮ-ਦਰਸ਼ਨ ਅਵਸਥਾ ਵਿੱਚ ਭੂਮ, ਬੰਧਨ ਤੇ ਕਾਮ ਆਦਿ ਵਿਕਾਰ ਕਿੱਥੇ ਰਹਿ ਸਕਦੇ ਹਨ? ਇਹ ਸਾਰਾ ਸੰਸਾਰ ਜਾਣਦਾ ਹੈ ਕਿ ਸੂਰਜ ਦੇ ਚੜ੍ਹਦੇ ਹੀ, ਰਾਤ੍ਰੀ ਨਾਸ਼ ਹੋ ਜਾਂਦੀ ਹੈ। ਤਿਉਂ ਹੀ ਗੁਰੂ ਦ੍ਵਾਰਾ ਪ੍ਰਾਪਤ ਮਹਾਂਵਾਕ ਰੂਪੀ ਸੂਰਜ ਨਾਲ ਅਗਿਆਨ ਰੂਪੀ ਰਾਤ੍ਰੀ ਦਾ ਕੋਈ ਭੀ ਵਿਕਾਰ ਨਹੀਂ ਰਹਿੰਦਾ, ਕੇਵਲ 'ਸੂਜੰ-ਪ੍ਰਕਾਸ਼' 'ਆਤਮਾ' ਹੀ ਰਹਿ ਜਾਂਦਾ ਹੈ। ਇਹੀ 'ਨਿੱਤ-ਅਚੱਲ' ਇਸਥਿਤੀ ਸਤਿਗੁਰੂ ਦੀ ਆਪਣੀ ਹੁੰਦੀ ਹੈ ਅਤੇ ਸਿੱਖ ਭੀ ਉਸ ਇਸਥਿਤੀ ਵਾਲਾ ਹੋ ਜਾਂਦਾ ਹੈ, ਇਸ ਲਈ ਗੁਰੂ ਪਰਮ-ਪਾਰਸ ਹੈ-

ਗਵਿ ਪ੍ਰਗਾਸ ਰਜਨੀ ਜਥਾ ਗਤਿ ਜਾਨਤ ਸਭ ਸੰਸਾਰ॥

ਪਾਰਸ ਮਾਨੋ ਤਾਬੋ ਛੁਏ ਕਨਕ ਹੋਤ ਨਹੀਂ ਬਾਰ॥

ਪਰਮ ਪਰਸ ਗੁਰੂ ਭੇਟੀਐ ਪੂਰਬ ਲਿਖਤ ਲਿਲਾਟ॥

ਉਨਮਨ ਮਨ ਮਨ ਹੀ ਮਿਲੇ ਛੁਟਕਤ ਬਜਰ ਕਪਾਟ॥      (ਅੰਗ ੩੪੯)

ਸੇਇ ਮੁਕਤ ਜਿ ਮਨੁ ਜਿਣਹਿ ਵਿਹਿ ਧਾਤੂ ਨ ਲਾਗੈ ਆਇ॥  
 ਦਸਵੈ ਦੁਆਰਿ ਰਹਤ ਕਰੋ ਤ੍ਰਿਭਵਣ ਸੋਝੀ ਪਾਇ॥  
 ਨਾਨਕ ਗੁਰ ਤੇ ਗੁਰੂ ਹੋਇਆ ਵੇਖਹੁ ਤਿਸ ਕੀ ਰਜਾਇ॥  
 ਇਹੁ ਕਾਰਣੁ ਕਰਤਾ ਕਰੋ ਜੋਤੀ ਜੋਤਿ ਸਮਾਇ॥      (ਅਂਗ ੪੯੦-੪੯)

ਗੁਰਿ ਦੀਨੀ ਬਸਤੁ ਕਬੀਰ ਕਉ ਲੇਵਹੁ ਬਸਤੁ ਸਮਾਰਿ॥  
 ਕਬੀਰ ਦੀਈ ਸੰਸਾਰ ਕਉ ਲੀਨੀ ਜਿਸੁ ਮਸਤਕਿ ਭਾਗੁ॥

(ਅਂਗ ੪੯੦)

ਗੁਰੂ ਕਿਪਾ ਨਾਲ ਜਿਸ ਦੀ ਗਿਆਨ ਦੁਆਰਾ ਅਵਿੱਦਜਾ ਨਸ਼ਟ ਹੋ ਚੁੱਕੀ  
 ਹੈ- ਦੈਤ ਦੇ ਅਭਾਵ ਹੋਣ ਨਾਲ ਜੋ ਅਦੈਤ-ਰੂਪ ਵਿੱਚ ਇਸਥਿਤ ਹੈ, ਉਹ  
 ਸਾਖਜਾਤ ਨਿਰਵੈਵ (ਨਾਂ ਬਦਲਨ ਵਾਲਾ), ਵਿਆਪਕ, ਅਸੰਗ ਤੇ ਅਵਿਨਾਸੀ  
 ਪ੍ਰਭੂ ਹੀ ਹੈ। ਉਹ ਆਪਣੇ ਸੂਰਪ ‘ਆਤਮਾ’ ਦਾ ਗਿਆਨ ਕਰਾਉਣ ਵਿੱਚ  
 ਸਮਰੱਥ ਹੈ, ਇਸ ਲਈ ਉਹ ‘ਗੁਰੂ’ ਹੈ। ਗੁਰੂ ਪਦ ਦੀ ਯੋਗਤਾ ਪ੍ਰਾਪਤ ਕਰਕੇ,  
 ਗਿਆਨ ਦ੍ਵਾਰਾ ਸੁੱਤੇ ਹੋਏ ਜੀਵਾਂ ਦੀ ਅਗਿਆਨ ਨਿੰਦਾ ਤੌੜਕੇ, ਆਪਣੇ ਸੂਰਪ  
 ਦੀ ਸੋਝੀ ਕਰਾਉਣ ਵਾਲਾ ਪੂਰਾ ਸਤਿਗੁਰੂ ਹੈ। ਜੋ ਆਪ ਜਾਗ ਰਿਹਾ ਹੈ, ਉਹ ਦੂਜੇ  
 ਕਿਸੇ ਸੁੱਤੇ ਹੋਏ ਨੂੰ ਕਿਉਂ ਨਹੀਂ ਜਗਾ ਸਕਦਾ ਜਦ ਕਿ ਜਗਾਉਣ ਵਿੱਚ ਕੋਈ  
 ਪ੍ਰਤੀਬੰਧਕ (ਹੁਕਾਮਟ) ਹੀ ਨਹੀਂ? ‘ਸਤਿਗੁਰੂ’ ਉਹੋ ਹੋ ਸਕਦਾ ਹੈ ਜਿਸਨੇ ਸਰਬ  
 ਉਪਾਧੀ ਰਹਿਤ ‘ਆਤਮਾ’ ਨੂੰ ਸਾਖਜਾਤ ਬ੍ਰਹਮ ਰੂਪ ਕਰਕੇ ਜਾਣਿਆ ਹੈ। ਅਜਿਹੇ  
 ਪੁਰਸ਼ ਵਿੱਚ ਗੁਰੂ ਪਦ ਦੀ ਯੋਗਤਾ ਦਾ ਸੰਦੇਹ ਹੀ ਕੀ ਹੈ?—

ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੁ ਤਿਸ ਕਾ ਨਾਉ॥  
 ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ ਗੁਨ ਗਾਉ॥      (ਅਂਗ ੨੯੯)

ਜਿਸੁ ਮਿਲਿਐ ਮਾਨਿ ਹੋਇ ਅਨੰਦੁ ਸੋ ਸਤਿਗੁਰੁ ਕਹੀਐ॥  
 ਮਨ ਕੀ ਦੁਬਿਧਾ ਬਿਨਸਿ ਜਾਇ ਹਰਿ ਪਰਮ ਪਦੁ ਲਹੀਐ॥

(ਅਂਗ ੧੯੯)

ਤੀਰਥੁ ਪੂਰਾ ਸਤਿਗੁਰੂ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਏ॥

ਓਹ ਆਪਿ ਛੁਟਾ ਕੁਟੰਬ ਸਿਉ ਦੇ ਹਰਿ ਹਰਿ ਨਾਮੁ ਸਭ ਸ੍ਰਿਸ਼ਟਿ ਛੜਾਏ॥

(ਅੰਗ ੧੪੦)

‘ਗੁਰੂ ਦਾ ਉੱਤਮ ਸਿਸ਼ਗ ਭੀ ਜੇਕਰ ਗੁਰੂ ਨਹੀਂ ਬਣ ਸਕਦਾ’ ਤਾਂ ਫਿਰ ਇਹ ਤਾਂ ਆਪਣੇ ਪੁਜਨ ਸਤਿਗੁਰੂ ਦਾ ਅਪਮਾਨ ਹੈ-ਇਹ ਬਚਨ ਮਹਾਂਪੁਰਸ਼ਾਂ ਵਿੱਚ ਅਗਿਆਨ ਨੂੰ ਸਿੱਧ ਕਰਨ ਵਾਲਾ ਹੈ। ਜੇ ਗੁਰੂ ਭੀ ਹਨ ਤੇ ਗਿਆਨ ਭੀ ਨਹੀਂ ਕਰਾ ਸਕਦੇ, ਇਹ ਤਾਂ ਕਬਨ ਹੀ ਵਿਰੁੱਧ ਹੈ, ਜਿਉਂ ਕੋਈ ਕਰੇ ‘ਪ੍ਰਕਾਸ਼ ਅੰਧੇਰਾ’ ਨਹੀਂ ਉਡਾ ਸਕਦਾ’ ਜੇ ਉਹ ਪ੍ਰਕਾਸ਼ ਹੈ ਤਾਂ ਅੰਧੇਰਾ ਨਾਸ਼ ਕਿਉਂ ਨਹੀਂ ਕਰਦਾ? ਆਪਣੇ ਬਜ਼ੁਰਗ ਜੇ ਆਪਣੀ ਸੰਪ੍ਰਦਾਇ ਦੇ ਆਦਿ ਕਰਤਾ ਹੋਣ, ਉਹ ਗੁਰੂਆਂ ਦੇ ਭੀ ਗੁਰੂ ਸਤਿਕਾਰਯੋਗ ਇਸ਼ਟ ਰੂਪ ਹੋਣ ਕਰਕੇ ਸਦਾ ਪੂਜਨੀਜ ਹਨ ਪ੍ਰੰਤੂ ਇਹ ਗੱਲ ਸੰਭਵ ਨਹੀਂ ਕਿ ਆਪਣੇ ਪੁਜਨ ਗੁਰੂਆਂ ਦੇ ਸਿੱਖਾਂ ਵਿੱਚੋਂ ਕਿਸੇ ਨੂੰ ਆਤਮ- ਗਿਆਨ ਨਹੀਂ ਹੋ ਸਕਿਆ। ਜੇ ਆਤਮ-ਗਿਆਨ ਕਿਸੇ ਨੂੰ ਹੋਇਆ ਹੈ ਤਾਂ ਫਿਰ ਉਸ ਵਿੱਚ ਗੁਰੂ ਪਦ ਆਉਣ ਦੀ ਰੁਕਾਵਟ ਕੀ ਹੈ? ਹਾਂ, ਇਹ ਗੱਲ ਵੱਖਰੀ ਹੈ ਕਿ ਉਹ ਮਹਾਂਪੁਰਸ਼, ਆਪਣੇ ਵੱਡਿਆਂ ਨੂੰ ਉਨ੍ਹਾਂ ਦੇ ਸਤਿਕਾਰ ਲਈ ‘ਗੁਰੂ’ ਪਦ ਉਨ੍ਹਾਂ ਵਿੱਚ ਹੀ ਰੱਖਣ ਅਤੇ ਆਪਣੇ ਵਿੱਚ ਨਿਰਮਾਣਤਾ ਦੇ ਕਾਰਨ ਨਾ ਮੰਨਣ ਪ੍ਰੰਤੂ-

ਨਾਨਕ ਗੁਰ ਤੇ ਗੁਰੂ ਹੋਇਆ ਵੇਖਹੁ ਤਿਸ ਕੀ ਰਜਾਇ॥ (ਅੰਗ ੪੯੦)

ਗੁਰੂ ਸਿਖੁ ਸਿਖੁ ਗੁਰੂ ਹੈ ਏਕੋ ਗੁਰ ਉਪਦੇਸੁ ਚਲਾਏ॥

ਰਾਮ ਨਾਮ ਮੰਨੁ ਹਿਰਦੈ ਦੇਵੈ ਨਾਨਕ ਮਿਲਣੁ ਸੁਭਾਏ॥ (ਅੰਗ ੪੪੪)

ਇਨ੍ਹਾਂ ਬਚਨਾਂ ਮੁਤਾਬਿਕ ਤੇ ਅਨੁਭਵ ਦ੍ਵਾਰਾ ‘ਗੁਰੂ’ ਪਦ ਦੀ ਸੌਕਾ ਕੋਈ ਨਹੀਂ ਗਿਆਂਦੀ। ਇਹ ਕੋਈ ਜ਼ਰੂਰੀ ਨਹੀਂ ਕਿ ਪ੍ਰਭੂ ਸੂਰਪ ਹੋਏ ਗਿਆਨਵਾਨ ਵਾਸਤੇ ‘ਗੁਰੂ’ ਸ਼ਬਦ ਵਰਤਣਾ ਹੀ ਚਾਹੀਏ। ਭਾਵੋਂ ਉਸ ਨੂੰ ਬ੍ਰਹਮ-ਗਿਆਨੀ, ਗੁਰਸਿਖ, ਗੁਰਮੁਖਿ, ਸੰਤ, ਮਹਾਂਪੁਰਸ਼ ਅਤੇ ਮਾਸਟਰ ਆਦਿ ਨਾਮਾਂ ਦ੍ਵਾਰਾ ਪ੍ਰਕਾਰੇ ਅਥਵਾ ਉਪੋਕਤ ਕੋਈ ਨਾਮ ਭੀ ਨਾ ਦੇਵੇ ਪ੍ਰੰਤੂ ਉਹ ਜਗਨਾਸੂ ਨੂੰ ਆਪਣੇ ਸੂਰਪ ਦਾ ਗਿਆਨ ਕਰਾ ਕੇ, ਪ੍ਰਮਾਤਮਾ ਨਾਲ ਅਭੇਦ ਅਵਸਥਾ ਕਰਦਾ ਹੈ। ਉਸ ਅਵਸਥਾ ਵਿੱਚ ਯਾਨੀ ਜਿਸ ਨਿਰੰਕਾਰ ਤੱਕ ਮਨ ਅਤੇ ਬਾਣੀ ਪੁੱਜ ਹੀ ਨਹੀਂ ਸਕਦੇ,

ਊਸ ਵਿੱਚ 'ਗੁਰੂ' ਅਤੇ 'ਸਿੱਖ' ਇਹ ਦੋ ਸ਼ਬਦ ਭੀ ਕਿੱਥੇ ਰਹਿਣ ਵਾਲੇ ਹਨ? ਪ੍ਰਭੂ ਦਰਸ਼ਨਾਂ ਦੇ ਜਗਯਾਸੂ ਦਾ ਉਨ੍ਹਾਂ ਪੁਰਸ਼ਾਂ ਪਾਸੋਂ ਮਤਲਬ ਹੱਲ ਹੋ ਜਾਂਦਾ ਹੈ ਭਾਵੇਂ ਗੁਰਬਾਣੀ ਦੇ ਬਚਨਾਂ ਰਾਹੀਂ ਜਾਂ ਸੁਤੰਤ੍ਰ ਅਨੁਭਵ ਨਾਲ। ਗਿਆਨਵਾਨਾਂ ਦੇ ਬਚਨ ਤਾਂ ਇੱਕੋ ਜਿਹੇ ਹੀ ਹੁੰਦੇ ਹਨ, ਇਸ ਲਈ ਫਜੂਲ ਹੀ 'ਗੁਰੂ' ਸ਼ਬਦ ਵਾਸਤੇ ਰੌਲਾ ਪਾਉਣਾ ਹੈ, ਗੁਰ-ਗੱਦੀ ਦੇ ਮਾਲਕ ਆਦਿ ਤੋਂ ਚਲੇ ਆ ਰਹੇ, ਉਹੀ ਪੂਜਨੀਯ ਮਹਾਂਪੁਰਸ਼ ਰਹਿਣ। ਗਿਆਨਵਾਨ ਨੂੰ ਬਜਾਏ 'ਗੁਰੂ' ਦੇ ਭਾਵੋਂ 'ਸਿੱਖ' ਕਹਿ ਦਿਉ ਤਾਂ ਕੀ ਘਟਦਾ ਹੈ? ਮਤਲਬ ਤਾਂ ਸਾਨੂੰ ਆਤਮਾ ਦੀ ਸ਼ਨਾਖਤ (ਪਛਾਣ) ਦ੍ਰਾਗ ਵਾਹਿਗੁਰੂ ਨਾਲ ਅਭੇਦ ਹੋਣ ਦਾ ਹੀ ਹੈ, ਸੋ ਪੂਰਾ ਹੋ ਜਾਂਦਾ ਹੈ।

ਆਪਣੇ ਆਤਮਾ 'ਬ੍ਰਹਮ' ਵਿੱਚ ਇਸਥਿਤ ਹੋ ਕੇ ਗਿਆਨਵਾਨਾਂ ਦੇ ਉਚਾਰੇ ਹੋਏ ਬਚਨ, ਉਨ੍ਹਾਂ ਦਾ ਸੂਰਪ ਹੀ ਹੁੰਦੇ ਹਨ। ਇਹ ਠੀਕ ਹੈ ਜਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਚਨ, ਗੁਰਆਂ ਦ੍ਰਾਗ ਉਚਾਰੇ ਹੋਏ ਹੋਣ ਦੇ ਕਾਰਨ, ਗੁਰੂ-ਸੂਰਪ ਹੀ ਹਨ ਪ੍ਰੰਤੂ ਇਹ ਨਿਯਮ ਪਰਿਛਿੰਨਤਾ ਵਿੱਚ ਨਹੀਂ ਰਹਿੰਦਾ, ਵਿਆਪਕ ਹੋ ਜਾਂਦਾ ਹੈ ਯਾਨੀ ਗਿਆਨਵਾਨ ਕੋਈ ਭੀ ਹੋਵੇ-ਹਿਦੂ, ਮੁਸਲਮਾਨ, ਸਿੱਖ ਤੇ ਈਸਾਈ ਆਦਿ ਸਾਰਿਆਂ ਦੀ ਬਾਣੀ ਉਨ੍ਹਾਂ ਦਾ ਸੂਰਪ ਹੀ ਹੈ। ਲੇਕਿਨ ਉਨ੍ਹਾਂ ਗਿਆਨਵਾਨ ਮਹਾਂਪੁਰਸ਼ਾਂ ਦੀ ਬਾਣੀ, ਜਗਯਾਸੂ ਜਨਾਂ ਦੇ ਪਾਸ ਹੁੰਦਿਆਂ ਹੋਇਆਂ ਭੀ 'ਆਤਮ-ਦਰਸ਼ਨ' ਲਈ, ਕਿਸੇ ਉੱਚ ਜੀਵਨ ਵਾਲੇ ਗਿਆਨੀ ਯਾਨੀ ਅਨੁਭਵੀ ਪੁਰਸ਼ ਦੀ ਸਹਾਇਤਾ ਅਵਸ਼ੇ਷ ਚਾਹੀਏ।

ਅਨੁਭਵੀ ਡਾਕਟਰਾਂ ਦ੍ਰਾਗ ਰਚਿਤ ਕਿਤਾਬਾਂ ਨੂੰ ਪੜ੍ਹਾ ਕੇ, ਸ਼ਰੀਰ ਨੂੰ ਚੀਰ ਢਾੜ ਕੇ, ਅੰਗ-ਅੰਗ ਜੁਦਾ ਕਰਨਾ ਤੇ ਹਰ ਪ੍ਰਕਾਰ ਦੀ ਵਾਕਡੀ ਕਰਨੀ ਅਤੇ ਵਿੱਦਯਾਰਥੀਆਂ ਨੂੰ ਕਰਾਉਣੀ, ਇਹ ਅਨੁਭਵੀ ਡਾਕਟਰਾਂ ਦਾ ਹੀ ਕੰਮ ਹੈ। ਕੇਵਲ ਕਿਤਾਬਾਂ ਪੜ੍ਹਕੇ ਬਿਨਾਂ ਅਨੁਭਵੀ ਡਾਕਟਰ ਦੀ ਸਹਾਇਤਾ ਦੇ, ਕੋਈ ਭੀ ਵਿੱਦਯਾਰਥੀ, ਡਾਕਟਰ ਨਹੀਂ ਬਣ ਸਕਦਾ। ਅਨੁਭਵੀ ਇਜਨੀਅਰ ਦੀ ਸਹਾਇਤਾ ਤੋਂ ਬਿਨਾਂ, ਕੋਈ ਵਿੱਦਯਾਰਥੀ ਨਿਰਾ ਕਿਤਾਬਾਂ ਪੜ੍ਹਕੇ, ਇੰਜਨੀਅਰ ਨਹੀਂ ਬਣ ਜਾਂਦਾ। ਰਾਗ ਵਿੱਦਯਾਰਥੀ ਦੀਆਂ ਕੇਵਲ ਕਿਤਾਬਾਂ ਪੜ੍ਹਕੇ, ਬਿਨਾਂ ਹੀ ਕਿਸੇ ਅਨੁਭਵੀ ਰਾਗੀ ਤੋਂ, ਕੋਈ ਵਿੱਦਯਾਰਥੀ ਸੁਰ ਗਿਆਨ ਦਾ ਗਿਆਤਾ ਹੋ ਕੇ, ਰਾਗੀ ਬਣਦਾ ਨਹੀਂ ਦੇਖਿਆ। ਉਪ੍ਰੇਕਤ ਕਿਤਾਬਾਂ ਅਨੁਭਵੀ ਪੁਰਸ਼ਾਂ ਦ੍ਰਾਗ ਲਿਖੀਆਂ ਹੋਣ ਦੇ

ਕਾਰਨ ਹਰ ਇੱਕ ਵਿਸ਼ੇ ਨੂੰ ਖੋਲ੍ਹਣ ਲੱਗਿਆਂ, ਕੋਈ ਕਸਰ ਨਹੀਂ ਛੱਡੀ ਗਈ ਪ੍ਰੰਤੂ ‘ਪੈਕਟੀਕਲ’ (ਤਜਰਬਾ) ਕੌਣ ਕਰਾਵੇ? ਵਿੱਦਯਾਰਬੀ ਨੂੰ ਉਹ ਸਾਰੇ ਪੈਕਟੀਕਲ ਤਾਂ ਕੋਈ ਉਹੀ ਕਰਾਵੇ, ਜਿਸਨੇ ਕਿ ਆਪਣੇ ਹੱਥੀਂ ਸਭ ਕੁੱਝ ਕੀਤਾ ਹੋਇਆ ਹੋਵੇ। ਇਸ ਲਈ ਤਜਰਬੇਕਾਰ ਮਾਸਟਰ ਦੀ ਲੋੜ ਅਵਸ਼ੇਸ਼ ਪੈਂਦੀ ਹੈ। ਇਹ ਜ਼ਰੂਰੀ ਨਹੀਂ ਕਿ ਉਸ ਨੂੰ ਮਾਸਟਰ ਹੀ ਕਿਹਾ ਜਾਵੇ। ਜੇ ‘ਮਾਸਟਰ’ ਨਾਮ ਅਨੁਕੂਲ ਨਹੀਂ ਤਾਂ ਕੋਈ ਹੋਰ ਨਾਮ ਕਲਪਨਾ ਕਰ ਲਵੇ ਪ੍ਰੰਤੂ ਬਿਨਾਂ ਕਿਸੇ ਅਨੁਭਵੀ ਪੁਰਸ਼ ਦੇ ਕਾਰਜ ਸਿੱਧੀ ਨਹੀਂ ਹੋ ਸਕਦੀ।

ਬਹੁਮ ਵਿੱਦਯਾ ਦੇ ਗ੍ਰੰਥਾਂ ਨੂੰ ਅਰਥ ਸਹਿਤ ਪੜ੍ਹਾ ਦੇਣ ਦੀ ਕੋਈ ਵਿਸ਼ੇਸ਼ਤਾ ਨਹੀਂ ਹੈ, ਵਿੱਦ੍ਵਾਨ ਲੋਕ ਪੜ੍ਹਾ ਹੀ ਦਿੰਦੇ ਹਨ ਅਤੇ ਵਿੱਦਯਾਰਬੀਆਂ ਦਾ ਅਰਥ ਨੂੰ ਸਮਝ ਲੈਣਾ ਭੀ ਅਸਚਰਜ ਨਹੀਂ, ਸਮਝ ਹੀ ਲਿਆ ਕਰਦੇ ਹਨ। ਕਠਿਨਾਈ ਤਾਂ ਇਹ ਹੈ ਕਿ ਪੜ੍ਹਾਉਣ ਵਾਲਾ ਵਿੱਦ੍ਵਾਨ ਜੇ ਆਪ ਗ੍ਰੰਥਾਂ ਵਿੱਚ ਕਹੀਆਂ ਗਲਾਂ ਦੇ ਮੁਤਾਬਿਕ ਜੀਵਨ ਵਾਲਾ ਨਹੀਂ ਯਾਨੀ ਮਨ, ਇੰਦ੍ਰੀਆਂ, ਸ਼ਰੀਰ ਦਾ ਸੰਜਮ ਤੇ ਆਤਮਾ ਦਾ ਸੂਰੂਪ ਜਿਸ ਤਰ੍ਹਾਂ ਦਾ ਗ੍ਰੰਥਾਂ ਵਿੱਚ ਆਖਿਆ ਹੈ ਜੇ ਉਸੀ ਪ੍ਰਕਾਰ ਦੇ ਸੰਜਮ ਅਤੇ ਦ੍ਰਿਸ਼ ਪ੍ਰੰਚ ਵਿੱਚੋਂ ਨਿੱਕਲੀ ਹੋਈ ਬਿੜੀ ਵਾਲਾ ਆਤਮ-ਅਨੁਭਵੀ ਨਹੀਂ ਹੈ ਤਾਂ ਉਹ ਅੱਖਰੀ ਵਿੱਦ੍ਵਾਨ ਵਿੱਦਯਾਰਬੀ-ਸਿੱਖ ਨੂੰ ਆਤਮਾ ਦਾ ਅਨੁਭਵ ਕਿਸ ਕਰ੍ਹਾਂ ਕਰਾ ਦੇਵੇਗਾ? ਜੇ ਆਪ ਹੀ ਸੁੱਤਾ ਹੋਇਆ, ਸੁਪਨ ਵਿੱਚ ਸ਼ੇਰ, ਸਰਪ ਆਦਿ ਜੀਵਾਂ ਨਾਲ ਘਿਰਿਆ ਹੋਇਆ ਵਿਆਕਲ ਹੈ, ਉਹ ਕੌਲ ਹੀ ਸੁੱਤੇ ਹੋਏ ਦੂਜੇ ਮਹੁੱਖ ਨੂੰ ਸੁਪਨ ਵਿੱਚ ਸ਼ੇਰ ਆਦਿ ਕੁਰ ਜੀਵਾਂ ਤੋਂ ਕਿਸ ਤਰ੍ਹਾਂ ਛੁਡਾ ਦੇਵੇਗਾ? ਕੋਈ ਜਾਗਦਾ ਪੁਰਸ਼ ਹੀ ਆਵਾਜ਼ ਮਾਰਕੇ ਉਠਾ ਸਕਦਾ ਹੈ। ‘ਆਤਮ’ ਦਾ ਅਨੁਭਵ ਕੋਈ ‘ਆਤਮ-ਅਨੁਭਵੀ’ ਹੀ ਕਰਾ ਸਕਦਾ ਹੈ। ਉਸ ਨੂੰ ਸਾਖਜਾਤ ਪ੍ਰਮਾਤਮਾ ਕਰੋ, ਗੁਰੂ ਕਰੋ ਜਾਂ ਗਿਆਨੀ ਕਰੋ ਜਾਂ ਕੋਈ ਭੀ ਹੋਰ ਨਾਮ ਰੱਖ ਲਵੇ, ਉਹ ਤਾਂ ‘ਪਦ’ ਹੀ ਸ਼ਬਦਾਂ ਦੀ ਗੰਮਤਾ ਤੋਂ ਪਰੇ ਹੈ। ਮਤਲਬ ਤਾਂ ਕੋਵਲ ਵਾਹਿਗੁਰੂ ਨਾਲ ਅਭੇਦ ਹੋਣ ਦਾ ਹੈ।

ਪ੍ਰਮਾਤਮਾ ਦੇ ਕਿਸੇ ਅਵਤਾਰ ਦੇ ਉਪਦੇਸ਼ ਦ੍ਰਾਗਾ ਇਹ ਕਾਰਜ ਸਿੱਧ ਹੋ ਜਾਏ, ਪ੍ਰੰਤੂ ਦੀ ਭੇਜੀ ਹੋਈ ਕਿਸੇ ਉੱਚ ਹਸਤੀ ਦ੍ਰਾਗਾ ਹੋ ਜਾਏ ਅਥਵਾ ਕਿਸੇ ਗਿਆਨੀ ਮਹਾਂਪੁਰਸ਼ ਦ੍ਰਾਗਾ ‘ਆਤਮ-ਪਦ’ ਦੀ ਪ੍ਰਾਪਤੀ ਹੋ ਜਾਏ, ਕੁੱਝ ਭੀ ਫਰਕ ਨਹੀਂ।

ਮੰਜਲ ਮਕਸਦ ਪਰ ਪਹੁੰਚਣ ਲਈ ਸਾਰਾ ਯਤਨ ਹੈ ਕਿਸੇ ਭੀ 'ਆਤਮ-ਗਿਆਨੀ' ਦੂਰਾਂ ਮੰਜਲ ਤੈਅ ਕਰ ਲਵੇ ਪ੍ਰੇਤੂ ਅਜਿਹੇ ਮਹਾਂਪੁਰਖ ਹੈਣ ਦੁਰਲੱਭ। ਇਸ ਲਈ ਅਗਿਆਨੀ ਦੰਡੀਆਂ ਤੋਂ ਬਚਣਾ ਚਾਹੀਏ ਕਿਉਂਕਿ ਉਨ੍ਹਾਂ ਦੇ ਕਾਥੂ ਆਇਆ ਜਗਯਾਸੂ ਬਰਬਾਦ ਹੋ ਜਾਂਦਾ ਹੈ ਭਾਵੇਂ ਉਹ ਕਿਤਨੇ ਹੀ ਪ੍ਰਸਿੱਧ ਵਿੱਦੁਅਨ ਭੀ ਕਿਉਂ ਨਾ ਹੋਣ! ਉਹ ਗਿਆਨ ਰੂਪੀ ਨੇਤ੍ਰਾਂ ਤੋਂ ਹੀਣ ਹੋਣ ਦੇ ਕਾਰਨ, ਜਗਯਾਸੂ ਨੂੰ ਰਸਤਾ ਕੀ ਦਿਖਾਉਣਗੇ? ਇਸ ਲਈ ਗਿਆਨੀ ਮਹਾਂਪੁਰਸ਼ਾਂ ਦੇ ਮਿਲਾਪ ਤੋਂ ਪਹਿਲਾਂ, ਗੁਰ ਬਾਣੀ ਨੂੰ ਹੀ 'ਗੁਰੂ ਰੂਪ' ਸਮਝ ਕੇ ਜਗਯਾਸੂ ਅਮਲ ਕਰੋ। ਗੁਰੂ ਦੀ ਤਲਾਸ਼ ਲਈ ਭਟਕਣ ਦੀ ਲੋੜ ਨਹੀਂ, ਗੁਰੂ ਦੀ ਬਾਣੀ ਹੀ 'ਗੁਰੂ ਸੂਰਪ' ਹੈ। ਸ਼ਰਧਾ, ਪੇਮ ਅਤੇ ਵਿਸ਼ਾਸ ਚਾਹੀਏ, ਪ੍ਰੇਤੂ ਦੀ ਕਿਪਾ ਹੋ ਜਾਂਦੀ ਹੈ।

ਕਬੀਰ, ਰਵਿਦਾਸ, ਧੰਨਾ ਤੇ ਨਾਮਦੇਵ ਆਦਿ ਭਗਤ, ਪੂਰਨ ਗਿਆਨਵਾਨ ਹੋਏ ਹਨ, ਅਜਿਹਾ ਨਹੀਂ ਕਿ ਉਹ ਭੇਦ-ਭਗਤੀ ਵਿੱਚ ਹੀ ਰਹੇ ਸਨ ਤੇ ਅਭੇਦ-ਭਗਤੀ ਯਾਨੀ 'ਆਤਮਾ ਹੀ ਬ੍ਰਹਮ' ਹੈ, ਇਸ ਅਨੁਭਵ ਵਾਲੇ ਨਹੀਂ ਹੋਏ, ਕਿੰਤੂ 'ਆਤਮ-ਗਿਆਨੀ' ਸਨ। ਇਸੀ ਵਾਸਤੇ ਉਨ੍ਹਾਂ ਦੀ ਬਾਣੀ ਸ੍ਰੀ ਗੁਰੂ ਅਰਜਨ ਦੇਵ ਜੀ ਨੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਰੱਖੀ ਹੈ। ਜੇ ਉਹ ਪਰਮਪਦ ਵਿੱਚ ਪਹੁੰਚੇ ਹੋਏ ਨਾਂ ਹੁੰਦੇ, ਸਾਧਾਰਣ ਭਗਤ ਹੁੰਦੇ ਤਾਂ ਉਨ੍ਹਾਂ ਦੀ ਬਾਣੀ ਨੂੰ ਗੁਰੂ ਸਾਹਿਬ ਆਪਣੀ ਬਾਣੀ ਦੇ ਬਰਾਬਰ ਨਹੀਂ ਰੱਖ ਸਕਦੇ ਸਨ ਕਿਉਂਕਿ ਆਤਮ-ਅਨੁਭਵ ਕੀਤੇ ਬਿਨਾਂ 'ਕੱਚੀ ਬਾਣੀ' ਮੰਨੀ ਜਾਂਦੀ ਹੈ। ਆਪਣੀ ਬਾਣੀ ਦੇ ਨਾਲ ਹੀ, ਉਨ੍ਹਾਂ ਦੀ ਬਾਣੀ ਭੀ ਲਿਖੀ ਹੈ। ਇਸ ਲਈ ਉਨ੍ਹਾਂ ਦੀ ਬਾਣੀ ਅਤੇ ਗੁਰੂ ਸਾਹਿਬਾਂ ਦੀ ਬਾਣੀ ਇੱਕੋ ਹੀ ਦਰਜੇ ਦੀ ਪੱਕੀ ਬਾਣੀ ਅਤੇ 'ਧੁਰ ਕੀ ਬਾਣੀ' ਹੈ। 'ਧੁਰ ਕੀ ਬਾਣੀ' ਦਾ ਮਤਲਬ ਕਿ ਉਹ ਕੋਈ ਨਵੀਂ ਨਹੀਂ, ਪਹਿਲਾਂ ਤੋਂ ਹੀ ਗਿਆਨਵਾਨਾਂ ਦਾ ਇਹ ਨਿਸਚਾ ਤੁਰਿਆ ਆਉਂਦਾ ਹੈ ਕਿ ਇਹ ਨਿਰੰਕਾਰ ਦੇ 'ਸੂਰਪ-ਗਿਆਨ' ਨਾਲ ਸਿੱਧਾ ਸੰਬੰਧ ਰੱਖਣ ਵਾਲੀ ਹੈ ਅਤੇ ਇਸ ਬਾਣੀ ਨਾਲ ਨਿਰਸੰਸ਼ਯ ਹੀ 'ਆਤਮ-ਦਰਸ਼ਨ' ਹੁੰਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਾਰੀ ਬਾਣੀ ਹੀ ਗੁਰੂ ਬਾਣੀ ਹੈ, ਇਸ ਲਈ ਕਬੀਰ ਅਤੇ ਰਵਿਦਾਸ ਆਦਿ ਭਗਤਾਂ ਵਿੱਚ 'ਗੁਰੂ' ਪਦ ਸੁਭਾਵਿਕ ਹੀ ਆਉਂਦਾ ਹੈ। ਕਬੀਰ ਆਦਿ ਭਗਤਾਂ ਦੀ ਤਰ੍ਹਾਂ ਹੋਰ ਭੀ ਸੁੱਧ ਅੰਤਹਕਰਣ ਵਾਲੇ ਪੁਰਸ਼ਾਂ ਨੂੰ 'ਆਤਮ-ਗਿਆਨ' ਹੋ ਹੀ ਸਕਦਾ ਹੈ ਤੇ ਆਤਮ-

ਗਿਆਨੀ ਦੀ ਬਾਣੀ ਕੱਚੀ ਹੋ ਹੀ ਨਹੀਂ ਸਕਦੀ ਭਾਵੇਂ ਕਿਸੇ ਭੀ ਮਜ਼ਬੂਤ ਜਾਂ  
ਜਾਤੀ ਦਾ ਹੋਵੇ, ਉਹ ਬਾਣੀ ਪੱਕੀ ਹੀ ਹੈ-

ਬ੍ਰਹਮ ਰੂਪ ਅਹਿ ਬ੍ਰਹਮ ਵਿਤ ਤਾ ਕੀ ਬਾਣੀ ਵੇਦ।

ਭਾਸ਼ਾ ਅਥਵਾ ਸੰਸਾਰਿਤ ਕਰਤ ਭੇਦ ਭੁਮ ਛੇਦ॥ (ਵਿ: ਸਾ: ੩।੧੦)

ਪ੍ਰੇਤੂ ਇਹ ਧਿਆਨ ਦੇਣ ਵਾਲੀ ਗੱਲ ਜ਼ਰੂਰ ਹੈ ਕਿ ਆਤਮ-ਗਿਆਨੀ  
ਕੋਈ ਵਿਰਲਾ ਹੀ ਹੁੰਦਾ ਹੈ-

ਤਤ ਸਮਦਰਸੀ ਸੰਤਗੁ ਕੋਈ ਕੋਟਿ ਮੰਧਾਹੀ॥ (ਅੰਗ ੫੧)

ਇਸ ਲਈ ਜਿਹੜੇ ਅਨੰਤ ਵਾਸ਼ਨਾਵਾਂ ਦੇ ਯੁਕਤ ਭੇਖੀ, ਦੌਰੀ ਤੇ ਕੱਚੇ ਗੁਰੂ  
ਹਨ, ਉਨ੍ਹਾਂ ਤੋਂ ਬਚਣ ਖਾਤਰ, ਗੁਰੂ ਬਾਣੀ ਪਰ ਹੀ ਸ਼ਰਧਾ, ਵਿਸ਼੍ਵਾਸ ਅਤੇ ਪ੍ਰੇਮ ਹੈ,  
ਸੋ ਠੀਕ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ, ਗੀਤਾ ਅਤੇ ਉਪਨਿਸ਼ਦ ਆਦਿ, ਗਿਆਨੀ  
ਪੁਰਸ਼ਾਂ ਦੂਰਾਂ ਰਚਿਤ ਗ੍ਰੰਥਾਂ ਵਿੱਚੋਂ, ਜਿਸ ਉੱਤੇ ਵੀ ਸ਼ਰਧਾ ਹੋਵੇ ਜਗਜਾਸੂ ਉਨ੍ਹਾਂ  
ਮੁਤਾਬਿਕ ਆਪਣਾ ਜੀਵਨ ਬਣਾਵੇ। ਪ੍ਰਭੂ ਦਰਸ਼ਨ ਦੀ ਤੜਪ ਅਤੇ ਵਿਆਕੁਲਤਾ  
ਵਧ ਜਾਣ ਪਰ, ਕਿਸੇ ਗਿਆਨੀ ਮਹਾਪੁਰਖ ਦਾ ਮਿਲਾਪ ਅਵੱਸ਼ੇਸ਼ ਹੁੰਦਾ ਹੈ, ਜਿਸ  
ਦੂਰਾਂ ਜਗਜਾਸੂ ਪਰਮਪਦ ਪ੍ਰਾਪਤ ਕਰ ਲੈਂਦਾ ਹੈ।

ਇਹ ਬਿਲਕੁਲ ਗਾਲਤ ਹੈ ਕਿ 'ਅਵਤਾਰ' ਤੋਂ ਬਿਨਾਂ ਕਿਸੇ ਵਿੱਚ ਭੀ 'ਗੁਰੂ'  
ਸ਼ਬਦ ਨਹੀਂ ਆ ਸਕਦਾ। ਜੈਸਾ ਆਤਮ-ਗਿਆਨ ਅਵਤਾਰ ਨੂੰ ਹੁੰਦਾ ਹੈ ਵੈਸਾ  
ਹੀ ਹੋਰ ਗਿਆਨਵਾਨ ਨੂੰ ਭੀ। ਪ੍ਰਭੂ ਨਾਲ ਅਭੇਦਤਾ ਦੋਹਾਂ ਦੀ ਇੱਕੋ ਜੇਹੀ ਹੀ  
ਹੁੰਦੀ ਹੈ। ਕੋਈ ਭੀ ਦਰਿਆ ਸਮੁੰਦਰ ਵਿੱਚ ਪ੍ਰਵੇਸ਼ ਕਰੇ, ਸਮੁੰਦਰ ਰੂਪ ਹੋ ਜਾਂਦਾ  
ਹੈ। ਮਨ, ਇੰਦ੍ਰੀਆਂ ਅਤੇ ਸ਼ਰੀਰ ਰੂਪੀ ਉਪਾਧੀ ਤੋਂ ਰਹਿਤ ਆਪਣਾ ਸੂਰਪ,  
ਪ੍ਰਮਾਤਮਾ ਰੂਪ ਜਿਸਨੇ ਭੀ ਅਨੁਭਵ ਕੀਤਾ ਹੈ, ਉਹ ਪ੍ਰਮਾਤਮਾ ਹੀ ਹੈ। 'ਅਵਤਾਰ'  
ਇਸ ਪ੍ਰਕਾਰ ਦੇ ਸੂਰਪ ਬਿਨਾਂ, ਕਿਸੇ ਬਿਲੱਛਣ ਰੂਪ ਵਿੱਚ ਪ੍ਰਵੇਸ਼ ਵਾਲੇ ਨਹੀਂ  
ਹੁੰਦੇ। ਉਹ ਅਵਤਾਰ, ਜਿਸ ਨਿਰੰਕਾਰ ਦੇ ਰੂਪ ਨੂੰ ਗਿਆਨਵਾਨ ਅਨੁਭਵ ਕਰਦਾ  
ਹੈ, ਉਸ ਨਾਲੋਂ ਕੋਈ ਬਿਲੱਛਣ ਪ੍ਰਮਾਤਮਾ ਦਾ ਰੂਪ ਜਗਜਾਸੂ ਨੂੰ ਨਹੀਂ ਦਿਖਾ  
ਦਿਦੇ ਹੁੰਦੇ, ਕਿਉਂਕਿ ਪ੍ਰਮਾਤਮਾ ਤਾਂ ਇੱਕ ਹੈ। ਕੇਵਲ ਮਾਇਕ ਤਾਕਤਾਂ ਦੇ  
ਵੱਧ-ਘੱਟ ਦਿਖਣ ਦੇ ਕਾਰਨ ਕੋਈ ਆਤਮ-ਸੂਰਪ ਵਿੱਚ ਛਰਕ ਨਹੀਂ ਮੰਨਿਆ  
ਜਾ ਸਕਦਾ। ਗਿਆਨਵਾਨ ਦੀ ਦਿਸ਼ਟੀ ਵਿੱਚ ਮਾਇਕ ਤਾਕਤਾਂ ਤੁੱਛ ਤੇ

ਵਿਨਾਸੀ ਹਨ। ਉਹ ਆਪਣੇ ਸੂਰਪ ਵਿੱਚ ਮਗਨ ਹੋਇਆ, ਇਨ੍ਹਾਂ ਤੁੱਛ ਤਾਕਤਾਂ ਵੱਲ ਧਿਆਨ ਹੀ ਕਦ ਮਾਰਦਾ ਹੈ? ਪਰ ਇਸਦਾ ਮਤਲਬ ਇਹ ਨਹੀਂ ਕਿ ਮਾਇਆ ਉਸ ਦੇ ਕੰਟਰੋਲ ਵਿੱਚ ਨਹੀਂ ਹੈ। ਆਤਮ-ਗਿਆਨੀ, ਪ੍ਰਮਾਤਮ-ਸੂਰਪ ਹੀ ਹੁੰਦਾ ਹੈ—  
ਬ੍ਰਹਮ ਗਿਆਨੀ ਕਉ ਖੋਜਾਹੀ ਮਹੇਸੂਰ॥

ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੂਰ॥

(ਅੰਗ ੨੩)

ਜਦ ਕਿ ਉਹ ਪ੍ਰਮੇਸੂਰ ਹੈ ਫਿਰ ਮਾਇਆ ਉਸ ਦੀ ਸੱਤਾ ਵਿੱਚ ਕਰ ਕੀ ਸਕਦੀ ਹੈ? ਕਈਆਂ ਦਾ ਖਿਆਲ ਹੈ ਕਿ ਨਿਰੰਕਾਰ ਦਾ ਸਾਕਾਰ ਹੋਣਾ ਯਾਨੀ ਅਵਤਾਰ ਰੂਪ ਵਿੱਚ ਆਉਣਾ ਬਣ ਹੀ ਨਹੀਂ ਸਕਦਾ। ਬਣ ਸਕਦਾ ਹੈ ਜਾ ਨਹੀਂ ਕਿਸੇ ਤ੍ਰਿਵੰਥ ਮੰਨ ਲਵੇ ਕਿੰਤੂ ਸ਼ਗੀਰ ਪਾਰਕੇ, ਆਪਣੇ ਸੂਰਪ ਨੂੰ ਸਾਖਗਾਤ ਨਿਰੰਕਾਰ ਰੂਪ ਵਿੱਚ ਅਨੁਭਵ ਕਰਨ ਵਾਲਾ ਯਾਨੀ ਅਭੇਦ ਇਸਥਿਤੀ ਵਾਲਾ ਨਿਰੰਕਾਰ ਦਾ ਅਵਤਾਰ ਹੀ ਹੈ। ਜੋ ਸ਼ਗੀਰ ਦੇ ਯੁਕਤ ਜੀਵਾਂ ਨੂੰ ਭਾਸੇ ਤੇ ਵਾਸਤਵ ਵਿੱਚ ਸ਼ਗੀਰ ਤੋਂ ਰਹਿਤ ਨਿਰਾਕਾਰ ਇਸਥਿਤੀ ਵਾਲਾ ਹੋਵੇ, ਉਹੀ ਅਵਤਾਰ ਹੈ। ਜੋ ਦੁਖੀ ਜੀਵਾਂ ਦੇ ਸੰਕਟ ਕੱਟਣ ਲਈ, ਹਰ ਪ੍ਰਕਾਰ ਨਾਲ ਮਾਇਕ ਸ਼ਕਤੀ ਪਰ ਅਧਿਕਾਰ ਜਮਾ ਕੇ ਮੈਦਾਨ ਵਿੱਚ ਆ ਜਾਂਦਾ ਹੈ, ਉਸ ਨੂੰ ਲੋਕ ਅਵਤਾਰ ਕਹਿਣ ਲੱਗ ਜਾਂਦੇ ਹਨ ਤੇ ਜਿਨ੍ਹਾਂ ਗਿਆਨਵਾਨਾਂ ਪਾਸੋਂ ਜੀਵਾਂ ਦੀ ਪ੍ਰਾਰੱਬਧ ਮੁਤਾਬਿਕ ਕੋਈ ਕਾਰਜ-ਪਰਉਪਕਾਰ ਕਰਨਾ ਨਹੀਂ ਹੁੰਦਾ ਯਾਨੀ ਸੰਸਾਰ ਵਿੱਚ ਕੋਈ ਪ੍ਰਗਟ ਰੂਪ ਵਿੱਚ ਵਿਵਹਾਰ ਕਰਨਾ ਨਹੀਂ ਹੁੰਦਾ, ਉਨ੍ਹਾਂ ਦੀ 'ਆਤਮਾਨੰਦ' ਵਿੱਚ ਛੱਥੀ ਹੋਈ ਬਿੜੀ ਵਿੱਚ ਸੰਕਲਪ ਹੀ ਨਹੀਂ ਉੱਠਦਾ। ਇਸ ਲਈ ਉਹ ਕਲਪਨਾਵਾਂ ਤੋਂ ਰਹਿਤ ਨਿਰਵਿਕਲਪ ਰਹਿੰਦੇ ਹਨ।

ਜਿਸਨੇ ਵੀ ਨਿਰੰਕਾਰ ਨੂੰ ਜਾਣਿਆ, ਉਹੀ 'ਗੁਰੂ' ਹੈ। ਇਹ ਨਹੀਂ ਕਿ ਪ੍ਰਭੂ ਵੱਲੋਂ ਘੱਲੋਂ ਗਏ ਕਿਸੇ ਮਹਾਂਪੁਰਸ਼ ਨੂੰ ਹੀ ਅਸੀਂ ਗੁਰੂ ਮੰਨਾਂਗੇ ਅਤੇ ਦੂਜੇ ਨੂੰ ਨਹੀਂ—  
ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੂ ਤਿਸ ਕਾ ਨਾਉ॥

ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ ਗੁਨ ਗਾਉ॥

(ਅੰਗ ੨੯੬)

'ਜਿਨਿ ਜਾਨਿਆ' ਵਾਕ ਕਿਸੇ ਵਿਅਕਤੀ ਵਿਸ਼ੇਸ਼ ਵੱਲ ਇਸ਼ਾਰਾ ਪ੍ਰਗਟ ਨਹੀਂ ਕਰਦਾ ਬਲਕਿ 'ਕੋਈ ਭੀ ਹੋਵੇ' ਯਾਨੀ 'ਜਿਨਿ' (ਜਿਸਨੇ) ਭੀ ਨਿਰੰਕਾਰ ਨੂੰ ਜਾਣਿਆ ਹੈ, ਉਹੀ 'ਗੁਰੂ' ਹੈ। ਜਿਹੜਾ ਆਪ ਨਿਰੰਕਾਰ ਨਾਲ ਅਭੇਦ ਹੋ ਚੁੱਕਾ ਹੈ ਉਹ ਮਨੁੱਖ

ਨਹੀਂ, ਨਿਰੰਕਾਰ ਹੈ। ਨਿਰੰਕਾਰ ਹੀ ਆਪਣਾ ਰੂਪ, ਆਪਣੇ ਸਿੱਖ ਨੂੰ ਦਿਖਾ ਸਕਦਾ ਹੈ, ਮਨੁੱਖ ਨਹੀਂ। ਉਹ ਪ੍ਰਭੂ ਸਭ ਜੀਵਾਂ ਦਾ ਆਪਣਾ—ਆਪ ਯਾਨੀ ਆਤਮਾ ਹੋ ਕੇ ਹਰ ਇਕ ਅੰਤਹਕਰਣ ਵਿੱਚ ਬਿਰਾਜਮਾਨ ਹੈ। ਜਿਸ ਵੀ ਨਿਰਮਲ ਅੰਤਹਕਰਣ ਵਿੱਚ ‘ਆਤਮਾ’ ਦਿੜ੍ਹ ਹੋ ਕੇ, ਅਗਿਆਨ ਨਿੰਦਾ ਤੋਂ ਜਾਗਿਆ ਹੈ, ਉਹ ਜਾਗਦਾ ਆਤਮਾ, ਮਲਿਨ ਅੰਤਹਕਰਣ ਵਿੱਚ ਅਗਿਆਨ ਨਿੰਦਾ ਵਿੱਚ ਸੁੱਤੇ ਹੋਏ ‘ਆਤਮਾ’ ਨੂੰ ਜਗਾਅ ਦਿੰਦਾ ਹੈ ਅਰਥਾਤ ਆਤਮਾ ਹੀ ਆਤਮਾ ਨੂੰ ਜਗਾਉਂਦਾ ਹੈ ਕਿਉਂਕਿ ਆਤਮਾ ਤੋਂ ਭਿਨ ਮਨ, ਬੁੱਧੀ, ਇੰਦ੍ਰੀਆਂ ਅਤੇ ਸ਼ਰੀਰ ਆਦਿ ਸੁਪਨ ਸ਼ਰੀਰ ਵਾਂਗੂੰ ਭਾਸਣ ਵਾਲੇ ਅਨਿੱਤ ਹਨ। ਇਹ ਜੜ੍ਹ ਪਦਾਰਥ, ਚੇਤਨ ਵਸਤੂ ਨੂੰ ਨਹੀਂ ਜਾਣ ਸਕਦੇ। ਜਿਉਂ ਸੁਪਨ-ਜਗਤ ਵਿੱਚ ਭਾਸਣ ਵਾਲੇ ਇਸਤ੍ਰੀਆਂ, ਮਰਦ, ਹਾਥੀ ਅਤੇ ਘੋੜੇ ਆਦਿ ਜੀਵਾਂ ਵਿੱਚੋਂ ਕੋਈ ਭੀ ‘ਸੁਪਨ ਦ੍ਰਿਸ਼ਟਾ’ ਨੂੰ ਨਹੀਂ ਦੇਖ ਸਕਦਾ ਤੇ ਨਾ ਹੀ ਜਾਣ ਸਕਦਾ ਹੈ ਪ੍ਰੰਤੂ ‘ਸੁਪਨਾਵੀ’ ਹੀ ਸਭ ਨੂੰ ਦੇਖਦਾ ਤੇ ਜਾਣਦਾ ਹੈ। ਇਸ ਪ੍ਰਕਾਰ ਦੇ ਆਤਮਕੇਤਾ, ਨਿਰੰਕਾਰ ਨਾਲ ਅਭੇਦ ਹੋਏ ਮਹਾਂਪੁਰਸ਼ ਪਾਸੋਂ ਉਪਦੇਸ਼ ਲੈਣਾ, ਕਿਸੇ ਮਨੁੱਖ ਪਾਸੋਂ ਉਪਦੇਸ਼ ਲੈਣਾ ਨਹੀਂ ਮੰਨਿਆ ਜਾ ਸਕਦਾ। ਅਜਿਹੇ ਮਹਾਂਪੁਰਸ਼ ਨੂੰ ਜੇ ਗੁਰੂ ਕਹਿ ਦਿੱਤਾ ਜਾਵੇ ਤਾਂ ਉਹ ਗੁਰੂ ‘ਮਨੁੱਖ’ ਹੈ ਐਸਾ ਨਹੀਂ ਬਲਕਿ ‘ਅਕਾਲ ਪੁਰਖ’ ਹੈ ਇਹ ਕਹਿਣ ਵਿੱਚ ਆਵੇਗਾ ਤੇ ਉਹ ‘ਅਕਾਲ ਪੁਰਖ’ ਆਦਿ, ਅੰਤ ਤੇ ਮੱਧ-ਤਿੰਨਾਂ ਕਾਲਾਂ ਵਿੱਚ ਇੱਕ-ਰਸ ਰਹਿਣ ਵਾਲਾ ਅਵਿਨਾਸ਼ੀ ਹੈ, ਇਹ ਰਮਜ਼ ਸ੍ਰੀ ਗੁਰੂ ਕਲਗੀਪਰ ਜੀ ਨੇ ਆਪਣੇ ਬਚਨਾਂ ਦ੍ਰਾਵਾ ਦੱਸੀ ਹੈ—

ਆਦਿ ਅੰਤ ਏਕੈ ਅਵਤਾਰਾ॥ ਸੇਈ ਗੁਰੂ ਸਮਝੀਅਹੁ ਹਮਾਰਾ॥

(ਦ: ਗ੍ਰੰਥ:)

ਜੇ ਗਿਆਨਵਾਨ ਅਤੇ ਪਮੇਸ਼ਰ ਵਿੱਚ ਭੇਦ ਮੰਨਿਆ ਜਾਵੇ ਤਾਂ—

ਬ੍ਰਹਮ ਗਿਆਨੀ ਕਉ ਖੋਜਹਿ ਮਹੇਸੁਰ॥

ਨਾਨਕ ਬ੍ਰਹਮ ਗਿਆਨੀ ਆਗਿਪ ਪਰਮੇਸੁਰ॥

(ਅੰਗ ੨੨੩)

ਇਹ ਵਾਕ ਉਸਤਤੀ ਮਾਤ੍ਰ ਹੀ ਰਹਿ ਜਾਂਦੇ ਹਨ। ਜਿਉਂ ਕੋਈ ਕਹੇ ਕਿ ‘ਇਹ ਬਾਲਕ ਅਗਨੀ ਹੈ’ ਪ੍ਰੰਤੂ ਬਾਲਕ, ਅੱਗ ਨਹੀਂ ਹੋ ਸਕਦਾ, ਹਾਂ! ਅੱਗ ਦੀ ਤਰ੍ਹਾਂ ਤੇਜ਼ੀਓਂ ਹੈ, ਇਉਂ ਉਸਤਤੀ ਵਾਕ ਹੈ। ਦਲਜੀਤ ਤਾਂ ਸ਼ੋਰ ਹੈ, ਦਲਜੀਤ ਯੁਵਾਂ ਅਵਸਥਾ ਵਾਲਾ ਲੜਕਾ ਸ਼ੋਰ ਨਹੀਂ ਹੋ ਸਕਦਾ, ਸ਼ੋਰ ਜਿਹੇ ਨਿਰਭੈ ਦਿਲ ਅਤੇ

ਬਲ ਵਾਲਾ ਹੈ, ਇਹ ਮਤਲਬ ਹੈ। ਤਿਉਂ ਹੀ ਬ੍ਰਹਮ ਗਿਆਨੀ ਨੂੰ ਪ੍ਰਮੇਸ਼ਰ ਦੀ ਉਪਖਾ ਨਹੀਂ ਦਿੱਤੀ ਗਈ ਕਿਵੁੰ ‘ਬ੍ਰਹਮ ਗਿਆਨੀ’ ਆਪ ‘ਪ੍ਰਮੇਸ਼ਰ’ ਹੈ—  
ਰਾਮ ਸੰਤ ਮਹਿ ਭੇਦੁ ਕਿਛੁ ਨਾਹੀ ਏਕੁ ਜਨੁ ਕਈ ਮਹਿ ਲਾਖ ਕਰੋਗੀ॥

(ਅੰਗ ੨੦੮)

ਇਹ ਗੱਲ ਵੱਖਰੀ ਹੈ ਕਿ ਲੱਖਾਂ ਕੌੜਾਂ ਵਿੱਚ ਕੋਈ ਇੱਕ ਅਜਿਹਾ ਸੰਤ ਹੁੰਦਾ ਹੈ ਜੋ ਸਾਖਜਾਤ ਨਿਰੰਕਾਰ ਹੀ ਹੋਵੇ ਪ੍ਰੰਤੂ ਬ੍ਰਹਮ ਗਿਆਨੀ ਅਤੇ ਨਿਰੰਕਾਰ ਵਿੱਚ ਕੁੱਝ ਭੇਦ ਨਹੀਂ ਰਹਿੰਦਾ—

ਦੌ ਤੇ ਏਕ ਰੂਪ ਹੋਇ ਗਇਓ॥

(ਬ. ਨਾ.)

ਇਉਂ ਕਲਗੀਧਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਪ੍ਰਭੂ ਨਾਲ ਅਭੇਦਤਾ ਦਾ ਅਨੁਭਵ ਦਿਖਾਇਆ ਹੈ। ਇਸੀ ਪ੍ਰਕਾਰ ਦੇ ਨਿਰੰਕਾਰ ਨਾਲ ਅਭੇਦ ਹੋਏ ਕਿਸੇ ਵੀ ਮਹਾਂਪੁਰਸ਼ ਨੂੰ ‘ਗੁਰੂ’ ਕਹਿ ਦੇਣਾ ਕੋਈ ਆਯੋਗ ਨਹੀਂ ਕਿਉਂਕਿ ਉਹ ਮਨੁੱਖ ਨਹੀਂ, ‘ਨਿਰੰਕਾਰ’ ਹੈ।

ਪ੍ਰਮੇਸ਼ਰ ਦ੍ਵਾਰਾ ਘੱਲੇ ਹੋਏ ਨੂੰ ਅਸੀਂ ਗੁਰੂ ਮੰਨ ਸਕਦੇ ਹਾਂ, ਦੂਜੇ ਨੂੰ ਨਹੀਂ। ਠੀਕ ਹੈ, ਪ੍ਰੰਤੂ ਇਹ ਨਿਸਚਾ ਨਿਰੰਕਾਰ ਅਤੇ ਨਿਰੰਕਾਰ ਵੱਲੋਂ ਸੰਸਾਰ ਵਿੱਚ ਪਰਉਪਕਾਰ ਹਿਤ ਭੇਜੀ ਹੋਈ ਪਵਿੱਤ੍ਰ ਹਸਤੀ ਵਿੱਚ ਭੇਦ ਸਿੱਧ ਕਰਦਾ ਹੈ। ਨਿਰੰਕਾਰ ਦਾ ਹੀ ਸੂਰਪ, ਉਹ ਮਹਾਂਪੁਰਸ਼ ਜਿਨ੍ਹਾਂ ਨੂੰ ਕਿ ਅਸੀਂ ਗੁਰੂ ਮੰਨਦੇ ਹਾਂ ਸਿੱਧ ਨਹੀਂ ਹੁੰਦੇ ਤੇ ਅਭੇਦਤਾ ਸਿੱਧ ਨਾ ਹੋਣ ਦੇ ਕਾਰਣ ਉਨ੍ਹਾਂ ਵਿੱਚ ‘ਗੁਰੂ’ ਪਦ ਦੀ ਸੰਕਾ ਹੁੰਦੀ ਹੈ ਕਿਉਂਕਿ ਭੇਜਣ ਵਾਲਾ ‘ਨਿਰੰਕਾਰ’ ਅਤੇ ਭੇਜੇ ਜਾ ਰਹੇ ‘ਮਹਾਂਪੁਰਸ਼’ ਦੋ ਸਿੱਧ ਹੁੰਦੇ ਹਨ। ਹਾਂ, ਸਥਾਲ ਬੁੱਧੀ ਵਾਲਿਆਂ ਵਾਸਤੇ ਇਹ ਨਿਸਚਾ ਬਹੁਤ ਠੀਕ ਹੈ ਤੇ ਸੂਰਖ ਬੁੱਧੀ ਵਾਲਿਆਂ ਲਈ ਪਿੱਛੇ ਕਥਨ ਕੀਤਾ ਵਿਚਾਰ ਹੀ ਠੀਕ ਬੈਠਦਾ ਹੈ ਯਾਨੀ—ਸ਼ਰੀਰ ਦੇ ਯੁਕਤ ਜੀਵਾਂ ਨੂੰ ਭਾਸੇ ਤੇ ਵਾਸਤਵ ਵਿੱਚ ਸ਼ਰੀਰ ਤੋਂ ਰਹਿਤ ‘ਆਤਮਾ’ ਹੀ ‘ਬ੍ਰਹਮ’ ਹੈ, ਇਸ ਅਭੇਦ ਇਸਥਿਤੀ ਵਾਲਾ ਹੋਵੇ, ਉਹ ‘ਗੁਰੂ’ ਹੈ।

ਨਿਰੰਕਾਰ ਦੇ ਬਿਨਾਂ ਦੂਜੀ ਵਸਤੂ ਹੈ ਹੀ ਨਹੀਂ—

ਨਾਨਕ ਏਕੋ ਰਵਿ ਰਹਿਆ ਦੂਸਰ ਹੋਆ ਨ ਹੋਗੁ॥ (ਅੰਗ ੨੫੦)

ਇਸ ਲਈ ਇੱਕ ਹੀ ‘ਆਤਮਾ’ ਅਵਿੱਦਜਾ ਦੇ ਕਾਰਨ ਆਪਣੇ—ਆਪ ਨੂੰ

ਜੀਵ ਮੰਨਦਾ ਹੈ ਅਤੇ ਉਹੀ ਆਤਮਾ ਅਵਿੱਦਜਾ ਦੇ ਉੱਡ ਜਾਣ ਨਾਲ ਪ੍ਰਮਾਤਮਾ ਹੁੰਦਾ ਹੋਇਆ ਹੈ, ਪ੍ਰਮਾਤਮਾ ਹੋ ਜਾਂਦਾ ਹੈ। ਅਵਿੱਦਜਾ ਭੀ ਕੁੱਝ ਵਸਤੂ ਨਹੀਂ ਯਾਨੀ ਜੋ ਹੋਵੇ ਨਾ ਅਤੇ ਭਾਸਦੀ ਹੋਵੇ ਸੋ ਅਵਿੱਦਜਾ ਹੈ। ਇਸ ਲਈ ਆਪਣੇ ਆਪ ਤੋਂ ਜੁਦਾ ਕੋਈ ਨਿਰੰਕਾਰ ਨਹੀਂ ਹੈ। ਆਪਣਾ ਸੂਰੂਪ ਜਦ ਤਾਈਂ ਅਪਤੱਖ ਰਹਿੰਦਾ ਹੈ ਤਦ ਤੱਕ ਇਹ ਜੀਵ ਜਿਹਾ ਬਣਿਆ ਹੋਇਆ ਆਪਣੇ ਤੋਂ ਜੁਦਾ ਕਿਸੇ ਪ੍ਰਮਾਤਮਾ ਨੂੰ ਮੰਨ ਕੇ, ਨਾਨਾ ਪ੍ਰਕਾਰ ਦੀਆਂ ਦੀਨਤਾ ਪੂਰਬਕ ਬੇਨਤੀਆਂ ਕਰਦਾ ਰਹਿੰਦਾ ਹੈ ਅਤੇ ਆਪਣਾ ਸੂਰੂਪ ਪ੍ਰਤੱਖ ਹੁੰਦਿਆਂ ਹੀ ਦੀਨਤਾ ਆਦਿ ਦਾ ਅਭਾਵ ਹੋ ਜਾਂਦਾ ਹੈ। ਇਸ ਲਈ 'ਗਿਆਨਵਾਨ' ਕਿਸੇ ਪ੍ਰਕਾਰ ਭੀ ਨਿਰੰਕਾਰ ਤੋਂ ਜੁਦਾ ਸਿੱਧ ਨਹੀਂ ਹੁੰਦਾ। ਪ੍ਰਮਾਤਮਾ ਦੇ ਸਿੱਧ ਹੋ ਜਾਣ ਪਰ ਭੀ ਕਿਸੇ ਹੋਰ ਪ੍ਰਮਾਤਮਾ ਦੀ ਕਲਪਨਾ ਕਰਨੀ ਇਹ ਤਾਂ ਕਿਸੇ ਗੀਤੀ ਨੂੰ ਕਾਇਮ ਰੱਖਣ ਵਾਸਤੇ ਹਨ-ਮਾਤ੍ਰ ਹੈ ਭਾਵਕ ਪ੍ਰਮਾਤਮਾ ਦੇ ਰੂਪ ਤੋਂ ਅਣਜਾਣ ਮਨ ਦਾ ਲੱਛਣ ਹੈ।

### ਅਦੈਤ ਚਿੰਤਨ

ਅਦੈਤ ਹੀ ਦੈਤ ਰੂਪ ਵਿੱਚ ਭਾਸਦੀ ਹੈ, ਇਹ ਨਿਰਸ਼ਸ਼ ਗੱਲ ਹੈ। ਇਸ ਪ੍ਰਤੀਤ ਦੇ ਰਹੀ ਦੈਤ ਦੇ ਵਿਨਾਸ਼ ਵਾਸਤੇ, ਦੈਤ ਦਾ ਹੀ ਆਸਰਾ ਲੈਣਾ, ਬੁੱਧੀਮਾਨ ਦਾ ਕੰਮ ਨਹੀਂ ਹੈ। ਇਸ ਨੂੰ ਹਨੇਰੇ ਵਿੱਚ ਪਈ ਰੱਸੀ ਵਿੱਚ ਪ੍ਰਤੀਤ ਦੇਣ ਵਾਲੇ ਸਰਪ ਦੇ ਮੂਲ ਕਾਰਨ ਅੰਧਕਾਰ ਦੇ ਅਭਾਵ ਲਈ, ਹੋਰ ਅੰਧਕਾਰ ਦਾ ਹੀ ਸਹਾਰਾ ਸਮਝ। ਸੱਪ ਦੇ ਭੈ ਤੋਂ ਰਹਿਤ ਹੋਣ ਲਈ ਸੈਕੜੇ ਉਪਾਇ ਨਿਸ਼ਫਲ ਹਨ, ਰੱਸੀ ਨੂੰ ਯਥਾਰਥ ਰੂਪ ਵਿੱਚ ਦੇਖਣ ਖਾਤਰ, ਇੱਕ ਦੀਪਕ ਨੂੰ ਛੱਡਕੇ। ਜਦ ਕਿ ਇਹ ਇਸ ਤਰ੍ਹਾਂ ਦੀ ਗੱਲ ਹੈ ਤਾਂ ਅਦੈਤ-ਦਰਸ਼ਨ ਵਾਸਤੇ, ਦੈਤ-ਮਈ ਧਿਆਨ ਕੀ ਮਤਲਬ ਰੱਖਦਾ ਹੈ? ਅਦੈਤ ਵਸਤੂ ਵਿੱਚ ਪ੍ਰਵੇਸ਼ ਕਰਨ ਖਾਤਰ, ਅਦੈਤ-ਮਈ ਬਿਤੀ ਦੇ ਯੁਕਤ ਹੋਣਾ ਹੀ ਇੱਕ ਯਥਾਰਥ ਉਪਾਇ ਹੈ। ਬਾਕੀ ਜਿਤਨਾ ਭੀ ਪੁਰਸ਼ਾਰਥ ਹੈ, ਉਹ ਮੰਦ-ਬੁੱਧੀ ਹੋਣ ਦੇ ਕਾਰਨ ਇਉਂ ਹੈ ਜਿਉਂ ਕੋਈ ਵੀਹ ਮੀਲ ਚੱਲਣ ਵਿੱਚ ਅਸਮਰਥ ਹੈ, ਉਹ ਇੱਕ ਦੇ ਮੀਲ ਹੀ ਸਫਰ ਕਰੇ, ਅੱਛਾ ਹੀ ਹੈ-ਆਪਣੀ ਮੰਜਲ ਤੇ ਪਹੁੰਚਣ ਵਾਲੇ ਰਸਤੇ ਤਾਂ ਪਿਆ ਹੋਇਆ ਹੈ। ਜਿਉਂ ਕਿਸੇ ਬਾਲਕ ਦੁਆਰਾ ਪ੍ਰਮੋਸ਼ਰ ਅਗਾਧਣ ਬਾਰੇ ਪੁੱਛਣ ਪਰ, ਮਹਾਂਪੁਰਸ਼ ਬਾਲਕ

(ਅਣਜਾਣ) ਸਮਝ ਕੇ ਕਹਿ ਦੇਣ ਕਿ ਪੁੱਤ੍ਰ ਮੰਦਰ ਜਾ ਕੇ ਸ਼ਿਵਾਂ ਪਰ ਜਲ ਅਤੇ ਫੁੱਲ ਚੜ੍ਹਾਇਆ ਕਰ। ਜਲ ਅਤੇ ਫੁੱਲ ਚੜ੍ਹਾਉਣੇ ਇਹ ਭੀ ਕੋਈ ਪ੍ਰਮਾਤਮਾ ਦੀ ਪੂਜਾ ਹੈ? ਮਹਾਪੁਰਸ਼ਾਂ ਦਾ ਮਤਲਬ ਤਾਂ ਪ੍ਰਮਾਤਮਾ ਵੱਲ ਧਿਆਨ ਦਿਵਾਉਣ ਦਾ ਹੈ। ਜਦ ਪ੍ਰਭੂ ਦਰਸ਼ਨ ਦਾ ਅਤੀ ਪ੍ਰੇਮ ਵਹਿੱਦਾ ਦੇਖਣਗੇ ਤਦ ਜੋ ਅਸਲੀ ਪ੍ਰਭੂ-ਚਿੰਤਨ ਦਾ ਤਰੀਕਾ ਹੈ ਸੇ ਸਮੇਂ ਅਨੁਸਾਰ ਯੁਕਤੀ ਪੂਰਬਕ ਸਹੀ-ਸਹੀ ਦੱਸਣਗੇ। ਉਹ ਤਰੀਕਾ ਜੋ ਅਦੈਤ ਵਿੱਚ ਪ੍ਰਵੇਸ਼ ਕਰਾਉਣ ਬਾਰੇ ਕਹਿਣਗੇ, ਉਹੀ ਪੂਜਾ, ਧਿਆਨ, ਸਾਧਨ, ਭਗਤੀ ਅਤੇ ਗਿਆਨ ਹੋਵੇਗਾ। ਉਸ ਨਾਲ ਨਿਸਚੇ ਹੀ ਵੈਤ ਰਹਿ ਨਹੀਂ ਸਕਦੀ ਕਿਉਂਕਿ ਉਹ ਰਾਤ੍ਰੀ ਦੇ ਨਾਸ਼ ਕਰਨ ਵਾਲਾ ਮਹਾਨ ਤੇਜ਼ੀ ਸੁਰਜ ਹੈ।

ਗ੍ਰੰਥਾਂ ਵਿੱਚ ਜਿੱਥੋਂ ਭੀ ਆਪਣੇ ਤੋਂ ਭਿੰਨ ਕਿਸੇ ਦੂਜੇ ਦੀ ਉਪਾਸਨਾ ਕਹੀ ਹੈ ਉਹ ਕਨਿਸ਼ਟ ਅਤੇ ਮੱਧਮ ਅਧਿਕਾਰੀ ਵਾਸਤੇ ਹੈ ਕਿਉਂਕਿ ਇਸ ਅਭਿਪ੍ਰਾਯ (ਮਤਲਬ) ਨੂੰ ਮੁੱਖ ਰੱਖਿਆ ਗਿਆ ਹੈ ਕਿ ਹਾਲਾਂ ਹੋਰ ਪ੍ਰਾਪਤੀ ਦੇ ਚਾਹਵਾਨ ਸੱਤੰਜ-ਮਾਰਗ ਵਿੱਚ ਪ੍ਰਵਿਰਤ ਹੋਣ ਯਾਨੀ ਸੋਪਾਧਿਕ (ਉਪਾਧੀ ਸਹਿਤ) ਬ੍ਰਹਮ ਦਾ ਧਿਆਨ ਕਰਨ ਅਤੇ ਜਦ ਸੰਸਕਾਰ ਯੁਕਤ ਇਨ੍ਹਾਂ ਦੀ ਬੁੱਧੀ ਹੋ ਜਾਵੇਗੀ ਤਦ ਵਾਸਤ੍ਰਿਕ ਉਪਾਦਿ ਜੋ ਅਦੈਤ-ਚਿੰਤਨ ਯਾਨੀ ਨਿਰਉਪਾਧਿਕ ਬ੍ਰਹਮ ਦਾ ਗਿਆਨ ਹੈ, ਦੇ ਦ੍ਰਾਗ ਆਤਮ-ਬ੍ਰਹਮ ਨਾਲ ਅਭੇਦ ਹੋ ਜਾਣਗੇ। ਇਸ ਲਈ ਸ਼ੁੱਧ ਅੰਤਹਕਰਣ ਵਾਲੇ ਉੱਤਮ ਅਧਿਕਾਰੀ ਨੂੰ 'ਅਦੈਤ-ਚਿੰਤਨ' ਤੋਂ ਬਿਨਾਂ ਕੋਈ ਦੂਜੀ ਉਪਾਸਨਾ, ਪੂਜਾ ਆਦਿ ਨਹੀਂ ਕਰਨੀ ਚਾਹੀਏ-

ਜੋ ਬਾਣੀ ਨਾਲ ਪ੍ਰਕਾਸ਼ਿਤ ਨਹੀਂ ਹੈ ਕਿੰਤੂ ਜਿਸ ਨਾਲ ਬਾਣੀ ਪ੍ਰਕਾਸ਼ਿਤ ਹੁੰਦੀ ਹੈ, ਉਸ ਨੂੰ ਤੂੰ 'ਬ੍ਰਹਮ' ਜਾਣ। ਜਿਸ ਦੇਸ਼-ਕਾਲ ਅਵਿਛਿੰਨ ਵਸਤੂ ਦੀ ਲੋਕ ਉਪਾਸਨਾ ਕਰਦਾ ਹੈ, ਉਹ ਬ੍ਰਹਮ ਨਹੀਂ ਹੈ। (ਕ: ਉ: ੧੧੮)

ਜੋ ਮਨ ਨਾਲ ਮੰਨਣ ਨਹੀਂ ਕੀਤਾ ਜਾਂਦਾ, ਬਲਕਿ ਜਿਸ ਨਾਲ ਮਨ ਮੰਨਣ ਕੀਤਾ ਜਾਂਦਾ ਹੈ, ਉਸ ਨੂੰ ਤੂੰ 'ਬ੍ਰਹਮ' ਜਾਣ। ਜਿਸ ਦੇਸ਼-ਕਾਲ ਅਵਿਛਿੰਨ ਵਸਤੂ ਦੀ ਲੋਕ ਉਪਾਸਨਾ ਕਰਦਾ ਹੈ, ਉਹ 'ਬ੍ਰਹਮ' ਨਹੀਂ ਹੈ। (ਕ: ਉ: ੧੧੫)

ਜਿਸ ਨੂੰ ਕੋਈ ਨੇਤ੍ਰ ਨਾਲ ਨਹੀਂ ਦੇਖਦਾ ਬਲਕਿ ਜਿਸਦੀ ਸਹਾਇਤਾ ਨਾਲ

ਨੇੜ੍ਹ ਆਪਣੇ ਵਿਸ਼ਿਆਂ ਨੂੰ ਦੇਖਦੇ ਹਨ, ਉਸ ਨੂੰ ਤੂੰ 'ਬ੍ਰਹਮ' ਜਾਣ। ਇਸ ਦੇਸ਼-ਕਾਲ ਅਵਦਿੱਨ ਵਸਤੂ ਦੀ ਲੋਕ ਉਪਾਸਨਾ ਕਰਦਾ ਹੈ, ਉਹ ਬ੍ਰਹਮ ਨਹੀਂ ਹੈ। (ਕੇ: ਉ: ੧੧੬)

ਇਸ ਪ੍ਰਕਾਰ ਜੋ ਕਿਸੇ ਭੀ ਇੰਦ੍ਰੀਆਂ ਦਾ ਵਿਸ਼ੇ ਨਹੀਂ, ਉਸ ਬ੍ਰਹਮ ਨੂੰ ਕਿਸੇ ਇੰਦ੍ਰੀਯ ਦਾ ਵਿਸ਼ੇ ਬਣਾ ਕੇ, ਉਸੀ ਦੇ ਪਰਾਇਣ ਹੋਣਾ ਇਹ ਦੈੜ ਹੀ ਹੈ। ਇਹ ਅਗਿਆਨ, ਅਗਿਆਨ ਨੂੰ ਵਿਨਾਸ਼ ਨਹੀਂ ਕਰ ਸਕਦਾ। ਜੇ ਅੰਧਕਾਰ ਵਿੱਚ ਪਈ ਹੋਈ ਵਸਤੂ ਲੱਭਣੀ ਹੈ ਤਾਂ ਉਹ ਪ੍ਰਕਾਸ਼ ਤੋਂ ਬਿਨਾਂ ਕਿਵੇਂ ਮਿਲ ਸਕਦੀ ਹੈ? ਆਤਮਾ ਤੋਂ ਭਿੰਨ ਜੋ ਕੁੱਝ ਭੀ ਹੈ, ਉਹ ਸਭ ਜੜ੍ਹ ਹੈ। ਚੇਤਨ ਯਾਨੀ ਆਤਮਾ ਨੂੰ ਛੁੱਡਕੇ ਜੜ੍ਹ ਦੀ ਪੂਜਾ ਕਰਨ ਵਾਲੇ ਨੂੰ, ਕੌਣ ਅਕਲਮੰਦ ਕਹਿੰਦਾ ਹੈ? ਪੂਰੇ ਸਤਿਗੁਰੂ ਬਿਨਾਂ ਇਹ ਭੁਲੋਖਾ ਦੂਰ ਕੱਣ ਕਰੇ, ਜੇ ਆਪ ਹੀ ਅੰਧਾ ਹੈ, ਉਹ ਦੂਜੇ ਨੂੰ ਮਾਰਗ ਕੀ ਦਿਖਾਵੇਗਾ?

**ਗੁਰਿ ਕਹਿਆ ਅਵਰੁ ਨਹੀਂ ਦੂਜਾ॥ ਕਿਸੁ ਕਹੁ ਦੇਖਿ ਕਰਉ ਅਨ ਪੂਜਾ॥**

(ਅੰਗ ੨੨੪)

ਆਹ! ਕਿਤਨਾ ਗੁੜ੍ਹ ਰਹੱਸਯ ਭਰਿਆ ਹੋਇਆ ਬਚਨ ਹੈ। 'ਨਾਨਕ' ਨਾਮ ਸੁਣਦੇ ਹੀ ਦੈੜ ਨਹੀਂ ਅਟਕਦੀ ਤੇ ਆਪੇ ਦੇ ਅਨੁਭਵ ਸਹਿਤ ਉਪਦੇਸ਼, ਦੈੜ ਨੂੰ ਕਾਇਮ ਨਹੀਂ ਹੋਣ ਦਿੰਦਾ, ਇਸ ਵਿੱਚ ਤਾਂ ਕਹਿਣਾ ਹੀ ਕੀ ਹੈ? ਆਪਣੇ ਗੁਰੂਦੇਵ ਦਾ ਹਵਾਲਾ ਦਿੰਦੇ ਹੋਏ ਕਹਿੰਦੇ ਹਨ-ਮੇਰੇ ਸਤਿਗੁਰੂ ਨੇ ਇਹ ਮਹਾਂਵਾਕ ਸੁਣਾਇਆ ਕਿ ਤੇਰੇ ਬਿਨਾਂ ਕੋਈ ਹੋਰ ਦੂਜਾ ਪ੍ਰਮੇਸ਼ਰ ਨਹੀਂ ਹੈ ਯਾਨੀ 'ਤੂੰ ਹੀ ਬ੍ਰਹਮ ਹੈ'। ਇਸ ਲਈ ਤੂੰ ਆਖ ਬਈ ਮੈਂ ਆਪਣੇ ਆਤਮਾ-ਬ੍ਰਹਮ ਦੇ ਪੂਰਨ ਰਹਿੰਦੇ ਹੋਏ, ਕਿਸ ਨੂੰ ਪ੍ਰਮਾਤਮਾ ਦੇਖ ਕੇ ਉਸ ਦੀ ਪੂਜਾ ਕਰਾਂ? ਜੇ ਮੈਂ ਆਪਣੇ ਤੋਂ ਜੁਦਾ ਕਿਸੇ ਪ੍ਰਮਾਤਮਾ ਨੂੰ ਦੇਖਕੇ ਪੂਜਾ ਲਈ ਤਿਆਰ ਹੋਵਾਂ ਵੀ ਤਾਂ ਉਹ ਮੇਰਾ ਦਿਸ਼ਾਨ ਹੋਣ ਦੇ ਕਾਰਨ, ਅਨਿੱਤ ਸਿੱਧ ਹੁੰਦਾ ਹੈ। ਫਿਰ ਜੋ ਮੇਰਾ 'ਦਿਸ਼ਾਨ' ਹੈ ਤੇ ਮੈਂ ਉਸ ਨੂੰ ਦੇਖਣ ਵਾਲਾ 'ਦਿਸ਼ਟਾ' ਹਾਂ, ਉਹ ਮੇਰੇ ਪੂਜਣ ਯੋਗ ਈਸ਼੍ਵਰ ਤੇ ਮੈਂ ਉਸਦਾ ਸੇਵਕ ਬਣ ਕਿਸ ਤਰ੍ਹਾਂ ਸਕਦਾ ਹਾਂ? ਇਸ ਬਚਨ ਦੀ ਪੁਸ਼ਟੀ ਸ੍ਰੀ ਗੁਰੂ ਅਮਰਦਾਸ ਜੀ ਦੇ ਬਚਨਾਂ ਦੂਰਾ ਭੀ ਹੁੰਦੀ ਹੈ-

ਦੂਜੈ ਭਾਇ ਅਗਿਆਨੀ ਪੂਜਦੇ ਦਰਗਹ ਮਿਲੈ ਸਜਾਇ॥  
 ਆਤਮ ਦੇਉ ਪੂਜੀਐ ਬਿਨੁ ਸਤਿਗੁਰ ਬੂਝ ਨ ਪਾਇ॥ (ਅੰਗ ੮੮)

ਪ੍ਰਮੇਸ਼ਰ ਨੂੰ ਆਪਣੇ ਤੋਂ ਭਿਨ ਮੰਨ ਕੇ ਯਾਨੀ 'ਮੈਂ' ਦੀਨ, ਜੰਮਣ ਤੇ ਮਰਨ ਵਾਲਾ ਜੀਵ ਹਾਂ ਅਤੇ ਮੇਰੇ ਤੋਂ ਭਿਨ ਸਰਬ-ਸ਼ਕਤੀਮਾਨ, ਅਜਰ ਤੇ ਅਮਰ 'ਪ੍ਰਭੁ' ਹੋਰ ਹੈ, ਇਸ ਪ੍ਰਕਾਰ ਦੇ ਵਿਪਰੀਤ ਨਿਸਚੇ ਵਾਲੇ ਅਗਿਆਨੀ, ਭੇਦ-ਉਪਾਸਨਾ ਕਰਦੇ ਹਨ ਤੇ ਇਸ ਭੇਦ-ਉਪਾਸਨਾ ਨਾਲ ਸ਼ੁੱਭ-ਅਸ਼ੁੱਭ ਕਰਮਾਂ ਦੇ ਹਿਸਾਬ ਯੋਗ ਰਹਿ ਜਾਣ ਦੇ ਕਾਰਣ, ਧਰਮਗਾਜ ਦ੍ਰਾਗ ਸਜਾ ਦੇ ਹੱਕਦਾਰ ਹੀ ਬਣਦੇ ਹਨ ਅਰਥਾਤ ਜੰਮਣ-ਮਰਨ ਦੀ ਕੈਦ ਵਿੱਚੋਂ ਨਿਕਲ ਨਹੀਂ ਸਕਦੇ ਕਿਉਂਕਿ ਭੇਦ ਦਾ ਬੀਜ ਜੋ ਅਵਿੱਦਜਾ ਰੂਪੀ ਅੰਧਕਾਰ ਹੈ ਜਦ ਉਹ ਉਸੀ ਤਰ੍ਹਾਂ ਹੀ ਕਾਇਮ ਹੈ, ਉਸਦਾ ਵਿਨਾਸ਼ਕ ਗਿਆਨ (ਪ੍ਰਕਾਸ਼) ਰੂਪੀ ਸੂਰਜ ਉਦੇ ਨਹੀਂ ਹੋਇਆ ਤਾਂ ਸਰਬ ਵਿਕਾਰਾਂ ਦਾ ਨਿਮਿੱਤ ਜੋ ਜਨਮ ਹੈ, ਉਹ ਕਿਸ ਤਰ੍ਹਾਂ ਰੁਕ ਸਕਦਾ ਹੈ? ਇਸ ਲਈ ਤੇ ਦ-ਉਪਾਸਨਾ ਨੂੰ ਛੱਡਕੇ, ਆਪਣੇ ਆਤਮ-ਦੇਵ ਦਾ ਪੂਜਨ ਕਰੀਏ ਯਾਨੀ 'ਮੈਂ ਹੀ ਪਾਰਬ੍ਰਹਮ ਹਾਂ'! ਇਸ 'ਆਪਣੇ-ਆਪੇ' ਨੂੰ ਸਰਬੱਦ ਪੂਰਨ ਜਾਨਣਾ, ਜਿੱਧਰ ਭੀ ਮਨ ਤੇ ਇਦੀਆਂ ਜਾਣ, ਉਸ ਵਸਤੂ ਦਾ ਕਲਪਿਤ ਨਾਮ ਤੇ ਰੂਪ ਹਟਾ ਕੇ, ਉਸ ਵਿੱਚ 'ਬ੍ਰਹਮ' ਭਾਵਨਾ ਕਰਨੀ। 'ਮੈਂ ਹੀ ਬ੍ਰਹਮ ਹਾਂ' ਇਸ, ਅਸੰਭਾਵਨਾ ਤੇ ਵਿਪੀਤ ਭਾਵਨਾ ਤੋਂ ਰਹਿਤ ਦਿੜ੍ਹੁ-ਬੋਧ ਯੁਕਤ ਸਦਾ ਰਹਿਣਾ ਅਤੇ ਮਨ ਨੂੰ ਆਪਣੇ ਆਤਮਾ-ਬ੍ਰਹਮ ਵਿੱਚ ਯਾਨੀ ਪ੍ਰਤਯੋਕ ਆਤਮਾ ਵਿੱਚ ਭੁਬੋ ਦੇਣਾ ਅਰਥਾਤ ਬ੍ਰਹਮ ਭਾਵਨਾ ਬਿਨਾਂ ਹੋਰ ਕੋਈ ਸੰਕਲਪ ਉਦੇ ਨਾ ਹੋਣ ਦੇਣਾ। ਪ੍ਰਭੂ ਮੁਸ਼ਕਲ ਇਹ ਹੈ ਕਿ ਇਸ 'ਆਤਮ-ਪੂਜਾ' ਦੀ ਸਮਝ, ਬਿਨਾਂ ਪੂਰੇ ਸਤਿਗੁਰੂ ਤੋਂ ਆਉਂਦੀ ਨਹੀਂ ਹੈ ਕਿ ਇਸ ਮਨ ਇਦੀਆਂ ਦੀ ਪਹੁੰਚ ਤੋਂ ਪਹੇ 'ਅਵਾਚਜ-ਪਦ' ਵਿੱਚ ਇਸਥਿਤ ਹੋਣਾ ਕੋਈ ਖੇਲ੍ਹ ਹੈ? ਜੋ ਆਪ ਸੂਰਪ-ਇਸਥਿਤੀ ਵਾਲੇ ਹੁੰਦੇ ਹਨ, ਉਹੀ ਜਗਨਾਸੂ ਨੂੰ ਆਪਣੇ 'ਆਤਮਾ' ਵਿੱਚ ਇਸਥਿਤ ਕਰ ਸਕਦੇ ਹਨ।

ਉਪ੍ਰੇਕਤ ਬਚਨਾਂ ਤੋਂ ਇਹ ਸਿੱਧ ਹੁੰਦਾ ਹੈ ਕਿ 'ਬ੍ਰਹਮ-ਚਿੰਤਨ' ਤੋਂ ਸਿਵਾਏ ਉੱਤਮ ਅਧਿਕਾਰੀ ਯਾਨੀ ਜਗਨਾਸੂ ਨੂੰ ਜਿਤਨੋਂ ਭੀ ਹੋਰ ਮਨ ਬੁੱਧੀ ਆਦਿ ਦੇ ਧਰਮ ਹੋਣ, ਸਭ ਨੂੰ ਚਿੱਤ ਵਿੱਚੋਂ ਤਿਆਗ ਦੇਣਾ ਚਾਹੀਏ। 'ਬ੍ਰਹਮ-ਦਿਸ਼ਟੀ' ਦੇ ਤੁੱਲ, ਕੋਈ ਭੀ ਵਿਨਾਸ਼ੀ ਧਰਮ ਜੋ ਸ਼ਗੀਰ ਦੇ ਨਾਲ ਹੀ ਨਸ਼ਟ ਹੋਣ ਵਾਲੇ ਹਨ,

ਨਹੀਂ ਹੋ ਸਕਦੇ। ਅਵਿੱਦਾ ਕਾਲ ਵਿੱਚ ਹੀ ਕੀਤੇ ਜਾਣ ਵਾਲੇ ਧਰਮ, ਭ੍ਰਮ ਰੂਪ ਹੋਣ ਦੇ ਕਾਰਨ, ਸਭ ਦਾ ਤਿਆਗ ਹੀ 'ਊੱਤਮ ਜਗਨਾਸੂ' ਲਈ ਕਲਜਾਣ ਦਾ ਹੋਰੂ ਹੈ। ਆਪਣਾ-ਆਪ ਯਾਨੀ ਆਤਮ-ਸਿਸਰਨ ਤੋਂ ਬਿਨਾਂ ਜੋ ਕੁੱਝ ਭੀ ਕਰਨਾ ਹੈ, ਉਹ ਭ੍ਰਮ ਹੀ ਹੈ ਕਿਉਂਕਿ ਆਤਮਾ ਤੋਂ ਬਿਨਾਂ ਕੋਈ ਭੀ ਦੂਜੀ ਵਸਤੂ ਨਹੀਂ ਹੈ। ਜੇ ਭਾਸਦੀ ਹੈ ਅਤੇ ਕਰਤੱਵਯ ਭੀ ਦਿਖਾਈ ਦਿੰਦਾ ਹੈ ਤਾਂ ਉਹ ਨਿਸਚੇ ਹੀ ਭ੍ਰਮ ਹੈ। ਇੱਕ 'ਬਹੁਮ-ਚਿੰਠਨ' ਹੀ ਅਟੱਲ ਧਰਮ ਹੈ-

ਤਜਿ ਸਭਿ ਭਰਮ ਭਜਿਓ ਪਾਰਬ੍ਰਹਮੁ ॥ ਕਹੁ ਨਾਨਕ ਅਟਲ ਇਹੁ ਪਰਮੁ ॥

(ਅੰਗ ੧੯੬)

ਸਭ ਮਹਿ ਪੁਰਿ ਰਹੇ ਪਾਰਬ੍ਰਹਮ॥

ਨਾਨਕ ਹਰਿ ਕੀਰਤਨੁ ਕਰਿ ਅਟਲ ਏਹੁ ਧਰਮ॥ (ਅੰਗ ੨੯)

ਮਤਲਬ ਗਿਆਨ ਨਿਸ਼ਠਾ ਦੇ ਤੁੱਲ ਕੋਈ ਭੀ ਧਰਮ ਨਹੀਂ, ਇਸ ਲਈ ਉਸ ਵਿਆਪਕ ਪ੍ਰਭੂ ਦਾ ਜਸ ਕਰੇ ਯਾਨੀ ਜਿਸ ਭੀ ਸ਼ਕਲ ਨਾਲ ਉਸਦਾ ਚਿੰਤਨ ਕਰਨਾ ਕਰਤੇਂਵਜ਼ ਹੈ-

ਭਰਮਿ ਭੁਲੇ ਅਗਿਆਨੀ ਅੰਧਲੇ ਭਰਮਿ ਭਰਮਿ ਫਲ ਤੋਰਾਵੈ ॥

ਨਿਰਜੀਓ ਪੜਹਿ ਮੜਾ ਸਰੇਵਹਿ ਸਭ ਬਿਰਥੀ ਘਾਲ ਗਵਾਵੈ ॥

(અંગ ૧૨૬૪)

ਹਿੰਦੂ ਪੁਜੈ ਦੇਹੂਰਾ ਮੁਸਲਮਾਣੂ ਮਸੀਤਿ॥

‘ਅਦ੍ਦੇਤ-ਚਿੰਨ’ ਦਾ ਉਪਦੇਸ਼ ਸਿਵ ਜੀ ਨੇ ਵਸਿਸ਼ਟ ਜੀ ਨੂੰ ਕੀ ਦਿੱਤਾ ਸੀ—  
 ਇੱਕ ਵਾਰ ਵਸਿਸ਼ਟ ਜੀ ਆਪਣੇ ਸ਼ਿਸ਼ਜ ਸਮੁਦਾਇ ਸਹਿਤ ਕੈਲਾਸ਼ ਪਰਬਤ  
 ਦੇ ਕਿਸੇ ਰਮਣੀਕ ਅਸਥਾਨ ਪਰ ਅਭਯਾਸ ਵਿੱਚ ਤੱਤਪਰ ਸਨ। ਅੱਧੀ ਰਾਤ ਦੇ  
 ਵਕਤ ਬਾਹਰ ਨਿਕਲਣ ਤੇ ਕੀ ਦੇਖਦੇ ਹਨ ਕਿ ਸਿਵ ਜੀ, ਪਰਬਤੀ ਸਹਿਤ  
 ਇਸ ਤਰ੍ਹਾਂ ਆ ਰਹੇ ਹਨ। ਛੇਤੀ-ਛੇਤੀ ਸਾਮਗ੍ਰੀ ਤਿਆਰ ਕੀਤੀ ਤੇ ਸ਼ਰਧਾ  
 ਪੂਰਬਕ ਸਿਵ ਜੀ ਦਾ ਪੂਜਨ ਕੀਤਾ। ਸਿਵ ਜੀ ਨੇ ਸਭ ਤਰ੍ਹਾਂ ਦੀ ਕੁਸ਼ਲਤਾ,  
 ਅਨੁਕੂਲਤਾ-ਪ੍ਰਤੀਕੂਲਤਾ ਵਸਿਸ਼ਟ ਜੀ ਨੂੰ ਪੁੱਛੀ। ਸਿਵ ਜੀ ਨੂੰ ਆਪਣੇ ਪਰ  
 ਦਿਆਲੂ ਹੋਏ ਦੇਖਕੇ ਅਤੇ ਅਤੀ ਸੁੱਭ ਅਵਸਰ ਜਾਣ ਕੇ ਮਨ-ਬਾਂਛਤ ਪ੍ਰਸ਼ਨ  
 ਪੱਛਣ ਲਈ ਆਗਿਆ ਲੈਕੇ ਵਸਿਸ਼ਟ ਜੀ ਨੇ ਪੱਛਿਆ—

ਵਸ਼ਿਸ਼ਟ ਜੀ-'ਈਸ਼ਵਰ-ਪੁਜਨ' ਕਿਸ ਸਾਮੱਗੀ ਨਾਲ ਕੀਤਾ ਜਾਣਾ ਚਾਹੀਦਾ ਹੈ?

ਸ਼ਿਵ ਜੀ-ਪਹਿਲਾਂ ਇਹ ਦੱਸੋ ਕਿ ਜਿਸਦੀ ਤੁਸੀਂ ਪੁਜਾ ਪੁੱਛੀ ਹੈ, ਉਸ ਦੇਵ ਨੂੰ ਜਾਣਦੇ ਭੀ ਹੋ?

ਵਸ਼ਿਸ਼ਟ ਜੀ-ਜੀ ਹਾਂ! [ਉਪਾਧੀ ਯਕਤ ਦੇਵਤਿਆਂ ਦਾ ਨਾਮ ਲਿਆ]

ਸ਼ਿਵ ਜੀ-ਇਹ ਦੇਵ ਨਹੀਂ ਹਨ। ਇਹ ਸਭ 'ਕ੍ਰਿਤ੍ਰਿਮ' ਯਾਨੀ ਕਿਸੇ ਦੂਰਾ ਕੀਤੇ ਗਏ ਹਨ। ਜੋ ਸਭ ਵਿੱਚ ਇੱਕ-ਰਸ ਪੂਰਨ, ਅਕ੍ਰਿਤ੍ਰਿਮ, ਆਦਿ-ਅੰਤ ਰਹਿਤ ਹੈ, ਉਹ ਪੁਜਾ ਕਰਨ ਦੇ ਯੋਗ ਇੱਕ ਹੀ ਪ੍ਰਭੂ ਹੈ। ਵਿਸ਼ਨੂੰ ਦੇਵ ਨਹੀਂ, ਸ਼ਿਵ, ਬ੍ਰਹਮਾ ਤੇ ਇੰਦ੍ਰ ਭੀ ਦੇਵ ਨਹੀਂ। ਨਾ ਦੇਵ ਸੂਰਜ ਹੈ, ਨਾ ਵਾਯੂ, ਅਗਨੀ ਤੇ ਚੰਦ੍ਰਮਾ ਭੀ ਦੇਵ ਨਹੀਂ। ਨਾ ਬ੍ਰਾਹਮਣ, ਖੱਡੀ ਤੇ ਨਾ ਗੀ ਮੈਂ ਦੇਵ ਹਾਂ। ਨਾ ਤੂੰ ਮਨ, ਬੁੱਧੀ, ਚਿੱਤ ਤੇ ਹੋਰ ਕਿਸੇ ਭੀ ਅਕਾਰ ਵਾਲਾ ਦੇਵ ਹੈ ਅਤੇ ਨਾ ਹੀ ਮਾਇਆ ਦੇਵ ਹੈ। ਜੋ ਕਿਸੇ ਭੀ ਦੂਰਾ ਕੀਤਾ ਨਹੀਂ ਗਿਆ, ਉਹ ਇੱਕ ਪਰਮ-ਦੇਵ ਹੈ। ਆਕਾਰ ਵਾਲੀ ਯਾਨੀ ਪਰਿਛਿੰਨ ਵਸਤੂ ਵਿੱਚ, 'ਦੇਵ' ਸ਼ਬਦ ਆ ਕਿਸ ਤਰ੍ਹਾਂ ਸਕਦਾ ਹੈ? ਅਕ੍ਰਿਤ, ਅਨਾਦੀ ਅਨੰਤ, ਚੇਤਨ, ਕਲਜਾਣ-ਸੂਰੂਪ, ਜਿਸਨੂੰ ਤੱਤੁਵੇਤਾ ਲੋਕ ਐਸਾ ਜਾਣਦੇ ਹਨ, ਉਹ 'ਦੇਵ' ਸ਼ਬਦ ਕਰਕੇ ਕਿਹਾ ਜਾਂਦਾ ਹੈ ਅਤੇ ਉਸੀ ਦਾ ਪੁਜਨ ਕਰਨਾ ਚਾਹੀਦਾ ਹੈ। ਉਹ ਸੱਤਜ-ਸੂਰੂਪ ਤੇ ਇਸਥਿਤ ਹੈ, ਉਸਤੋਂ ਸੁਖਲ ਤੇ ਸੂਖਮ ਰੂਪ ਪ੍ਰਦਿੰਚ ਉਤਪਨ ਹੁੰਦਾ ਯਾਨੀ ਉਤਪਨ ਹੁੰਦਾ ਜਿਹਾ ਮਾਲੂਮ ਹੁੰਦਾ ਹੈ।

ਅਗਿਆਨੀ ਲੋਕਾਂ ਲਈ ਕ੍ਰਿਤ੍ਰਿਮ ਯਾਨੀ ਆਕਾਰ ਦੀ ਪੁਜਾ ਹੀ ਅੱਛੀ ਹੈ ਕਿਉਂਕਿ ਜੋ ਯੋਜਨ ਪ੍ਰਯੰਤ-ਚਾਰ ਕੋਹ ਨਹੀਂ ਚੱਲ ਸਕਦਾ, ਉਹ ਇੱਕ ਕੋਹ\* ਹੀ ਚੱਲੇ ਤਾਂ ਕੋਈ ਹਰਜ ਨਹੀਂ ਪੈਂਤੁ ਵਿੱਦਾਨ, ਨਿਰਮਲ ਬੁੱਧੀ ਵਾਲੇ ਪੁਰਸ਼ ਲਈ ਨਹੀਂ ਕਿਉਂਕਿ ਸੁਗੰਧੀ ਵਾਲੇ ਸੁੰਦਰ ਬਨ ਨੂੰ ਛੱਡਕੇ ਸੁਗੰਧੀ ਰਹਿਤ ਕੰਢਿਆਂ ਵਾਲੇ ਕਰੰਜੂਏ\*\* ਦੇ ਬਿਛਾਂ ਨੂੰ ਸੇਵਨ ਕਰਨ ਵਾਲੇ ਅਗਿਆਨੀ ਹੀ ਹਨ,

\* ਪਹਿਲੇ ਵਾਟ ਦੇ ਮਾਪ 'ਕੋਹ' ਜਾਂ 'ਕਸ' ਫਿਰ 'ਪੀਲ' ਅਤੇ ਹੁਣ ਕਿਲੋਮੀਟਰ ਹਨ।

\*\* ਕਰੰਜੂਆ-ਇੱਕ ਕੌਡਾਰ, ਕੌਝ ਅਤੇ ਗਰਮ-ਬੁਲਕ ਤਾਸੀਰ ਦਾ ਪੌਦਾ ਹੈ। ਅਗੁਰਵੰਦ ਦੀਆਂ ਦਵਾਈਆਂ ਵਿੱਚ ਕੰਮ ਆਉਂਦਾ ਹੈ ਅਤੇ ਖੇਤਾਂ ਦੀਆਂ ਵਾੜਾਂ ਕਰਨ ਲਈ ਵਰਤੀਂਦਾ ਹੈ।

ਗਿਆਨਵਾਨ ਨਹੀਂ। ਇਸ ਲਈ ‘ਆਤਮ-ਤੱਤ’ ਦੀ ਪੂਜਾ ਲਈ ਸਾਡੀ ਸਾਡੀ ਬੋਧ ਸਾਮਜ਼ ਤੇ ‘ਸਮ’ ਇਹ ਤਿੰਨ ਛੁੱਲ ਹਨ-

1. ਬੋਧ (ਗਿਆਨ) 2. ਸਾਮਜ (ਸਮ-ਦ੍ਰਿਸ਼ਟੀ) 3. ਸਮ (ਚਿੱਤ ਦੀ ਇਕਾਗ੍ਰਤਾ)

ਪੂਜਾ ਕਰਨ ਵਾਲੇ ਲੋਕ ਇਨ੍ਹਾਂ ਨਾਲ ਸ਼ੁਧ ਸੂਰਪ, ਕਲਿਆਣਕਾਰੀ ‘ਬ੍ਰਹਮ’ ਦਾ ਪੂਜਨ ਕਰਨਾ ਕਹਿੰਦੇ ਹਨ। ਇਨ੍ਹਾਂ ਤਿੰਨ ਛੁੱਲਾਂ ਨਾਲ ਜੋ ‘ਦੇਵ’ ਦੀ ਪੂਜਾ ਕਰਦਾ ਹੈ ਸੋਈ ‘ਦੇਵ-ਅਰਥਨ’ ਹੈ, ਆਕਾਰ ਸਹਿਤ ਵਿਸ਼ਨੂੰ ਆਦਿ ਨਹੀਂ। ਗਿਆਨ-ਸੂਰਪ ‘ਆਤਮਾ’ ਦਾ ਪੂਜਨ ਛੁੱਲਕੇ ਜੋ ਆਕਾਰ (ਉਪਾਧੀ) ਯੁਕਤ ‘ਦੇਵ’ ਦਾ ਪੂਜਨ ਕਰਦੇ ਹਨ, ਉਹ ਬਹੁਤ ਸਮੇਂ ਤੱਕ ਕਸ਼ਟ ਪਾਉਣਗੇ। ਆਤਮਵੇਤਾ ਲੋਕਾਂ ਦੇ ਕ੍ਰੀਤੀਆਂ ਯੋਗ ‘ਆਤਮ-ਦੇਵ’ ਹੀ ਹੈ, ਉਹ ਸਭ ਦਾ ਕਾਰਨ, ਉਪ੍ਰੇਕਤ ਪੁਸ਼ਪਾਂ (ਛੁੱਲਾਂ) ਦ੍ਰਾਗ ਪੂਜਣ ਯੋਗ ਹੈ।

ਹੋ ਵਸ਼ਿਸ਼ਟ! ਤੂੰ ਭੀ ਚੈਤਨ, ਅਕਾਸ਼ ਤੁੱਲ ਵਿਆਪਕ, ਅਵਿਨਾਸ਼ੀ ਦੇਵ ‘ਆਤਮਾ’ ਨੂੰ ਜਾਣ ਅਤੇ ਉਸੀ ਦਾ ਪੂਜਨ ਕਰ। ਆਕਾਰ ਵਾਲੀ ਵਸਤੂ, ਪੂਜਾ ਦੇ ਲਾਇਕ ਨਹੀਂ ਕਿਉਂਕਿ ਉਹ ਜੜ੍ਹ ਅਤੇ ਵਿਨਾਸ਼ੀ ਹੈ। ਜੋ ਭੀ ਆਕਾਰ ਵਿੱਚ ਭਾਸਣ ਵਾਲੀ ਵਸਤੂ ਹੈ, ਉਹ ਆਪਣੇ ਅਧਿਸਥਾਨ (ਆਸਰਾ) ‘ਆਤਮਾ’ ਵਿੱਚ ਕਲਪਿਤ ਹੈ। ਕਲਪਿਤ ਵਸਤੂ, ਅਧਿਸਥਾਨ ਤੋਂ ਭਿੰਨ ਸੱਤਾ ਵਾਲੀ ਨਹੀਂ ਹੁੰਦੀ ਯਾਨੀ ਅਧਿਸਥਾਨ ਸੂਰਪ ਹੀ ਹੁੰਦੀ ਹੈ। ਇਸ ਲਈ ਇਸ ਪਰਮ-ਤੱਤ ਨੂੰ ਜਾਨਣ ਵਾਲੇ, ਹਰ ਅਵਸਥਾ ਵਿੱਚ, ਇੱਕ ਪ੍ਰਭੂ ਨੂੰ ਹੀ ਦੇਖਦੇ ਹਨ-

ਬ੍ਰਹਮੁ ਦੌਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥

ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀ ਜਾਣੀਐ ॥ (ਅੰਗ ੮੪੯)

ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪੁ ॥

(ਅੰਗ ੨੨੪)

ਪਿਆਰੇ ਵਿਜੇਰੀ! ਇਹ ‘ਬ੍ਰਹਮ ਦ੍ਰਿਸ਼ਟੀ’ ਗੁਰੂ ਕਿਪਾ ਤੋਂ ਬਿਨਾਂ, ਗੰਬਾਂ ਦੇ ਪਾਠ-ਮਾਤ੍ਰ ਨਾਲ ਪ੍ਰਾਪਤ ਹੋਣ ਵਾਲੀ ਨਹੀਂ ਹੈ। ਜਿਨ੍ਹਾਂ ਮਹਾਂਪੁਰਸ਼ਾਂ ਦ੍ਰਾਗ ਗੰਬਾਂ ਲਿਖਿਆ ਜਾਂਦਾ ਹੈ, ਉਨ੍ਹਾਂ ਦਾ ਮਨ ਪ੍ਰਦੰਚ ਅਤੀਤ ਅਵਸਥਾ ਵਿੱਚ ਰੰਗਿਆ ਹੋਇਆ ਹੁੰਦਾ ਹੈ। ਉਹ ਨਿਰਵਿਕਾਰ ‘ਆਤਮਾ’ ਵਿੱਚ ਇਸਥਿਤ ਹੋਇਆ, ਆਪਣੀ ਅਵਸਥਾ ਦੀਆਂ ਗੱਲਾਂ ਕਰਦਾ ਹੈ। ਭਲਾ ਇਸ ਮਨ, ਬਾਣੀ ਅਤੇ

ਸ਼ਗੀਰ ਤੋਂ ਪਰੇ ਦੀ ਅਵਸਥਾ ਦਾ ਕਬਨ, ਨਾਨਾ ਪ੍ਰਕਾਰ ਨਾਲ ਵੈਤ ਰੂਪੀ ਵਾਸ਼ਨਾ ਨਾਲ ਜਕਿੜਾ ਹੋਇਆ ਸੰਸਾਰੀ ਮਨੁੱਸ਼, ਕੀ ਜਾਣ ਸਕਦਾ ਹੈ ਭਾਵੇਂ ਉਹ ਕਿਤਨਾ ਵੱਡਾ ਵਿੱਦੂਨ ਭੀ ਕਿਉਂ ਨਾ ਹੋਵੇ? ਉਹ ਅਤੰਜੰਤ ਸੂਖਮ-ਗੁਪਤ ਰਹੱਸਯ, ਕੋਈ ਗੁਰੂਦੇਵ ਹੀ ਸਮਝਾਉਂਦੇ ਹਨ। ਮੁੰਡਕ ਉਪਨਿਸ਼ਦ ਵਿੱਚ ਸਭ ਗੰਥਾਂ ਨੂੰ ਅਵਿੱਦਜਾਮਯ ਹੀ ਕਿਹਾ ਹੈ, ਆਤਮ ਪ੍ਰਾਪਤੀ ਵਿੱਦਜਾ ਨਾਲ ਹੁੰਦੀ ਹੈ ਤੇ ਉਹ ਵਿੱਦਜਾ ਸਤਿਗੁਰੂ ਪਾਸੋਂ ਮਿਲਦੀ ਹੈ।

#### ਦੋ ਵਿੱਦਿਆਂ-ਅਪਰਾ ਤੇ ਪਰਾ

ਸੌਨਕ ਨੇ ਅੰਗਿਰਾ ਰਿਖੀ ਪਾਸ ਜਾਕੇ ਇਸ ਪ੍ਰਕਾਰ ਪੁੱਛਿਆ—  
 ‘ਹੋ ਭਗਵਾਨ! ਕਿਸ ਵਸਤੂ ਦੇ ਜਾਣ ਲੈਣ ਪਰ ਸਭ ਕੁੱਝ ਯਾਨੀ ਜੋ ਵੀ ਜਾਨਣ ਯੋਗ ਪਦਾਰਥ ਹੈ, ਉਹ ਵਿਸ਼ੇਸ਼ ਰੂਪ ਤੇ ਜਾਣ ਲਿਆ ਜਾਂਦਾ ਹੈ?’  
 ਅੰਗਿਰਾ-ਬ੍ਰਹਮਵੇਤਾ ਪੁਰਸ਼ਾਂ ਨੇ ਕਿਹਾ ਹੈ ਕਿ ਦੋ ਵਿੱਦਿਆਂ ਜਾਨਣ ਯੋਗ ਹਨ ਇੱਕ ‘ਪਰਾ’ ਤੇ ਦੂਜੀ ‘ਅਪਰਾ’।

ਰਿਗ ਵੇਦ, ਯਜੁਰ ਵੇਦ, ਸਾਮ ਵੇਦ, ਅਥਰਵ ਵੇਦ, ਸਿੱਖਯਾ, ਕਲਪ, ਵਯਾਕਰਣ, ਨਿਰੁਕਤੀ, ਛੌਦ ਤੇ ਜੋਤਿਸ਼, ਇਹ ‘ਅਪਰਾ’ ਵਿੱਦਿਆ ਹੈ। ਪ੍ਰਤੂ ਜਿਸ ਵਿੱਦਜਾ ਨਾਲ ਉਸ ਅਖਰ (ਨਾਸ਼ ਰਹਿਤ) ਪ੍ਰਮਾਤਮਾ ਦਾ ਗਿਆਨ ਹੁੰਦਾ ਹੈ, ਉਹ ‘ਪਰਾ’ ਵਿੱਦਿਆ ਹੈ। (੫: ੬: ੧੧੧੫)

ਇਹ ਸੁਣਕੇ ਸੌਨਕ ਰਿਸ਼ੀ ਹੈਰਾਨੀ ਵਿੱਚ ਭੁੱਬ ਗਿਆ ਕਿਉਂਕਿ ਰਿਗ ਵੇਦ ਆਦਿ ਤੋਂ ਬਾਹਰ ‘ਪਰਾ’ ਵਿੱਦਜਾ ਕਹਿ ਦਿੱਤੀ ਹੈ। ਵੇਦ ਬਾਣੀ ਤੋਂ ਜੇਕਰ ਬਾਹਰ ਕੋਈ ਵਿੱਦਜਾ ਹੈ, ਉਹ ਮੁਕਤੀ ਦਾ ਸਾਧਨ ਹੋ ਗੀ ਨਹੀਂ ਸਕਦੀ, ਪ੍ਰਤੂ ਆਤਮ-ਗਿਆਨ ਉਸੀ ‘ਪਰਾ’ ਵਿੱਦਜਾ ਦਾ ਹੁੰਦਾ ਹੈ, ਇਉਂ ਆਖਿਆ ਹੈ। ਸਿਮ੍ਰਿਤੀਆਂ ਵਿੱਚ ਇਹ ਕਬਨ ਹੈ—

‘ਜੇ ਵੇਦ ਤੋਂ ਬਾਹਰ ਸਿਮ੍ਰਿਤੀਆਂ ਤੇ ਹੋਰ ਜੋ ਮਨ ਮਰਜ਼ੀ ਦੀਆਂ ਦਲੀਲਾਂ ਹਨ, ਉਹ ਪਰਲੋਕ ਲਈ ਨਿਸ਼ਫਲ ਤੇ ਨਰਕ ਲਈ ਸਾਧਨ ਮੰਨੀਆਂ ਗਈਆਂ ਹਨ।’

ਉਪਨਿਸ਼ਦ ਜੋ ਸਾਖਜਾਤ ਪ੍ਰਮਾਤਮਾ ਦੀ ਪ੍ਰਾਪਤੀ ਦਾ ਸਾਧਨ ਹੈ, ਉਹ ਸਾਰਾ ਸਿਲਸਲਾ ਵੇਦਾਂ ਦੇ ਅੰਤਰਗਤ ਹੀ ਹੈ, ਇਸ ਲਈ ਉਸਦਾ ਭੀ ਤਿਆਗ ਹੋ

ਗਿਆ। ਜੇ ਇਹ ਬਾਤ ਹੈ ਤਾਂ ਫਿਰ ਉਹ 'ਪਰਾ' ਵਿੱਦਜਾ ਕਿਹੜੀ ਹੈ, ਜਿਸ ਨਾਲ 'ਆਤਮ' ਪ੍ਰਾਪਤੀ ਹੁੰਦੀ ਹੈ? ਸੱਚ-ਮੁੱਚ ਹੀ ਇਹ ਇੱਕ ਵੱਡਾ ਭਾਰੀ ਸੰਸਥਾ ਹੈ, ਜਿਸ ਨੂੰ ਚਿੱਤ ਵਿੱਚ ਰੱਖ ਕੇ ਅੰਗਿਰਾ ਰਿਸ਼ੀ ਨੇ ਇਸ ਪ੍ਰਕਾਰ ਕਥਨ ਕੀਤਾ ਹੈ, ਉਸ ਅਭਿਪ੍ਰਾਯ ਨੂੰ ਆਦਿ ਸ਼ੰਕਰਾਚਾਰਯ ਨੇ ਭਾਸ਼ਜ ਅੰਦਰ ਇਉਂ ਬੋਲਿਆ ਹੈ—

ਇਹ ਗੱਲ ਨਹੀਂ, ਇਸ ਜਗ੍ਹਾ ਪਰਾ 'ਵਿੱਦਜਾ' ਕਹਿਣ ਦਾ ਭਾਵ 'ਗਿਆਨ' ਹੈ। ਵੇਦ-ਉਪਨਿਸ਼ਦ ਦੀ ਸ਼ਬਦ ਰਾਸ਼ੀ ਨਹੀਂ, ਕਿਉਂਕਿ ਉਪਨਿਸ਼ਦ ਪੜ੍ਹ ਲੈਣ ਪਰ ਭੀ ਵੈਰਾਗ ਅਤੇ ਗੁਰੂ ਤੋਂ ਬਿਨਾਂ ਅ+ਖਰ (ਨਾਸ਼ ਰਹਿਤ) ਬੁਹਮ ਦਾ ਗਿਆਨ ਨਹੀਂ ਹੋ ਸਕਦਾ। ਇਸ ਲਈ ਬੁਹਮ ਵਿੱਦਜਾ ਦਾ ਗੁਹਿਣ ਜੁਦਾ ਹੈ ਅਰਥਾਤ 'ਪਰਾ' ਵਿੱਦਜਾ (ਵਿਗਿਆਨ) ਦ੍ਰਾਗ ਪ੍ਰਮਾਤਮਾ ਜਾਣਿਆ ਜਾਂਦਾ ਹੈ ਕਿਉਂਕਿ 'ਅਵਿੱਦਜਾ' ਦੀ ਨਿਵਿਰਤੀ ਹੀ 'ਬੁਹਮ ਦੀ ਪ੍ਰਾਪਤੀ' ਹੈ। ਵੇਦ ਆਦਿ ਜਿੰਨੇ ਭੀ ਗੰਥ ਹਨ, ਉਹ ਸਭ ਤਿੰਨਾਂ ਗੁਣਾਂ ਦੇ ਅੰਦਰ ਹੀ ਹਨ, ਇਸ ਲਈ 'ਅਪਰਾ' ਵਿੱਦਜਾ ਕਹੇ ਹਨ। 'ਆਤਮਾ' ਗੁਣਾਂ ਤੋਂ ਅਤੀਤ ਵਸੂਲੂ ਹੈ, ਇਸ ਕਾਰਨ 'ਪਰਾ' ਵਿੱਦਜਾ ਯਾਨੀ 'ਗਿਆਨ' ਦ੍ਰਾਗ ਪ੍ਰਾਪਤ ਹੁੰਦਾ ਹੈ। 'ਗਿਆਨ' ਆਤਮਾ ਤੋਂ ਕੋਈ ਵੱਖਰੀ ਚੀਜ਼ ਨਹੀਂ, 'ਆਤਮਾ' ਗਿਆਨ ਸੂਰਪ ਹੀ ਹੈ ਯਾਨੀ ਗਿਆਨ ਭੀ ਗੁਣਾਂ ਅਤੀਤ ਹੀ ਹੈ ਅਤੇ ਗੁਰੂ ਦ੍ਰਾਗ ਪ੍ਰਾਪਤ ਹੁੰਦਾ ਹੈ। ਉਹ ਗਿਆਨ ਯਾਨੀ 'ਪਰਾ' ਵਿੱਦਜਾ, ਸ਼ਿੰਘ੍ਰੀ ਹੀ ਅੰਗਿਰਾਨ ਦਾ ਵਿਨਾਸ਼ ਕਰਦੀ ਹੈ। ਅਜਿਹਾ ਨਹੀਂ ਜੋ ਕਰਮ ਕਾਂਡ ਬਾਰੇ ਸ਼ਬਦਾਂ ਦਾ ਅਰਥ ਜਾਣ ਲੈਣ ਬਾਅਦ ਕਰਤਾ ਆਦਿ ਅਨੇਕ ਕਾਰਕਾਂ ਦ੍ਰਾਗ ਜੋ ਅਗਨੀ-ਹੋਡ ਆਦਿ ਕਿਆ ਹੈ, ਕਰਨੀ ਬਾਕੀ ਰਹਿ ਜਾਂਦੀ ਹੈ। 'ਪਰਾ' ਵਿੱਦਜਾ ਦਾ ਕਾਰਜ ਵਾਕ, ਅਰਥ, ਗਿਆਨ ਉਸੀ ਸਮੇਂ ਹੀ ਸਮਾਪਤ ਹੋ ਜਾਂਦਾ ਹੈ ਅਰਥਾਤ ਬਚਨ ਸੁਣਕੇ, ਅਰਥ ਸਮਝਣ ਸਾਰ ਹੀ, ਉਸਦਾ ਫਲ ਸਮਾਪਤ ਹੋ ਜਾਂਦਾ ਹੈ ਕੋਵਲ ਸ਼ਬਦਾਂ ਦੇ ਯੋਗ ਨਾਲ ਪ੍ਰਕਾਸ਼ਿਤ ਹੋਣ ਵਾਲੇ ਅਰਥ ਗਿਆਨ ਵਿੱਚ ਇਸਥਿਤ ਕਰ ਦੇਣ ਤੋਂ ਬਿਨਾਂ 'ਪਰਾ' ਵਿੱਦਜਾ ਦਾ ਹੋਰ ਕੋਈ ਪ੍ਰਯੋਜਨ ਨਹੀਂ ਹੈ। 'ਪਰਾ' ਵਿੱਦਜਾ ਨਾਲ ਪ੍ਰਕਾਸ਼ਿਤ ਹੋਣ ਵਾਲੇ 'ਆਤਮਾ' ਦੇ ਵਿਸ਼ੇਸ਼ਣ ਕਹਿੰਦੇ ਹਨ—

ਉਹ ਜੋ ਅਦ੍ਰਿਸ਼ਯ ਯਾਨੀ ਗਿਆਨ ਇੰਦ੍ਰੀਆਂ ਦਾ ਅਵਿਸ਼ਯ, ਕਰਮ ਇੰਦ੍ਰੀਆਂ ਦਾ ਅਵਿਸ਼ਯ, ਮੂਲ ਰਹਿਤ, ਵਰਣ ਰਹਿਤ, ਅੰਖਾਂ ਅਤੇ ਕੰਨ ਆਦਿ ਗਿਆਨ

ਇੰਦੀਆਂ ਤੋਂ ਰਹਿਤ, ਕਰਮ ਇੰਦੀਆਂ ਤੋਂ ਰਹਿਤ, ਨਿੱਤ, ਵਿਆਪਕ, ਵਿਭੂ  
ਯਾਨੀ ਅਨੇਕ ਪ੍ਰਕਾਰ ਦਾ, ਅਤਜੰਤ ਸੂਖਮ ਅਤੇ ਅੰਗਾਂ ਤੋਂ ਰਹਿਤ ਹੋਣ ਦੇ  
ਕਾਰਨ ਅਵਿਨਾਸ਼ੀ ਤਥਾ ਜੋ ਸੰਪੂਰਨ ਭੂਤਾਂ ਦਾ ਕਾਰਨ ਹੈ, ਉਸ ਨੂੰ ਵਿਵੇਕੀ  
ਲੋਕ ਸਭ ਪਾਸੇ ਦੇਖਦੇ ਹਨ। (ਮੁ: ਉ: ੧।੧੧੬)

ਹੋ ਸੌਨਕ ! ਜਿਸ ਬਾਰੇ ਤੂੰ ਪੁੱਛਦਾ ਹੈ, ਇਸ ਪ੍ਰਕਾਰ ਸਭ ਦੇ ਕਾਰਨ ਸੂਰੂਪ  
ਪ੍ਰਮਾਤਮਾ ਨੂੰ ਜਾਣ ਲੈਣ ਪਰ ਹੀ, ਇਹ ਜਾਨਣ ਵਿੱਚ ਆ ਜਾਂਦਾ ਹੈ ਕਿ ‘ਇਹ  
ਸਾਰਾ ਸੰਸਾਰ ‘ਆਤਮ’ ਹੀ ਹੈ, ਉਸ ਤੋਂ ਵੱਖਰਾ ਨਹੀਂ ਹੈ’

ਪਿੜਿਆਂ ਮੈਲੁ ਨ ਉਤਰੈ ਪੂਛਹੁ ਗਿਆਨੀਆ ਜਾਇ॥ (ਅੰਗ ੩੯)

ਮਨ ਮੇਰੇ ਗੁਰ ਸਰਣਿ ਆਵੈ ਤਾ ਨਿਰਮਲੁ ਹੋਇ॥

ਮਨਮੁਖ ਹਰਿ ਹਰਿ ਕਰਿ ਬਕੇ ਮੈਲੁ ਨ ਸਕੀ ਧੋਇ॥ (ਅੰਗ ੩੯)

ਮਨ ਮੇਰੇ ਸਗਲ ਉਪਾਵ ਤਿਆਗੁ॥

ਗੁਰੁ ਪੂਰਾ ਆਰਾਧਿ ਨਿਤ ਇਕਸੁ ਕੀ ਲਿਵ ਲਾਗੁ॥ (ਅੰਗ ੪੫)

ਸਿੰਮਿਤਿ ਸਾਸਤ ਸੋਧਿਆ ਭਾਈ ਵਿਣੁ ਸਤਿਗਰ ਭਰਮੁ ਨ ਜਾਇ॥

ਅਨਿਕ ਕਰਮ ਕਰਿ ਥਾਕਿਆ ਭਾਈ ਫਿਰਿ ਫਿਰਿ ਬੰਧਨ ਪਾਇ॥

(ਅੰਗ ੬੦੮)

ਸਾਧੂ ਕੀ ਹੋਹੁ ਰੇਣਕਾ ਅਪਣਾ ਆਪੁ ਤਿਆਗਿ॥

ਉਪਾਵ ਸਿਆਣਪ ਸਗਲ ਛਾਡਿ ਗੁਰ ਕੀ ਚਰਣੀ ਲਾਗੁ॥ (ਅੰਗ ੪੫)

ਸੈਂਕੜੇ ਗੰਬਾਂ ਦੇ ਪੜ੍ਹ ਲੈਣ ਪਰ ਭੀ ‘ਆਤਮ-ਗਿਆਨ’ ਦੀ ਪ੍ਰਾਪਤੀ ਨਹੀਂ  
ਹੁੰਦੀ ਜਦ ਤੱਕ ਕਿ ਸਤਿਗੁਰੂ ‘ਆਤਮ’ ਸੰਬੰਧੀ ਰਸੜ ਨਾ ਸਮਝਾਉਣ। ਨਾਚਦ  
ਮੁਨੀ ਪੂਰਨ ਵਿੱਦੂਨ ਅਰਥਾਤ ੬੪ ਕਲਾ-ਵਿੱਦਜਾ ਸੰਪੰਨ ਸਨ-ਰਿਗ ਵੇਦ,  
ਯਜੁਰ ਵੇਦ, ਸਾਮ ਵੇਦ, ਅਥਰਵ ਵੇਦ, ਇਤਿਹਾਸ-ਪੁਰਾਣ, ਵਜਾਕਰਣ, ਸ਼ਾਧ  
ਕਲਪ, ਗਣਿਤ, ਉਤਪਾਤ ਗਿਆਨ, ਨਿਪੀ ਸ਼ਾਸਤ्र, ਨਛੱਤ ਵਿੱਦਜਾ, ਸਰਪ  
ਵਿੱਦਜਾ (ਗਾਰੜੁ ਮੰਤ੍ਰ) ਨਿੰਤਯ-ਸੰਗੀਤ ਆਦਿ ਸ਼ਾਸਤਰਾਂ ਦੇ ਵਿੱਦੂਨ ਸਨ ਤਾਂ  
ਭੀ ਬ੍ਰਹਮ ਦਾ ਗਿਆਨ ਪ੍ਰਾਪਤ ਨਹੀਂ ਕਰ ਸਕੇ। ਆਖਿਰ ਵਿਆਕੁਲ ਚਿੱਤ,  
ਨੱਸ ਕੇ ਸਨਤ ਕੁਮਾਰ ਮੁਨੀ ਦੀ ਸ਼ਰਨ ਵਿੱਚ ਜਾਕੇ ਇਹ ਪ੍ਰਸ਼ਨ ਕੀਤਾ—

ਹੋ ਭਗਵਾਨ ! ਮੈਂ ਸੁਣਿਆ ਹੈ ਕਿ ‘ਆਤਮ-ਵੇਤਾ ਸ਼ੋਕ ਨੂੰ ਤਰ ਜਾਂਦਾ ਹੈ’

ਪੇਤੂ 'ਮੈਂ ਸ਼ੋਕ ਸਹਿਤ ਹਾਂ'! ਇਸ ਪ੍ਰਕਾਰ ਆਪਣਾ ਅਗਿਆਨ ਪ੍ਰਗਟ ਕੀਤਾ ਤਾਂ  
ਸਨਤ ਕੁਮਾਰ ਜੀ ਨੇ ਤੱਤ੍-ਵਸੂਲ ਦਾ ਉਪਦੇਸ਼ ਦਿੱਤਾ ਅਤੇ ਨਾਰਦ ਮੁਨੀ ਨੇ  
ਆਤਮ-ਇਸਥਿਤੀ ਪ੍ਰਾਪਤ ਕੀਤੀ।

ਇਸੀ ਤਰ੍ਹਾਂ ਸੂਤਕੇਤੂ ਜੋ ਸਭ ਵੇਦਾਂ ਦਾ ਅਭਜਾਸ ਕਰਕੇ, ਆਪਣੇ ਪਿਤਾ ਦੇ  
ਪਾਸ ਆਇਆ। ਉਦਾਲਕ ਰਿਖੀ ਨੇ ਆਪਣੇ ਪੁੱਤ੍ਰ ਨੂੰ ਹਉਮੈਂ ਨਾਲ ਗਰਕ  
ਹੋਇਆ ਦੇਖਿਆ। ਵਿੱਦਜਾ ਅਭਿਮਾਨੀ ਪੁੱਤ੍ਰ ਦਾ ਅਗਿਆਨ ਨਿਵਿਰਤ ਕਰਨ  
ਖਾਤਰ, ਆਤਮ-ਤੱਤ੍ ਦਾ ਉਪਦੇਸ਼ ਕੀਤਾ ਤਾਂ ਉਸ ਅਨੰਦਮਈ, ਨਿੱਤ-  
ਪ੍ਰਕਾਸ਼ ਵਸੂਲ ਦਾ ਗਿਆਨ ਪ੍ਰਾਪਤ ਕਰਕੇ, ਸੂਤਕੇਤੂ 'ਅਚੱਲ' ਇਸਥਿਤੀ ਵਾਲਾ  
ਹੋਇਆ। ਇਹ ਪ੍ਰਸੰਗ ਅਤੇ ਨਾਰਦ-ਸਨਤ ਕੁਮਾਰ ਦਾ ਪ੍ਰਸੰਗ ਛਾਂਦੇਗਯ  
ਉਪਨਿਸ਼ਦ ਵਿੱਚ ਵਿਸਥਾਰ ਪੂਰਬਕ ਦੇਖੋ।

ਇਸ ਤੋਂ ਇਹ ਸਪਸ਼ਟ ਹੈ ਕਿ ਕੋਈ ਭੀ ਗ੍ਰੰਥ-ਸੰਸਕ੍ਰਿਤ, ਹਿੰਦੀ, ਪੰਜਾਬੀ,  
ਉਰਦੂ ਤੋਂ ਅੰਗਰੇਜ਼ੀ ਆਦਿ ਭਾਸ਼ਾ ਵਿੱਚ ਪ੍ਰਮੇਸ਼ੂਰ ਸੰਬੰਧੀ ਹੋਵੇ, ਉਹ ਕਿਸੇ ਕਾਮਲ  
ਮੁਰਸਦ (ਗੁਰੂ) ਦੀ ਸਹਾਇਤਾ ਬਿਨਾਂ, ਆਤਮ-ਗਿਆਨ ਨਹੀਂ ਕਰਾ ਸਕਦਾ  
ਕਿਉਂਕਿ ਮਹਾਂਪੁਰਸ਼ਾਂ ਬਿਨਾਂ, ਗ੍ਰੰਥਾਂ ਦੇ ਬਚਨਾਂ ਦੀ ਵਿਵਸਥਾ ਨਹੀਂ ਲੱਗਦੀ।  
ਵਿੱਦਾਨ ਸਤਿਗੁਰੂ ਤੋਂ ਬਿਨਾਂ, ਗ੍ਰੰਥਾਂ ਵਿੱਚੋਂ ਸਿੱਖ ਨੂੰ 'ਤੱਤ੍-ਵਸੂਲ' ਸਮਝਾਕੇ  
ਗ੍ਰੰਥਾਂ ਦੀ ਨਿਸ਼ਡਲਤਾ ਦਿਖਾਉਣ ਵਾਲਾ, ਹੋਰ ਕੋਈ ਭੀ ਨਹੀਂ ਹੈ। ਸਾਰੇ ਹੀ  
ਅੱਖਾਂ ਵਿੱਚ ਵਸਾਉਣ ਵਾਲੇ ਹਨ ਕਿਉਂਕਿ ਜਦ ਮਨ 'ਅਦੈਤ' ਸਿਧਾਂਤ ਨੂੰ  
ਪੂਰੀ ਤਰ੍ਹਾਂ ਗੁਹਿਣ ਹੀ ਨਹੀਂ ਕਰਦਾ ਤਾਂ ਬੁੱਧੀ ਨਿਰਸੰਸ਼ਯ ਕਿਸ ਤਰ੍ਹਾਂ ਹੋਵੇ?  
ਆਪ 'ਸੰਸ਼ਯ' ਯੁਕਤ ਪੁਰਸ਼, ਦੂਜੇ ਨੂੰ 'ਨਿਰਸੰਸ਼ਯ' ਨਹੀਂ ਕਰ ਸਕਦਾ। ਗ੍ਰੰਥਾਂ ਨੂੰ  
ਪੜ੍ਹਾਉਣ ਵਾਲਾ ਵਿੱਦਾਨ ਭੀ, ਜਗਜਾਸ਼ੂ ਨੂੰ ਨਿਰਸੰਸ਼ਯ ਨਹੀਂ ਕਰ ਸਕਦਾ  
ਕਿਉਂਕਿ ਖੁਦ ਆਪ ਹੀ ਵਿਚਾਰਿਆ ਹੋਇਆ ਉਹ ਗ੍ਰੰਥ, ਵਿਦਿਆਰਥੀ ਨੂੰ  
ਕ੍ਰਿਤਾਰਥ ਕਿਸ ਪ੍ਰਕਾਰ ਕਰ ਦੇਵੇਗਾ? ਕੋਈ 'ਤੱਤ੍ਵਵੇਤਾ' ਵਿੱਦਾਨ ਹੀ ਪ੍ਰਮਾਤਮਾ  
ਨਾਲ ਅੰਭੇਦ ਕਰਦਾ ਹੈ, ਇਹ ਨਿਰਵਿਵਾਦ ਗੱਲ ਹੈ-

ਕਰੁ ਨਾਨਕ ਗੁਰ ਬਿਨੁ ਨਹੀਂ ਤਰੀਐ ਇਹੁ ਪੂਰਨ ਤੜੁ ਬੀਚਾਰਾ॥

(ਅੰਗ ੬੧)

ਗ੍ਰੰਥ ਸਾਰੇ ਹੀ ਤਿੰਨਾਂ ਗੁਣਾਂ (ਤਮੋ, ਰਜ਼ੇ ਅਤੇ ਸਤੇ) ਦੇ ਅੰਤਰਗਤ ਹਨ।

ਮਨ, ਬਾਣੀ ਦਾ ਵਿਸ਼ੇ ਹੋਣ ਦੇ ਕਾਰਨ ਹੀ ਗੁਣਾਂ ਤੋਂ ਬਾਹਰ ਨਹੀਂ ਹੋ ਸਕਦੇ ਅਤੇ ਤਿੰਨਾਂ ਗੁਣਾਂ ਤੋਂ ਪਰੇ 'ਤੁਰੀਯ-ਪਦ' ਜੋ 'ਆਤਮਾ' ਹੈ, ਉਹ ਮਨ ਬਾਣੀ ਦਾ ਅਵਿਸ਼ਾਜ ਹੋਣ ਦੇ ਕਾਰਨ, ਸ਼ਬਦ ਦੀ ਪ੍ਰਵਿਰਤੀ ਤੋਂ ਬਾਹਰ ਹੈ ਅਰਥਾਤ ਉਸ ਬਾਰੇ ਇਕ ਲਫਜ਼ ਭੀ ਕਥਨ ਨਹੀਂ ਕੀਤਾ ਜਾ ਸਕਦਾ। ਵੇਦ ਭੀ ਤਿੰਨ ਗੁਣਾਂ ਨੂੰ ਹੀ ਵਿਸ਼ੇ ਕਰਨ ਵਾਲੇ ਹਨ-

ਹੋ ਅਰਜਨ! ਸਭ ਵੇਦ, ਤਿੰਨ ਗੁਣਾਂ ਦੇ ਕਾਰਜ ਰੂਪ ਸੰਸਾਰ ਨੂੰ ਹੀ ਪ੍ਰਕਾਸ਼ ਕਰਨ ਵਾਲੇ ਹਨ, ਇਸ ਲਈ ਤੁੰਹ ਅਸੰਸਾਰੀ ਯਾਨੀ ਨਿਸ਼ਕਾਮੀ ਹੋ।

(ਗੀ: ਅ: ੨ ਸ: ੪੫)

ਜਨਮ ਮਰੈ ਤੈਗੁਣ ਹਿਤਕਾਰੁ॥ ਚਾਰੇ ਬੇਦ ਕਥਹਿ ਆਕਾਰੁ॥

ਤੀਨਿ ਅਵਸਥਾ ਕਹਹਿ ਵਖਿਆਨੁ॥

ਤੁਰੀਆਵਸਥਾ ਸਤਿਗੁਰ ਤੇ ਹਰਿ ਜਾਨੁ॥

(ਅੰਗ ੧੫੪)

ਇਨ੍ਹਾਂ ਬਚਨਾਂ ਦ੍ਰਾਗ ਇਹ ਗੱਲ ਸਪਸ਼ਟ ਹੋ ਜਾਂਦੀ ਹੈ ਕਿ ਵੇਦ ਤਿੰਨ ਗੁਣ ਮਈ, ਜੋ ਸ਼ਰੀਰ ਦੀਆਂ ਜਾਗਿਤ ਆਦਿ ਤਿੰਨ ਅਵਸਥਾਂ ਹਨ, ਦਾ ਹੀ ਵਰਨਣ ਕਰਦੇ ਹਨ ਅਰਥਾਤ ਤਿੰਨ ਅਵਸਥਾਂ ਦੀ ਪੂਰੀ ਵਿਆਖਿਆ ਕਰਕੇ ਭਲੀ ਪ੍ਰਕਾਰ ਦਿਖਾ ਦਿੰਦੇ ਹਨ ਕਿ ਉਪਰੋਕਤ ਤਿੰਨੇ ਅਵਸਥਾਂ 'ਤੁਰੀਯ' ਅਵਸਥਾ ਯਾਨੀ 'ਆਤਮਾ' ਵਿੱਚ ਨਹੀਂ ਹਨ ਅਰਥਾਤ ਰੱਸੀ ਵਿੱਚ ਸੱਪ ਦੀ ਭ੍ਰਾਤੀ ਵਾਂਗੂ ਕੇਵਲ ਪ੍ਰਤੀਤ ਹੀ ਹੁੰਦੀਆਂ ਹਨ।

ਜਿਸ ਤੁਰੀਯ 'ਆਤਮਾ' ਵਿੱਚ ਇਨ੍ਹਾਂ ਦੀ ਪ੍ਰਤੀਤੀ ਹੁੰਦੀ ਹੈ, ਉਹ ਕਿਹੋ ਜਿਹਾ ਹੈ? ਉਸ ਬਾਰੇ ਸ਼ਾਸਤ੍ਰ ਪ੍ਰਮਾਣ-

ਉਸ 'ਆਤਮਾ' ਨੂੰ ਨਾ ਪਹੁੰਚਕੇ ਮਨ ਤੇ ਬਾਣੀ ਵਾਪਸ ਮੁੜ ਆਉਂਦੇ ਹਨ।

(ਤੈ: ਉ: ੨ ।੯ ।੧੦)

ਇਸ ਤਰ੍ਹਾਂ ਕਹਿ ਕੇ ਖਾਮੋਸ਼ ਹੋ ਜਾਂਦੇ ਹਨ। ਕਿਉਂ? ਇਸ ਲਈ ਕਿ ਇਹ ਕਾਰਜ ਯਾਨੀ 'ਤੁਰੀਯ' ਪਦ, 'ਆਤਮਾ' ਦਾ ਗਿਆਨ, ਸਤਿਗੁਰੂ ਕਰਾਉਣਗੇ, ਕਿਉਂਕਿ-

ਏ ਅਖਰ ਖਿਰਿ ਜਾਹਿਗੇ ਓਇ ਅਖਰ ਇਨ ਮਹਿ ਨਾਹਿ॥

ਜਹਾ ਬੌਲ ਤਹ ਅਛਰ ਆਵਾ॥ ਜਹ ਅਬੈਲ ਤਹ ਮਨੁ ਨ ਰਹਾਵਾ॥

ਬੋਲ ਅਬੋਲ ਮਹਿ ਹੈ ਸੋਈ॥ ਜਸ ਓਹੁ ਹੈ ਤਸ ਲਖੈ ਨ ਕੋਈ॥

(ਅੰਗ ੩੪੦)

ਜੇ ਅਵਿਨਾਸੀ 'ਆਤਮਾ' ਬਾਣੀ ਤੋਂ ਪਰੇ ਹੈ, ਉਸ ਜਗ੍ਹਾ ਮਨ ਹੀ ਨਹੀਂ  
ਠਹਿਰ ਸਕਦਾ ਯਾਨੀ ਜਦ ਮਨ ਦੀ ਉਸ ਤੱਕ ਪਹੁੰਚ ਹੀ ਨਹੀਂ ਯਾਨੀ ਚਿੱਤਨ  
ਦਾ ਵਿਸ਼ੇ ਹੀ ਨਹੀਂ ਬਣ ਸਕਿਆ ਤਾਂ ਬਾਣੀ ਦ੍ਰਾਗ ਬੋਲਕੇ ਕਿਸ ਤਰ੍ਹਾਂ ਆਖਿਆ  
ਜਾਵੇ?

ਜਦ ਕਿ ਇਹ ਬਾਤ ਇਸ ਤਰ੍ਹਾਂ ਦੀ ਹੈ ਤਾਂ ਉਹ ਸੰਸਾਰ ਵਿੱਚ ਕਿਹੜਾ ਗ੍ਰੰਥ  
ਹੈ ਜਿਸਦੇ ਅੱਖਰ ਵਿਨਾਸੀ ਨਹੀਂ ਅਤੇ ਮਨ, ਬਾਣੀ ਦਾ ਵਿਸ਼ੇ ਨਹੀਂ? ਭਾਵੇਂ  
ਅਦੈੜ ਗ੍ਰੰਥਾਂ ਦੇ ਬਚਨ 'ਸ਼ਕਤੀ ਬਿਤੀ' ਦ੍ਰਾਗ 'ਆਤਮਾ' ਦਾ ਬੋਧ ਨਹੀਂ ਕਰਾ  
ਸਕਦੇ, ਕਿੱਤੂ ਲੱਛਣਾਂ ਬਿਤੀ ਦ੍ਰਾਗ ਭੀ 'ਆਤਮਾ' ਦਾ ਬੋਧ ਕਰਾਉਣ ਵਾਲੇ  
ਗ੍ਰੰਥ, ਸਤਿਗੁਰ ਦੀ ਸਹਾਇਤਾ ਮੰਗਦੇ ਹਨ। ਕਿਉਂ? ਇਸ ਲਈ ਕਿ ਜਿਸ  
'ਆਤਮਾ' ਦਾ ਆਵਰਣ ਭੰਗ ਹੋ ਚੁੱਕਾ ਹੈ, ਉਹੀ ਅਗਿਆਨ ਨਾਲ ਢਕੇ ਹੋਏ  
ਕਿਸੇ ਦੂਜੇ ਸ਼ਰੀਰ ਵਿੱਚ 'ਆਤਮਾ' ਦਾ ਆਵਰਣ ਉਠਾਏਗਾ। ਚਾਹੇ ਸੁਤੰਤ੍ਰ  
ਆਪਣੇ ਅਨੁਭਵ ਦ੍ਰਾਗ ਹੀ ਤੇ ਭਾਵੇਂ ਗਿਆਨਵਾਨਾਂ ਦੇ ਬਚਨਾਂ ਦ੍ਰਾਗ ਯਾਨੀ  
ਗ੍ਰੰਥਾਂ ਦੇ ਜ਼ਰੀਏ ਕਿਉਂਕਿ ਆਪਣੇ 'ਆਤਮਾ' ਵਿੱਚ ਇਸਥਿਤ ਹੋਕੇ ਗਿਆਨਵਾਨਾਂ  
ਦ੍ਰਾਗ ਗ੍ਰੰਥਾਂ ਵਿੱਚ ਲਿਖੇ ਹੋਏ ਬਚਨਾਂ ਨੂੰ, ਉਹੀ ਸਮਝਦਾ ਹੈ ਜੋ ਕਿ ਆਪ  
'ਆਤਮਾ' ਵਿੱਚ ਇਸਥਿਤ ਹੋਵੇ। ਇਸ ਲਈ ਗ੍ਰੰਥ ਰੂਪ ਵਿੱਚ, ਗਿਆਨਵਾਨਾਂ  
ਦੇ ਬਚਨ ਹੋਣ ਦੇ ਬਾਵਜੂਦ ਭੀ ਆਤਮ-ਅਨੁਭਵ ਵਾਸਤੇ ਕਿਸੇ ਗਿਆਨਵਾਨ  
ਦੀ ਲੋੜ ਪੈਂਦੀ ਹੈ।

ਆਪਣੇ-ਆਪਣੇ ਵਰਣ, ਆਸੂਮ, ਸੰਪ੍ਰਦਾਇ, ਭੇਖ, ਮਜ਼ਬ ਆਦਿ ਫਾਂਸੀਆਂ  
ਨਾਲ ਜਕੜੇ ਹੋਏ ਅਤੇ ਸੰਸਾਰੀ ਵਾਸ਼ਨਾਵਾਂ ਨਾਲ ਛੇਦੇ ਹੋਏ ਮਨ ਵਾਲੇ ਮਨੁੱਖ,  
ਵਰਣ-ਆਸੂਮ ਤੋਂ ਅਤੀਤ, ਭੇਖ ਜਾਂ ਦੇਹ ਅਧਯਾਸ ਤੋਂ ਪਰੇ, ਆਤਮ-ਸੂਰਪ  
ਵਿੱਚ ਇਸਥਿਤ ਤੱਤ-ਵੇਤਾ ਪੁਰਸ਼ਾਂ ਦ੍ਰਾਗ, ਗ੍ਰੰਥਾਂ ਅਦਰ ਵਰਨਣ ਕੀਤੇ ਅਜਿਹੇ  
ਬਚਨ-

ਚਕ੍ਰ ਚਿਹਨ ਅਰੁ ਬਰਨ ਜਾਤਿ ਅਰੁ ਪਾਤਿ ਨਹਿਨ ਜਿਹ॥

ਰੂਪ ਰੰਗ ਅਰੁ ਰੇਖ ਭੇਖ ਕੋਊ ਕਹਿ ਨ ਸਕਤਿ ਕਿਹ॥

(ਦ. ਗ੍ਰ.)

ਰੂਪੁ ਨ ਰੇਖ ਨ ਰੰਗੁ ਕਿਛੁ ਤਿਹੁ ਗੁਣ ਤੇ ਪ੍ਰ ਭਿੰਨ॥  
ਤਿਸਹਿ ਬੁਝਾਏ ਨਾਨਕਾ ਜਿਸੁ ਹੋਵੈ ਸੁਪ੍ਰਸੰਨ॥                          (ਅੰਗ ੨੯੩)

ਅਲਥ ਅਪਾਰ ਅਗੰਮ ਅਗੋਚਰ ਨਾ ਤਿਸੁ ਕਾਲੁ ਨ ਕਰਮਾ॥  
ਜਾਤਿ ਅਜਾਤਿ ਅਜੋਨੀ ਸੰਬਉ ਨਾ ਤਿਸੁ ਭਾਉ ਨ ਭਰਮਾ॥

(ਅੰਗ ੪੮੭)

ਨ ਸੰਖੰ ਨ ਚਕ੍ਰੰ ਨ ਗਦਾ ਨ ਸਿਆਮੰ॥  
ਅਸੁਰਜ ਰੂਪੰ ਰਹੰਤ ਜਨਮੰ।                          (ਅੰਗ ੧੩੫੮)

ਤੂੰ ਵਰਨਾ ਚਿਹਨਾ ਬਾਹਰਾ॥ ਹਰਿ ਦਿਸਹਿ ਹਾਜਰੁ ਜਾਹਰਾ॥

(ਅੰਗ ੨੪)

ਆਦਿ ਬਚਨਾਂ ਦੂਰਾ ਪ੍ਰਗਟ ਹੋਣ ਵਾਲਾ ਜੋ ਨਾਮ-ਰੂਪ (ਦੁਨਿਆਵੀ ਨਾਮ ਅਤੇ ਸ਼ਕਲ) ਰਹਿਤ 'ਆਤਮਾ' ਹੈ ਨੂੰ, ਮਹਾਂਪੁਰਸ਼ਾਂ ਦੀ ਸਹਾਇਤਾ ਤੋਂ ਬਿਨਾ ਰੀ ਪ੍ਰਾਣੀ ਅਨੁਭਵ ਕਰਨ ਦੀ ਚੇਸ਼ਟਾ ਕਰਦੇ ਹਨ। ਆਤਮ-ਗਿਆਨ ਪ੍ਰਾਪਤ ਕਰਨ ਦੀ ਹਰਕਤ ਮਾਨੇ ਆਕਾਸ਼ ਨੂੰ ਚਮੜੇ ਦੀ ਤਰ੍ਹਾਂ ਲਪੇਟ ਕੇ, ਮੁੱਠੀ ਵਿੱਚ ਪਕੜਨਾ ਚਾਹੁੰਦੇ ਹਨ ਅਥਵਾ ਉੱਡ ਚੁੱਕੇ ਪੰਛੀ ਦਾ ਆਕਾਸ਼ ਵਿੱਚ ਮਾਰਗ ਢੂੰਡਦੇ ਹਨ ਯਾ ਇਉਂ ਸਮਝੋ ਕਿ ਅੰਪੇਰੀ ਰਾਤ ਵੇਲੇ ਜਲ ਵਿੱਚ ਵੜ ਚੁੱਕੇ ਸੱਪ ਦੇ, ਪੈਰਾਂ ਦੇ ਨਿਸ਼ਾਨ ਗਿਣਦੇ ਹਨ।

### ਸਤਿਗੁਰੂ ਦੀ ਕਸਵੱਟੀ

ਪਿਆਰੇ ਵਿਜੋਰੀ ! ਸਤਿਗੁਰੂ ਦੀ ਸ਼ਰਣ ਵਿੱਚ ਨਿਵਾਸ, ਬੁਹਮਚਰਯ ਅਤੇ ਤੱਪਸਿਆ ਆਦਿ ਸਾਧਨਾਂ ਦੇ ਖੁਕਤ ਹੋ ਕੇ, 'ਆਤਮ-ਵਸਤੂ' ਜਾਣੀ ਜਾਂਦੀ ਹੈ। ਅਤਜੰਤ ਪ੍ਰੇਮ, ਸ਼ਰਧਾ ਤੇ ਵਿਸ਼੍ਵਾਸ ਤੋਂ ਬਿਨਾਂ, ਗੁਰੂ ਪਾਸੋਂ ਇਹ ਅਨੰਦਮਧੀ ਵਸਤੂ ਕੌਣ ਪ੍ਰਾਪਤ ਕਰ ਸਕਦਾ ਹੈ? ਗੁਰੂਦੇਵ ਦੀ ਕਸਵੱਟੀ ਬੜੀ ਅਸਚਰਜ ਹੈ, ਲੇਸ਼-ਮਾਤ੍ਰ ਭੀ ਨਕਲੀਪਨ ਨੂੰ ਨਹੀਂ ਜ਼ਰਦੀ। ਜੋ ਅਸਲੀ ਸੋਨਾ ਹੁੰਦਾ ਹੈ, ਉਹੀ ਖਜ਼ਾਨੇ ਵਿੱਚ ਪਾਇਆ ਜਾਂਦਾ ਹੈ। ਗੁਰੂ ਦੀ ਪਰਖ (ਕਸਵੱਟੀ) ਰੂਪੀ ਅਤੀ ਕਠਿਨ ਪਰਚਿਆਂ ਨੂੰ ਕੋਈ ਨਿਰਮਲ ਅਤੇ ਤੀਬਰ ਬੁੱਧੀ ਵਾਲਾ ਵਿੱਦਜਾਰਬੀ ਹੀ ਭਰਦਾ ਹੈ। ਦੇਖੀਏ! ਤੂੰਡਾਨ ਭੀ ਆਪਣੇ ਪੂਰੇ ਜ਼ੋਰਾਂ ਉੱਤੇ ਹੈ ਅਤੇ ਕਿਸ਼ਤੀ ਭੀ ਆਪਣਾ ਮਾਰਗ ਛੋਡਦੀ ਨਹੀਂ ਦਿਖਦੀ।

ਵਿਜੋਗੀ-(ਹੈਰਾਨ ਹੋ ਕੇ) ਗੁਰੂਦੇਵ! ਤੁਹਾਨ ਅਤੇ ਕਿਸੌਤੀ ਦਾ ਕੀ ਮਤਲਬ?

ਗੁਰੂਦੇਵ-(ਸ਼ਾਂਤ-ਚੁੱਪ)

ਵਿਜੋਗੀ-ਸੰਦੇਹ ਵਿਨਾਸ਼ਕ ਸਰਬੱਗਜ ਸਤਿਗੁਰ! ਆਪ ਕਿਸ ਚੀਜ ਨੂੰ  
ਦੇਖਦੇ ਹੋਏ ਵਚਨ ਕਰਦੇ ਹੋ?

ਗੁਰੂ-ਵਿਜੋਗੀ! ਪਿਪਲਾਦ ਰਿਸ਼ੀ ਦੇ ਪਾਸ ਸ਼ੁੱਧ ਸੰਸਕਾਰਾਂ ਵਾਲੇ ਛੇ (6)  
ਜਗਨਾਸੂ ਪਹੁੰਚੇ-ਸੁਕੋਸ਼ਾ, ਸਤਜਕਾਮ, ਸੌਰਜਾਇਣੀ, ਕੌਸਲਜ, ਭਾਰਗਵ ਅਤੇ  
ਕਬੰਧੀ। 'ਸਰਗੁਣ ਬ੍ਰਹਮ' ਦੀ ਉਪਸਨਾ ਯੁਕਤ ਹੋਏ, ਇਹ ਸੋਚਕੇ ਆਏ ਹਨ ਕਿ  
ਸਾਡੀ ਮਨੋਕਾਮਨਾ ਇਸ ਜਗ੍ਹਾ ਪੂਰੀ ਹੋ ਜਾਵੇਗੀ। ਇਸ ਲਈ ਹੱਥਾਂ ਵਿੱਚ  
ਭੇਟਾਵਾਂ ਲੈਕੇ ਨਮਸ਼ਕਾਰ ਕੀਤੀ। ਪਿਪਲਾਦ ਨੇ ਆਉਣ ਦਾ ਨਮਿੰਤ ਪੁੱਛਿਆ।  
ਜਦੋਂ ਉਨ੍ਹਾਂ ਨੇ ਹੱਥ ਜੋੜਕੇ ਕੁੱਝ ਪੁੱਛਣ ਦੀ ਆਗਜਾ ਮੰਗੀ ਤਾਂ ਉੱਤਰ ਵਿੱਚ  
ਪਿਪਲਾਦ ਨੇ ਕਿਹਾ ਕਿ-ਤੁਸੀਂ ਤਪੱਸਯਾ, ਬ੍ਰਹਮਚਰਯ ਤੇ ਸ਼ਰਧਾ ਯੁਕਤ ਹੋ ਕੇ,  
ਮੇਰੇ ਪਾਸ ਇੱਕ ਸਾਲ ਨਿਵਾਸ ਕਰੋ। ਫਿਰ ਆਪਣੀ-ਆਪਣੀ ਇੱਛਾ ਅਨੁਸਾਰ  
ਪ੍ਰਸ਼ਨ ਕਰਨੇ, ਜੇ ਮੈਂ ਜਾਣਦਾ ਹੋਵਾਂਗਾ ਤਾਂ ਤੁਹਾਨੂੰ ਦੱਸ ਦੇਵਾਂਗਾ, ਨਹੀਂ ਤਾਂ  
ਕਿਸੇ ਹੋਰ ਪਾਸੋਂ ਪੁੱਛ ਲਈ। ਬੜਾ ਅਨੇਖਾ ਉੱਤਰ ਹੈ! 'ਇਕ ਸਾਲ ਠਹਿਰੋ'  
ਉਹ ਭੀ ਪਤਾ ਨਹੀਂ ਕਿ ਸਾਡੇ ਪੱਲੇ ਪ੍ਰੈਰ ਪੈਣੀ ਹੈ ਯਾ ਨਹੀਂ।

ਹੁਣ ਦੇਖੋ ਨਿਸਚਾ! ਠਹਿਰ ਗਏ ਹਨ ਤੇ ਨਿਰਣਯ ਕੋਈ ਭੀ ਨਹੀਂ ਹੈ।  
ਜਿਹੜੀ ਗੱਲ ਹੀ ਨਿਰਣਯ ਯੁਕਤ ਨਹੀਂ ਹੈ, ਉਸ ਵੱਲ ਹਰਕਤ ਕੀ? ਪਾਗਲ,  
ਦੀਵਾਨੇ! ਪੇਮ ਵਿੱਚ ਝੱਲੇ ਹੋਏ ਮਹਿਖਾਨੇ 'ਚ ਪਈ ਦਾਰੂ ਦਾ ਰੰਗ ਦੇਖ ਕੇ ਹੀ  
ਹੋਸ਼ ਭੁਲਾਈ ਬੈਠੇ ਹਨ। ਕਿਸੇ ਸੁੰਦਰ ਵਸਤੂ ਲਈ ਤਰਸਦੇ ਹਨ ਪ੍ਰੰਤੂ ਇਹ ਨਹੀਂ  
ਪਤਾ ਕਿ ਮਿਲਣੀ ਭੀ ਹੈ ਯਾ ਨਹੀਂ? ਜੇ ਮਿਲਣ ਦੀ ਆਸ ਮਾਲੂਮ ਨਹੀਂ ਦਿੰਦੀ  
ਤਾਂ ਅਟਕਣ ਦੀ ਕੀ ਲੋੜ ਹੈ? ਰਿਸੀ ਤੋਂ ਮਿਲੇ ਉੱਤਰ ਦੇ ਮੁਤਾਬਿਕ ਤਾਂ  
ਬੁੱਧੀਮਾਨ ਨੂੰ ਠਹਿਰਨਾ ਮੁਨਾਸਥ ਨਹੀਂ ਪ੍ਰੰਤੂ ਉਹ ਨਿਗਸ ਭੀ ਨਹੀਂ ਬੜੇ ਪ੍ਰਸੰਨ  
ਹਨ। ਇਸ ਮਹਿਦਲ ਦਾ ਕੋਈ ਰਾਜ਼ ਸਮਝ ਵਿੱਚ ਆ ਗਿਆ ਹੈ ਕਿ ਸਾਕੀ  
(ਰਿਸੀ) ਬੇ-ਲਿਹਾਜ਼ ਹੈ ਯਾਨੀ ਕਿਸੇ ਭੀ ਅਮੀਰ-ਗਰੀਬ, ਜਾਤ-ਪਾਤ ਅਤੇ  
ਵਰਣ-ਆਸੂਮ ਦੀ ਲਿਹਾਜ਼ ਤੋਂ ਬਿਨਾਂ ਇਸ ਮਹਿਖਾਨੇ ਵਿੱਚ ਪਹੁੰਚੇ ਕਿਸੇ ਨੂੰ  
ਭੀ ਗਿਲਾਸ ਭਰਕੇ ਤਾਂ ਉਸਨੇ ਦੇ ਹੀ ਦੇਣਾ ਹੈ। ਹਾਂ! ਉਸਦੀ ਕੀਮਤ ਵਿੱਚ ਸਿਰ  
ਅਦਾ ਕਰਨਾ ਪੈਦਾ ਹੈ, ਸੋ ਇਹ ਗੁਹਾਕ ਭੇਟਾ ਲੈਕੇ ਹਾਜ਼ਰ ਹੀ ਹਨ।

ਇਹ ਤਾਂ ਇਉਂ ਭਾਸਦਾ ਹੈ ਕਿ ਚਕੋਰ ਦੀਆਂ ਅੱਖੀਆਂ ਹੀ ਚੰਦਮਾ ਵਿੱਚ ਰਹਿ ਗਈਆਂ ਹਨ, ਕੁੱਝ ਸੋਚਣ ਦੀ ਸੁੱਧ ਹੀ ਨਹੀਂ ਰਹੀ। ਕਿਉਂ? ਲੋੜ ਹੀ ਸਰੋਵਰ ਦੀ ਸੀ, ਪਿਆਸ ਦੇ ਮਿਟਣ ਵਿੱਚ ਕੀ ਸੰਸ਼ੇ ਹੈ? ਜੋ ਭੀ ਲੰਗਰ ਦੇ ਦਰਵਾਜ਼ੇ ਤੇ ਆਇਆ ਹੈ, ਉਸ ਭੁੱਖੇ ਨੂੰ ਅੰਨ, ਹਰ ਹਾਲਤ ਵਿੱਚ ਮਿਲਣਾ ਹੀ ਹੈ। ਚੁੱਬਕ ਪੱਥਰ ਦੇ ਨਜ਼ਦੀਕ ਪਹੁੰਚਿਆ ਹੋਇਆ ਹੋਗਾ, ਚਲਿਆ ਭੀ ਕਿੱਥੇ ਜਾਵੇ? ਪਿਪਲਾਦ ਦਾ ਉਪ੍ਰੇਕਤ ਗੰਭੀਰ ਬਚਨ ਆਪਣੀ ਨਿਗਮਣਤਾ, ਜਗਯਾਸੂ ਦੇ ਚਿੱਤ ਦੀ ਵਿਸ਼ੇਸ਼ ਸ਼ੁੱਧੀ ਪਰਖਣ ਵਾਲਾ ਹੈ। ਕੱਚੇ-ਪਿੱਲੇ ਜਗਯਾਸੂ, ਭਲਾ! ਇਸ ਪ੍ਰਕਾਰ ਦੇ ਬਚਨ ਨਾਲ ਠਿਹਰਨ ਵਾਲੇ ਸਨ? ਵੌਰਨ ਚਲੇ ਜਾਂਦੇ। ਪ੍ਰੰਤੂ ਨਹੀਂ, ਪਿੱਛੇ ਦਾ ਬਿਆਲ ਭਲਾ ਕੇ ਆਏ ਹਨ। ਨਾ ਇਹ ਕਿਸੇ ਦੇ ਹਨ ਤੇ ਨਾ ਹੀ ਇਹਨਾਂ ਦਾ ਕੋਈ ਹੈ। ਇਨ੍ਹਾਂ ਨੇ ਤਾਂ ਵਸੂਲ੍ਹ ਹੀ ਇੱਕ ਖੋਜਣੀ ਹੈ, ਜਿੱਥੇ ਭੀ ਉਹ ਮਿਲ ਜਾਏ ਕਿਉਂਕਿ ਰਹਿੰਦਾ ਜੀਵਨ, ਭੇਟਾ ਹੀ ਉਸ ਪਿਆਰੇ ਦੀ ਹੈ।

ਪਿਛਲੀ ਤਾਂਧ ਨਾ ਸੰਸਾਰ ਦਾ ਸੁੱਖ ਭੋਗਣ ਦਿੰਦੀ ਹੈ ਤੇ ਨਾਂ ਹੀ ਨਿੱਤ-ਆਨੰਦ, ਆਤਮ-ਰਸ ਵਿੱਚ ਮਗਨ ਹੋਣ ਦਿੰਦੀ ਹੈ। ਇਹੋ ਜਿਹਾ ਦੋ ਪਾਸੇ ਤੱਕਣ ਵਾਲਾ ਬੰਦਾ ਬਰਬਾਦ ਹੋ ਜਾਂਦਾ ਹੈ। ਦੋ ਬਿਆਲਾਂ ਵਾਲਾ ਮਨੁੱਖ, ਚਿੱਤਨ ਵਿੱਚ ਨਾ ਆਉਣ ਵਾਲੇ 'ਆਤਮਾ' ਨੂੰ ਜਾਣ ਕਿਸ ਤਰ੍ਹਾਂ ਲਵੇਗਾ? ਇਥੇ ਤਾਂ ਮਨ ਹੀ ਹੁੰਮ ਹੈ ਅਤੇ ਬਿਆਲਾਂ ਦਾ ਜਿਕਰ ਹੀ ਕੀ? 'ਆਤਮ-ਦਰਸ਼ਨ' ਦੀ ਚਿੱਤ ਵਿੱਚ ਤੜਪ, ਅਤੀ ਉੱਜ਼ਲ ਬੁੱਧੀ ਅਤੇ ਪੂਰਨ ਸਤਿਗੁਰੂ ਦਾ ਮਿਲਾਪ। ਬਸ, ਇਨ੍ਹਾਂ ਤਿੰਨਾਂ ਚੀਜ਼ਾਂ ਦੇ ਇਕੱਠੇ ਹੋਣ ਦੀ ਹੀ ਦੇਰੀ ਹੈ, 'ਆਤਮ-ਦਰਸ਼ਨ' ਦੀ ਦੇਰੀ ਨਹੀਂ।

ਆਗਿਆ ਮੁਤਾਬਿਕ ਛੇ (6) ਜਗਯਾਸੂਆਂ ਨੇ ਇੱਕ ਸਾਲ ਗੁਰੂਦੇਵ ਦੇ ਚਰਨਾਂ ਵਿੱਚ ਨਿਵਾਸ ਕੀਤਾ ਉਪ੍ਰੇਤ ਆਪਣੀ-ਆਪਣੀ ਇੱਛਾ ਮੁਤਾਬਿਕ ਪੁਸ਼ਨ ਕੀਤੇ ਤੇ ਪਿਪਲਾਦ ਰਿਸ਼ੀ ਦੇ ਉੱਤਰ ਦ੍ਰਾਗ ਕਿਤਾਰਥ ਹੋ ਗਏ-ਕੁੱਝ ਭੀ ਕਰਨਾ ਬਾਕੀ ਨਾ ਰਿਹਾ ਕਿਉਂਕਿ ਉਪਰੋਕਤ ਤਿੰਨੇ ਗੱਲਾਂ ਇਕੱਠੀਆਂ ਹੋ ਚੁੱਕੀਆਂ ਸਨ। ਇੰਦ੍ਰੀਆਂ ਨੂੰ ਅੱਛੀ ਤਰ੍ਹਾਂ ਆਪਣੇ ਅਧੀਨ ਕਰਕੇ, ਸੰਸਾਰਿਕ ਵਿਸ਼ਿਆਂ ਤੋਂ ਸਦਾ ਵੈਰਾਗ ਯੁਕਤ ਰਹੋ। ਮਹਾਂਪੁਰਸ਼ਾਂ ਨੂੰ ਸਾਖਜਾਤ ਪ੍ਰਭੂ ਜਾਣ ਕੇ, ਅਤੀ ਨਿੰਮਤਾ ਪੂਰਬਕ ਸਭ ਕੁੱਝ ਅਗਪਣ ਕਰ ਦੇਵੇ ਅਤੇ ਆਪਣੀਆਂ ਚਤੁਰਈਆਂ ਨੂੰ ਛੁੱਡੋ। ਇਹ ਸੰਸਾਰੀ ਅਕਲਾਂ, ਅਸੰਸਾਰੀ ਮਾਰਗ ਵਿੱਚ ਕੰਮ ਨਹੀਂ ਆਉਂਦੀਆਂ ਹੁੰਦੀਆਂ।

### ਇੰਦ੍ਰੀਆਂ ਦਾ ਸੰਜਮ

ਇੰਦ੍ਰੀਆਂ ਦੇ ਸੰਜਮ ਬਿਨਾਂ ਅਸ਼ਰੀਰੀ 'ਆਤਮਾ' ਦੀ ਪ੍ਰਾਪਤੀ ਲਈ ਸਭ ਯਤਨ ਨਿਸ਼ਫਲ ਹੋ ਜਾਂਦੇ ਹਨ। ਵਿਸ਼ੇ-ਵਾਸ਼ਨਾਂ ਨਾਲ ਪਰਚਿਆ ਹੋਇਆ ਮਨੁੱਖ, ਵਾਸ਼ਨਾ-ਹੀਨ ਆਤਮਾ ਦਾ ਕੀ ਵਿਚਾਰ ਕਰੇਗਾ? ਬ੍ਰਹਮਚਰਯ ਦਾ ਦਿੜ੍ਹਤਾ-ਪੂਰਬਕ ਪਾਲਣ ਕਰੇ। ਸ਼ਰੀਰ ਅਤੇ ਇੰਦ੍ਰੀਆਂ ਦੇ ਰਿਸ਼ਟ-ਪੁਸ਼ਟ ਹੋਣ ਪਰ ਭੀ, ਪਾਸ ਪਏ ਹੋਏ ਵਿਸ਼ਿਆਂ ਪਰ ਤੁਹਾਡਾ ਮਨ ਨਾ ਲਲਚਾਵੇ, ਇਹੋ ਜਿਹੀ ਮਨ ਦੀ ਉਪਰਾਂ ਅਵਸਥਾ ਬਣਾਓ। ਇਹ ਸੋਹਣੇ-ਸੋਹਣੇ ਦਿਖਣ ਵਾਲੇ ਪਦਾਰਥ, ਜਲ ਦੇ ਬੁਦਭੁਦੇ ਹਨ ਜੋ ਦੇਖਦੇ-ਦੇਖਦੇ ਹੀ ਨਸ਼ਟ ਹੁੰਦੇ ਜਾ ਰਹੇ ਹਨ। ਕੀ ਕਰੋਗੇ ਇਨ੍ਹਾਂ ਵੱਲ ਪ੍ਰੀਤੀ ਪੂਰਬਕ ਦੇਖਕੇ? ਸੁਪਨੇ ਵਿੱਚ ਪ੍ਰੀਤਮ ਨੂੰ ਕਿੰਨਾ ਘੁੱਟ-ਘੁੱਟ ਕੇ ਸੀਨੇ ਨਾਲ ਲਾਵੇ, ਰਹਿਣਾ ਤਾਂ ਤੁਹਾਡੇ ਪਾਸ ਉਹ ਹੈ ਹੀ ਨਹੀਂ। ਪਿੱਛੋਂ ਸ਼ੋਕ ਕਰੋਗੇ, ਕੀ ਫਾਇਦਾ ਹੋਏਗਾ? ਉਸਦੀ ਪਿਆਰੀ-ਪਿਆਰੀ ਸੂਰਤ, ਮਿੱਠੇ- ਮਿੱਠੇ ਬਚਨ ਅਤੇ ਮਨ ਨੂੰ ਪਿਆਰ ਵਿੱਚ ਰੰਗ ਦੇਣ ਵਾਲੀ ਹਰਕਤ ਯਾਦ ਕਰਕੇ ਐਵੇਂ ਝੂਰੋਗੇ। ਚਿੱਤ ਛਜੂਲ ਕਲਪਨਾ ਵਿੱਚ ਪਿਆਰ ਰਹਿਣ ਨਾਲ, ਕੀ ਸੁੱਖ ਦੇਖੋਗੇ? ਭਾਰੀ ਦੁੱਖ ਦਾ ਹੀ ਅਨੁਭਵ ਕਰੋਗੇ। 'ਨਿੱਤ' ਸੁੱਖ ਵੱਲ ਆਉਣ ਦੀ ਹਿਮਤ ਕਰੋ। ਇਹੋ ਜਿਹਾ ਅਵਿਨਾਸ਼ੀ ਸਾਥੀ ਬਣਾਓ ਜੋ ਕਦੇ ਵਿੱਛੜੇ ਹੀ ਨਾ। ਜੋ ਮਿਲਦਾ ਤੇ ਵਿੱਛੜਦਾ ਹੈ, ਉਸ ਸੁੱਖ ਤੇ ਦੁੱਖ ਜ਼ਰੂਰ ਦੇਵੇਗਾ। ਉਸ ਵਿੱਚ ਨਿੱਤ ਰਹਿਣ ਵਾਲਾ ਸੁੱਖ ਹੈ ਕਿੱਥੇ? ਭਗਵਾਨ ਕਹਿਦੇ ਹਨ-

ਹੇ ਅਰਜਨ! ਜੋ ਇਹ ਇੰਦ੍ਰੀਆਂ ਤਥਾ ਵਿਸ਼ਿਆਂ ਦੇ ਸੰਯੋਗ ਨਾਲ ਉਤਪੰਨ ਹੋਣ ਵਾਲੇ ਸਭ ਭੋਗ ਹਨ, ਉਹ ਭਾਵੇਂ ਵਿਸ਼ਾਈ ਪੁਰਸ਼ਾਂ ਨੂੰ ਸੁੱਖ ਰੂਪ ਭਾਸਦੇ ਹਨ ਤਾਂ ਭੀ ਨਿਰਸੰਚੇਹ ਦੁੱਖ ਦੇ ਹੀ ਹੋਊ ਹਨ ਅਤੇ ਆਦਿ ਅੰਤ ਵਾਲੇ ਅਰਥਾਤ ਅਨਿੱਤ ਹਨ। ਇਸ ਲਈ ਬੁੱਧੀਮਾਨ ਵਿਵੇਕੀ ਪੁਰਸ਼, ਉਨ੍ਹਾਂ ਵਿੱਚ ਨਹੀਂ ਰਮਦਾ।

(ਗੀ: ਅ: ੫ ਸ: ੨੨)

ਜੋ ਮਨੁੱਸ਼ ਸ਼ਰੀਰ ਦੇ ਨਾਸ਼ ਹੋਣ ਤੋਂ ਪਹਿਲਾਂ ਹੀ ਕਾਮ, ਕੋਧ ਆਦਿ ਵਿਕਾਰਾਂ ਨਾਲ ਉਤਪੰਨ ਹੋਏ ਵੇਗ ਨੂੰ ਸਹਿਣ ਕਰਨ ਵਿੱਚ ਸਮਰੱਥ ਹੈ ਅਰਥਾਤ ਕਾਮ, ਕੋਧ ਆਦਿ ਵਿਕਾਰਾਂ ਨੂੰ ਜਿਸਨੇ ਸਦਾ ਲਈ ਜਿੱਤ ਲਿਆ ਹੈ, ਉਹ ਮਨੁੱਸ਼ ਇਸ ਲੋਕ ਵਿੱਚ ਜੋਗੀ ਹੈ ਅਤੇ ਉਹੀ ਸੁਖੀ ਹੈ।

(ਗੀ: ਅ: ੫ ਸ: ੨੩)

ਹੋ ਕੁੰਤੀ ਪੁੱਤ੍ਰ! ਸਰਦੀ-ਗਰਮੀ ਅਤੇ ਸੁੱਖ-ਦੁੱਖ ਦੇਣ ਵਾਲੀਆਂ ਇੰਦ੍ਰੀਆਂ ਦੇ ਵਿਸ਼ਿਆਂ ਦੇ ਸੰਜੋਗ ਤਾਂ ਛਿੰਨ-ਬੰਗੁਰ ਅਤੇ ਅਨਿੱਤ ਹਨ। ਇਸ ਲਈ ਹੋ ਭਾਰਤ! ਉਨ੍ਹਾਂ ਨੂੰ ਤੂੰ ਸਹਿਣ ਕਰ। (ਗੀ: ਅ: ੨ ਸ: ੧੪)

ਹੋ ਪੁਰਸ਼ ਸੋਸ਼ਟ ! ਦੁੱਖ-ਸੁੱਖ ਆਦਿ ਨੂੰ ਸਮਾਨ ਸਮਝਣ ਵਾਲੇ, ਜਿਸ ਪੀਰਜ-ਵਾਨ ਪੁਰਸ਼ ਨੂੰ ਇਹ ਇੰਦ੍ਰੀਆਂ ਦੇ ਵਿਸ਼ੇ ਵਿਆਕੁਲ ਨਹੀਂ ਕਰ ਸਕਦੇ, ਉਹ ਮੁਕਤੀ ਲਈ ਯੋਗ ਹੁੰਦਾ ਹੈ। (ਗੀ: ਅ: ੨ ਸ: ੧੫)

ਹੋ ਅਰਜਨ! ਤੂੰ ਇੰਦ੍ਰੀਆਂ ਨੂੰ ਵੱਸ ਕਰਕੇ, ਗਿਆਨ ਅਤੇ ਵਿਗਯਾਨ ਦੇ ਨਾਸ਼ ਕਰਨ ਵਾਲੇ ਇਸ 'ਕਾਮ' ਨੂੰ ਨਿਸ਼ਚੇ-ਪੂਰਬਕ ਮਾਰ। (ਗੀ: ਅ: ੩ ਸ: ੮੧)

ਮਨੁਸ਼ ਨੂੰ ਚਾਹੀਦਾ ਹੈ ਕਿ ਸਭ ਇੰਦ੍ਰੀਆਂ ਦੇ ਭੋਗਾਂ ਵਿੱਚ ਇਸਥਿਤ ਜੋ ਰਾਗ-ਚੌਸ਼ ਹੈ, ਉਨ੍ਹਾਂ ਦੋਹਾਂ ਦੇ ਵੱਸ ਵਿੱਚ ਨਾ ਹੋਵੇ ਕਿਉਂਕਿ ਦੋਨੋਂ ਹੀ ਕਲਜਾਣ ਮਾਰਗ ਵਿੱਚ ਵਿਘਨ ਪਾਉਣ ਵਾਲੇ, ਇਸਦੇ ਮਹਾਨ ਸੱਤ੍ਰ ਹਨ। (ਗੀ: ਅ: ੩ ਸ: ੩੪)

ਵਿਸ਼ਿਆਂ ਨੂੰ ਚਿੱਤਨ ਕਰਨ ਵਾਲੇ ਪੁਰਸ਼ ਦੀ, ਉਨ੍ਹਾਂ ਵਿਸ਼ਿਆਂ ਵਿੱਚ ਆਸਕਤੀ ਹੈ ਜਾਂਦੀ ਹੈ। ਆਸਕਤੀ ਨਾਲ ਉਨ੍ਹਾਂ ਵਿਸ਼ਿਆਂ ਦੀ ਕਾਮਨਾ ਉਤਪੰਨ ਹੁੰਦੀ ਹੈ ਅਤੇ ਕਾਮਨਾ ਵਿੱਚ ਵਿਘਨ ਪੈਣ ਨਾਲ ਕੌਧ ਉਤਪੰਨ ਹੁੰਦਾ ਹੈ। ਕੌਧ ਤੋਂ 'ਮੂੜ੍ਹ ਭਾਵ' ਉਤਪੰਨ ਹੁੰਦਾ ਹੈ ਅਤੇ 'ਮੂੜ੍ਹਤਾ' ਨਾਲ, ਸਿਮਰਨ ਸ਼ਕਤੀ ਭ੍ਰਮਤ ਹੋ ਜਾਂਦੀ ਹੈ। ਸਿਮ੍ਰਤੀ ਦੇ ਭ੍ਰਮਤ ਹੋਣ ਨਾਲ, ਗਿਆਨ ਸ਼ਕਤੀ ਦਾ ਨਾਸ਼ ਹੋ ਜਾਂਦਾ ਹੈ ਅਤੇ ਬੁੱਧੀ ਦੇ ਨਾਸ਼ ਹੋਣ ਨਾਲ, ਪੁਰਸ਼ ਆਪਣੇ ਸ੍ਰੋਗ (ਉੱਤਮ) ਸਾਧਨ ਤੋਂ ਗਿਰ ਜਾਂਦਾ ਹੈ। (ਗੀ: ਅ: ੨ ਸ: ੬੨-੬੩)

ਆਤਮ-ਦਰਸ਼ਨ ਦੀ ਕਾਮਨਾ ਵਾਲੇ ਸੀਘ੍ਹ ਹੀ ਇੰਦ੍ਰੀਆਂ ਕਾਬੂ ਕਰਨ ਕਿਉਂਕਿ ਜਿਨ੍ਹਾਂ ਦੇ ਮਨੋਂ ਕਾਮ, ਕੌਧ ਆਦਿ ਮਲ-ਦੋਸ਼ ਨਾਸ਼ ਹੋ ਗਏ ਹਨ, ਉਹ ਜੋਗੀ-ਜਨ 'ਆਤਮਾ' ਦਾ ਦਰਸ਼ਨ ਕਰ ਸਕਦੇ ਹਨ—

ਇਹ 'ਆਤਮਾ' ਸਰਬਦਾ-ਸੱਤਜ, ਤਪ, ਸੰਮਜਕ-ਗਿਆਨ ਅਤੇ ਬ੍ਰਹਮਚਰਯ ਦੇ ਦੂਰਾ ਪ੍ਰਾਪਤ ਕੀਤਾ ਜਾ ਸਕਦਾ ਹੈ। ਜਿਸਨੂੰ ਜੋਗੀ-ਜਨ ਦੋਸ਼-ਹੀਨ ਦੇਖਦੇ ਹਨ, ਉਹ ਜੋਤੀ-ਸੂਰਪ, ਸ਼ੁੱਧ 'ਆਤਮਾ' ਸ਼ਰੀਰ ਦੇ ਭੀਤਰ ਰਹਿੰਦਾ ਹੈ। (ਮੁ: ਉ: ੩ ੧੧੫)

ਸਭੀ ਮਨੁਸ਼ਾਂ ਨੂੰ ਆਪਣਾ ਜੀਵਨ ਦੈਵੀ ਗੁਣਾਂ ਯੁਕਤ ਬਣਾ ਕੇ ਆਤਮ-

ਅਨੁਭਵ ਕਰ ਲੈਣਾ ਚਾਹੀਏ। ਸਮਾਜ ਵਿੱਚ ਮਰਦਾਂ ਅਤੇ ਇਸਤ੍ਰੀਆਂ ਦੇ ਜੀਵਨ ਦਾ ਪ੍ਰਭਾਵ ਪ੍ਰਸਪਰ ਪੈਂਦਾ ਹੈ। ਇਸ ਲਈ ਗੁਹਿਸਥੀ ਲੋਕ, ਜਿਨ੍ਹਾਂ ਨੂੰ ਕਿਸੇ ਪੂਰੇ ਸਤਿਗੁਰ ਦਾ ਮਿਲਾਪ ਹੋ ਚੁੱਕਾ ਹੋਵੇ, ਉਹ, ਉਨ੍ਹਾਂ ਦੀ ਦੱਸੀ ਹੋਈ ਯੁਕਤੀ ਅਨੁਸਾਰ, ਆਪਣੇ ਚਿੱਤ ਨੂੰ ਇੱਕ ਪ੍ਰਮਾਤਮਾ ਦੇ ਨਾਮ ਵਿੱਚ ਲੀਨ ਰੱਖਣ। ਇਸ ਤਰ੍ਹਾਂ ਘਰ, ਪ੍ਰੰਵਾਰ ਅਤੇ ਧਨ ਆਦਿ ਪਦਾਰਥਾਂ ਵਿੱਚ ਰਹਿਦੇ ਹੋਏ ਭੀ ਨਿਰਲੇਪ, ਅਸੰਗ, ਪ੍ਰਭੂ ਨਾਲ ਅਭੇਦ ਹੋਇਆ ਜਾ ਸਕਦਾ ਹੈ। ਜੇ ਚਿੱਤ ਪ੍ਰਭੂ-ਪ੍ਰੇਮ ਵਿੱਚ ਮਗਨ ਹੈ ਤਾਂ ਉਹ ਕਦੇ ਭੀ, ਧਨ, ਪੁੱਤ੍ਰ ਆਦਿ ਸੰਬੰਧੀਆਂ ਵਿੱਚ ਖੱਚਤਾਈ ਵਾਲਾ ਨਹੀਂ ਹੋ ਸਕਦਾ-

ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ॥  
ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ॥

(ਅੰਗ ੪੨੨)

ਏਹ ਮਾਇਆ ਜਿਤੁ ਹਰਿ ਵਿਸਰੈ ਮੌਰੁ ਉਪਜੈ ਭਾਉ ਦੂਜਾ ਲਾਇਆ॥  
ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ

(ਅੰਗ ੯੨੧)

ਇਸਦਾ ਮਤਲਬ ਇਹ ਨਹੀਂ ਕਿ ਇਸਤ੍ਰੀ, ਧਨ, ਪੁਰਸ਼ ਆਦਿ ਮਾਇਕ ਪਦਾਰਥਾਂ ਵਿੱਚ ਮਨ ਖਚਿਤ ਭੀ ਰਹੇ ਅਤੇ ਪ੍ਰਮਾਤਮਾ ਦੀ ਪ੍ਰਾਪਤੀ ਭੀ ਹੋ ਜਾਵੇ। ਪ੍ਰਾਪਤ ਉਹੀ ਚੀਜ਼ ਹੋਇਆ ਕਰਦੀ ਹੈ, ਜਿਸ ਵਿੱਚ ਚਿੱਤ ਲੱਗਿਆ ਹੁੰਦਾ ਹੈ। ਸੰਸਾਰਕ ਪਦਾਰਥਾਂ ਵਿੱਚੋਂ ਚਿੱਤ ਨੂੰ ਕੱਢਣ ਵਾਲੀ ਸਤਿਗੁਰੂ ਦੀ ਦੱਸੀ ਹੋਈ ਯੁਕਤੀ ਹੀ ਹੁੰਦੀ ਹੈ। ਜੇ ਚਿੱਤ ਵਿਸ਼ਿਆਂ ਵਿੱਚੋਂ ਨਿੱਕਲ ਰਿਹਾ ਹੋਵੇ ਪ੍ਰੇਤੂ ਅੱਗੇ ਕੋਈ ਠੋਸ ਆਧਾਰ ਨਾ ਪ੍ਰਾਪਤ ਹੋਇਆ ਹੋਵੇ ਤਾਂ ਉਹ ਬਿਨਾਂ ਆਧਾਰ ਤੋਂ ਡਾਵਾਂ-ਡੋਲ ਇਸਥਿਤੀ ਵਾਲਾ ਕਿਹਾ ਜਾਵੇਗਾ। ਇਸ ਲਈ ਉਸਦਾ ਆਸਰਾ, ਅਤੇ ਜੰਤ ਪ੍ਰੇਮ ਪੂਰਬਕ ਪ੍ਰਭੂ ਸਿਮਰਨ ਕਰਨਾ ਹੁੰਦਾ ਹੈ। ਪ੍ਰਭੂ ਲਗਨ ਵਿੱਚ ਮਗਨ ਮਨ ਵਾਲਾ, ਸਭ ਪਦਾਰਥਾਂ ਵਿੱਚ ਰਹਿੰਦਾ ਹੋਇਆ ਹਸਦਾ, ਖੇਲੁਦਾ ਆਦਿ ਕਿਆਵਾਂ ਕਰਦਾ ਹੋਇਆ ਭੀ ਮੁਕਤ ਹੀ ਹੈ। ਉਸਦੀ ਮੁਕਤੀ ਵਿੱਚ ਰੁਕਾਵਟ ਕੀ ਹੈ? ਜੇ ਰੁਕਾਵਟਾਂ ਸਨ, ਉਹ ਤਾਂ ਵਿਨਾਸ਼ ਹੋ ਚੁੱਕੀਆਂ ਯਾਨੀ ਉਪਰਾਮ ਚਿੱਤ ਨੂੰ ਪਕੜ ਨਹੀਂ ਸਕੀਆਂ। ਅਜਿਹੀ ਅਵਸਥਾ ਵਾਲਾ, ਸਭ ਵਿਵਹਾਰ ਕਰਦਾ ਹੋਇਆ ਭੀ ਸਦਾ ਨਿਰਲੇਪ ਹੀ ਰਹਿੰਦਾ ਹੈ।

ਬਾਹਰਹੁ ਹਉਮੈ ਕਹੈ ਕਹਾਏ ॥ ਅੰਦਰਹੁ ਮੁਕਤ ਲੇਪੁ ਕਦੇ ਨ ਲਾਏ ॥

(ਅੰਗ ੪੧੨)

ਇਸ ਲਈ ਪੂਰੇ ਪ੍ਰਯਤਨ ਪੂਰਬਕ ਇਸਤ੍ਰੀ, ਪੁੱਤ੍ਰ, ਧਨ ਤੇ ਮਰਦ ਆਦਿ  
ਪਦਾਰਥਾਂ ਵਿੱਚੋਂ ਚਿੱਤ ਨੂੰ ਕੱਢੋ ਕਿਉਂਕਿ-

ਪੁੱਤ੍ਰ ਕਲਤ੍ਰ ਗਿਰਸਤ ਕਾ ਫਾਸਾ ॥ ਹੋਨ੍ਹ ਨ ਪਾਈਐ ਰਾਮ ਕੇ ਦਾਸਾ ॥

(ਅੰਗ ੧੮੦)

ਪੁੱਤ੍ਰ ਕਲਤ੍ਰ ਲਛਮੀ ਮਾਇਆ ॥ ਇਨ ਤੇ ਕਹੁ ਕਵਨੈ ਸੁਖੁ ਪਾਇਆ ॥

(ਅੰਗ ੬੯੨)

ਪਰਹਰਿ ਕਾਮ ਕ੍ਰੋਧ ਝੂਠ ਨਿੰਦਾ ਤਜਿ ਮਾਇਆ ਅਚੰਕਾਰੁ ਚੁਕਾਵੈ ॥

ਤਜਿ ਕਾਮੁ ਕਾਮਿਨੀ ਮੌਹੁ ਤਜੈ ਤਾ ਅੰਜਨ ਮਾਹਿ ਨਿਰੰਜਨੁ ਪਾਵੈ ॥

ਤਜਿ ਮਾਨੁ ਅਭਿਮਾਨੁ ਪ੍ਰੀਤਿ ਸੁਤ ਦਾਰਾ

ਤਜਿ ਪਿਆਸ ਆਸ ਰਾਮ ਲਿਵ ਲਾਵੈ ॥

ਨਾਨਕ ਸਾਚਾ ਮਨਿ ਵਸੈ ਸਾਚ ਸਬਦਿ ਹਰਿ ਨਾਮਿ ਸਮਾਵੈ ॥

(ਅੰਗ ੧੪੧)

**ਪ੍ਰੀਤਮ 'ਆਤਮਾ' ਲਈ ਹੀ ਸਭ ਕੁੱਝ**

**ਪਿਆਰਾ ਲਗਦਾ ਹੈ**

ਸੰਸਾਰੀ ਪਦਾਰਥ ਯਾਨੀ ਵਿਸ਼ੇ, ਸੁਤਹ ਹੀ ਆਪਣੇ-ਆਪ ਵਿੱਚ ਪਿਆਰੇ  
ਨਹੀਂ ਅਰਥਾਤ ਇਨ੍ਹਾਂ ਦਾ ਪਿਆਰਾਪਨ, ਇਨ੍ਹਾਂ ਵਿਸ਼ਿਆਂ ਦਾ ਸੁਭਾਉ ਨਹੀਂ ਕਿੰਤੂ  
ਆਪਣੇ 'ਆਤਮਾ' ਲਈ ਪਿਆਰੇ ਲਗਦੇ ਹਨ। ਸੁਤਹ-ਸਿੱਧ ਯਾਨੀ ਸੁਭਾਵਿਕ  
ਤਾਂ ਪਿਆਰਾ ਆਪਣਾ 'ਆਤਮਾ' ਹੀ ਹੈ। ਸੰਸਾਰੀ ਪਦਾਰਥ ਨਹੀਂ। ਇਹੋ ਵਜ਼ਾ ਹੈ ਜੋ  
ਆਤਮਾ 'ਅਨੰਦ ਸੂਰਪ' ਹੈ, ਕਿੰਤੂ ਵਿਸ਼ੇ ਅਨੰਦ ਸੂਰਪ ਨਹੀਂ ਹਨ। ਜੇ ਵਿਸ਼ੇ ਵੀ  
ਅਨੰਦ ਸੂਰਪ ਹੁੰਦੇ ਤਾਂ 'ਸੁਖਪਤੀ' (ਗੁੜੀ ਨਿੰਦਾ) ਵਿੱਚ ਸੁੱਖ ਕਿਉਂ ਹੁੰਦਾ? ਯਾਨੀ  
'ਸੁਖਪਤੀ' ਵਿੱਚ ਤਾਂ ਕੋਈ ਸੰਸਾਰੀ ਪਦਾਰਥ ਹੁੰਦੇ ਹੀ ਨਹੀਂ, ਉਸ ਅਵਸਥਾ ਵਿੱਚ  
ਸਭ ਉਪੱਦਵਾਂ ਤੋਂ ਰਹਿਤ, 'ਅਨੰਦ' ਕਿਸ ਵਸਤੂ ਦਾ ਹੈ? ਕਹਿਣਾ ਹੀ ਪਵੇਗਾ ਕਿ  
'ਆਤਮਾ' ਦਾ ਕਿਉਂਕਿ ਹੋਰ ਕੋਈ ਪਦਾਰਥ ਉਸ ਸਮੇਂ ਉੱਥੇ ਹੈ ਹੀ ਨਹੀਂ। ਇਸੀ  
ਵਾਸਤੇ ਨਿੰਦਾ ਸਭ ਨੂੰ ਪਿਆਰੀ ਲਗਦੀ ਹੈ। ਜੇ ਕਿਸੇ ਸੁੱਤੇ ਹੋਏ ਪ੍ਰਾਣੀ ਨੂੰ ਬੁਲਾਉ

ਜਾਂ ਖੜਕ ਆਦਿ ਕਰੋ ਤਾਂ ਉਹ ਦੁਖੀ ਹੁੰਦਾ ਹੈ ਤੇ ਤੇਜ਼ੀ ਨਾਲ ਆਖਦਾ ਹੈ 'ਕਿਉਂ  
ਸ਼ੇਰ ਪਾਇਆ ਹੋਇਆ ਹੈ? ਸੌਣ ਨਹੀਂ ਦਿੰਦੇ?' ਮਤਲਬ ਕਿ ਉਸ ਨੂੰ ਆਤਮਾਨੰਦ  
ਵਿੱਚ ਬਾਹਰਲੋ ਸ਼ੇਰ ਦਾ ਵਿਘਨ ਹੁੰਦਾ ਹੈ।

ਪ੍ਰਸ਼ਨ-'ਸੁਖਪਤੀ' ਵਿੱਚ ਹੋਰ ਕੋਈ ਪਦਾਰਥ ਨਹੀਂ ਕੇਵਲ 'ਆਤਮਾ' ਹੀ  
ਹੈ, ਇਸਦਾ ਕੀ ਸ਼ੁਭ ਹੈ?

ਉੱਤਰ-'ਸੁਖਪਤੀ' ਤੋਂ ਜਾਗ ਕੇ ਪੁਰਸ਼ ਇਹ ਕਹਿੰਦਾ ਹੈ ਕਿ 'ਬਹੁਤ-ਸੁੱਖ  
ਨਾਲ ਸੁੱਤਾ, ਕੁੱਝ ਭੀ ਪਤਾ ਨਹੀਂ ਰਿਹਾ' ਯਾਨੀ ਇਤਨੀ ਬੇਖਬਰੀ ਰਹੀ, ਨਾ  
ਆਪਣਾ ਸ਼ਰੀਰ ਭਾਸਿਆ ਤੇ ਨਾ ਹੀ ਕੋਈ ਸੰਸਾਰੀ ਪਦਾਰਥ। ਆਪਣਾ ਸ਼ਰੀਰ  
ਅਤੇ ਸੰਸਾਰੀ ਪਦਾਰਥ ਹੀ ਦੁੱਖਾਂ ਦੇ ਹੇਤੂ ਹਨ ਅਰਥਾਤ ਇੰਦ੍ਰੀਆਂ ਅਤੇ ਉਨ੍ਹਾਂ ਦੇ  
ਵਿਸ਼ੇ, ਬੱਸ ਇਤਨੀ ਹੀ ਛੈਡ ਹੈ, ਇਹੀ ਕਲਪਨਾ ਦਾ ਮੂਲ ਹੈ, ਇਹ ਤਾਂ ਦੋਨੋਂ ਹੀ  
ਨਹੀਂ ਭਾਸੇ। ਜੇ ਇਹ ਦੋਨੋਂ ਹੀ ਪ੍ਰਤੀਤ ਨਹੀਂ ਦਿੱਤੇ ਤਦ ਉੱਠਕੇ ਕਿਹਾ ਕਿ  
'ਬਹੁਤ ਸੁੱਖ ਨਾਲ ਸੁੱਤਾ, ਕੁੱਝ ਭੀ ਖਬਰ ਨਹੀਂ ਰਹੀ' ਮਤਲਬ ਕਿ ਉਸ ਅਵਸਥਾ  
ਵਿੱਚ ਕੁੱਝ ਹੈ ਹੀ ਨਹੀਂ ਸੀ। ਪ੍ਰੰਤੂ ਇਸ ਸੁੱਖ ਨੂੰ ਜਾਣਿਆਂ ਕਿਸਨੇ? ਜਾਨਣ  
ਵਾਲਾ, ਦੇਖਣ ਵਾਲਾ ਤੇ ਅਨੁਭਵ ਕਰਨ ਵਾਲਾ ਇੱਕ 'ਆਤਮਾ' ਹੀ ਹੈ। ਉਸ  
ਆਤਮਾ ਨੇ ਉਸ ਵਕਤ ਯਾਨੀ ਸੁਖਪਤੀ (ਗੂੜ੍ਹ ਨਿੰਦਾ) ਵਿੱਚ ਕੁੱਝ ਭੀ ਨਹੀਂ  
ਦੇਖਿਆ। ਦੇਖਦਾ ਤਾਂ ਤਦ ਜੋ ਉਥੇ ਕੁੱਝ ਹੁੰਦਾ, ਜੈਸਾ ਕਿ ਸੁਪਨ ਵਿੱਚ ਨਾਨਾ  
ਪ੍ਰਕਾਰ ਦਾ ਸੰਸਾਰ ਭਾਸਦਾ ਹੈ ਤੇ ਉੱਠ ਕੇ ਭੀ ਕਹਿੰਦਾ ਹੈ ਕਿ ਇਸ-ਇਸ ਤਰ੍ਹਾਂ  
ਦਾ ਮੈਂ ਸੁਪਨ ਦੇਖਿਆ ਹੈ। ਸੁਪਨ ਵਿੱਚ ਭੀ ਸੁਪਨ ਦੇ ਪਦਾਰਥਾਂ ਨੂੰ ਦੇਖਣ  
ਵਾਲਾ-ਦਿਸ਼ਟਾ 'ਆਤਮਾ' ਹੈ ਤੇ ਜਾਗ੍ਰਤ ਵਿੱਚ ਭੀ ਦਿਸ਼ਟਾ 'ਆਤਮਾ' ਹੀ ਹੈ।  
ਇਸੀ ਪ੍ਰਕਾਰ 'ਸੁਖਪਤੀ' ਵਿੱਚ ਭੀ ਦਿਸ਼ਟਾ ਉਹ 'ਆਤਮਾ' ਹੀ ਹੈ। ਦਿਸ਼ਟਾਪਨਾ,  
ਸਿਵਾਏ ਆਤਮਾ ਤੋਂ ਹੋਰ ਕਿਸੇ ਮਨ, ਇੰਦ੍ਰੀਆਂ ਅਤੇ ਸ਼ਰੀਰ ਵਿੱਚ ਹੈ ਹੀ ਨਹੀਂ।  
ਜਦ ਸੁਖਪਤੀ ਵਿੱਚ ਕੋਈ ਪਦਾਰਥ ਹੀ ਨਹੀਂ ਸੀ ਤਾਂ ਦੇਖਦਾ ਕੀ? ਕੁੱਝ ਭੀ ਨਾ  
ਦਿਖਣ ਦੇ ਕਾਰਨ 'ਆਤਮਾ' ਆਪਣੇ ਹੀ ਸੂਰਪ ਵਿੱਚ ਬਿਗਾਜਮਾਨ ਰਿਹਾ ਅਤੇ  
'ਆਤਮਾ' ਹੈ ਹੀ 'ਅਨੰਦ ਸੂਰਪ'। ਇਸ ਲਈ ਸੁਖਪਤੀ ਵਿੱਚ ਜੋ ਅਨੰਦ ਹੈ, ਉਹ  
'ਆਤਮਾ' ਦਾ ਹੀ ਹੈ, ਕਿਸੇ ਹੋਰ ਪਦਾਰਥ ਦਾ ਨਹੀਂ। ਜੇ ਪਦਾਰਥਾਂ ਵਿੱਚੋਂ ਹੀ  
ਅਨੰਦ ਮਿਲਦਾ ਹੋਵੇ ਤਾਂ ਸੁਖਪਤੀ ਵਿੱਚ ਅਨੰਦ ਨਹੀਂ ਹੋਣਾ ਚਾਹੀਏ। ਇਸ ਲਈ

ਸਿੱਧੁੰਦਾ ਹੈ ਕਿ 'ਅਨੰਦ' ਪਦਾਰਥਾਂ ਵਿੱਚ ਨਹੀਂ, 'ਆਤਮਾ' ਹੀ 'ਅਨੰਦ ਸੂਰਪ' ਹੈ। ਇਸ ਵਿੱਚ ਗੁਰਸਾਣੀ, ਵੇਦ ਅਤੇ ਸ਼ਾਸਤਰੀ ਦੇ ਸੈਕੜੇ ਪ੍ਰਮਾਣ ਹਨ। ਹਰ ਇੱਕ ਪੁਰਸ਼ ਦਾ ਆਪਣਾ ਅਨੁਭਵੀ ਪ੍ਰਤੱਖ ਪ੍ਰਮਾਣ ਭੀ ਹੈ ਕਿ ਸੁਖਪਤੀ ਵਿੱਚ ਕੋਈ ਪਦਾਰਥ ਨਹੀਂ, ਤਦ ਭੀ ਅਨੰਦ ਹੈ। ਇਸ ਲਈ ਸੁਖਪਤੀ ਪਿਆਰੀ ਲਗਦੀ ਹੈ, ਕਿਉਂਕਿ ਪਿਆਰਾ ਤਾਂ ਇੱਕ ਆਪਣਾ 'ਆਤਮਾ' ਹੀ ਹੈ। ਜੇ ਕੋਈ ਸੰਸਾਰੀ ਵਸਤੂ ਪਿਆਰੀ ਲਗਦੀ ਭੀ ਹੈ ਤਾਂ ਉਹ ਕੇਵਲ ਆਪਣੇ-ਆਪੇ, 'ਆਤਮਾ' ਵਾਸਤੇ ਹੀ ਲਗਦੀ ਹੈ, ਉਹ ਪਿਆਰ ਉਸ ਵਸਤੂ ਵਿੱਚ ਨਹੀਂ ਕਿੰਤੂ ਆਪਣੇ ਸੂਰਪ 'ਆਤਮਾ' ਵਿੱਚ ਹੀ ਹੈ।

ਸਮਾਪਣੀ ਅਵਸਥਾ ਵਿੱਚ ਭੀ ਏਹੀ ਗੱਲ ਹੈ, ਉਥੇ ਕਿਹੜਾ ਸੰਸਾਰੀ ਪਦਾਰਥ ਹੈ? ਮਨ, ਜੋ ਨਾਨਾ ਪ੍ਰਕਾਰ ਦੀ ਰਚਨਾ ਕਰਨ ਵਾਲਾ ਹੈ ਉਹ 'ਸੁਖਪਤੀ' ਵਿੱਚ ਆਪਣੇ ਕਾਰਨ 'ਅਗਿਆਨ' ਵਿੱਚ ਲੀਨ ਹੋ ਜਾਂਦਾ ਹੈ ਤੇ ਸਮਾਪਣੀ ਅਵਸਥਾ ਵਿੱਚ 'ਆਤਮਾ' ਵਿੱਚ ਲੀਨ ਹੋ ਕੇ ਆਤਮ-ਸੂਰਪ ਹੀ ਹੋ ਜਾਂਦਾ ਹੈ, ਇਹੀ 'ਸੁਖਪਤੀ' ਅਤੇ 'ਸਮਾਪਣੀ' ਅਵਸਥਾ ਦਾ ਭੇਦ ਹੈ। ਸੰਸਾਰ ਦੀ ਅਪ੍ਰਤੀਤੀ ਦੋਹਾਂ ਅਵਸਥਾਵਾਂ ਵਿੱਚ ਤੁੱਲ ਹੈ ਕਿੰਤੂ ਸੁਖਪਤੀ ਵਿੱਚ ਸੰਸਾਰ ਦਾ ਬੀਜ ਅਗਿਆਨ ਰਹਿੰਦਾ ਹੈ ਅਤੇ ਸਮਾਪਣੀ ਵਿੱਚ ਨਹੀਂ। ਉਥੇ ਕੇਵਲ 'ਆਤਮਾ' ਹੀ ਸ੍ਰੰਗ-ਪ੍ਰਕਾਸ਼ ਹੋਣ ਕਰਕੇ ਬਿਗਜਮਾਨ ਰਹਿੰਦਾ ਹੈ। ਉਸ ਅਵਸਥਾ ਵਿੱਚ ਜਦ ਕਿ ਚਿੱਤ 'ਆਤਮਾ' ਵਿੱਚ ਛੁੱਬ ਜਾਂਦਾ ਹੈ, ਕਿਤਨਾ ਆਨੰਦ ਹੈ! ਉਹ, ਮਨ ਅਤੇ ਬਾਣੀ ਦਾ ਵਿਸ਼ਯ ਹੀ ਨਹੀਂ ਯਾਨੀ ਕਿਹਾ ਨਹੀਂ ਜਾ ਸਕਦਾ। ਸੰਸਾਰੀ ਵਿਸ਼ੇ ਤਾਂ ਉਥੇ ਹੈ ਹੀ ਨਹੀਂ ਫਿਰ ਇਤਨਾ ਅਕਹਿ 'ਅਨੰਦ' ਕਿਸ ਵਸਤੂ ਦਾ ਹੈ? ਕਹਿਣਾ ਹੀ ਪਵੇਗਾ ਕਿ 'ਆਤਮਾ' ਦਾ। ਸਾਧਕ, ਬਾਰੰਬਾਰ ਉਸ ਅਵਸਥਾ ਨੂੰ ਚਾਹੁੰਦਾ ਹੈ ਕਿਉਂਕਿ ਉਹ ਅਵਸਥਾ ਅਨੰਦ ਨਾਲ ਭਰਪੂਰ ਹੈ। ਇਸ ਲਈ ਹਰ ਪ੍ਰਕਾਰ ਆਪਣਾ 'ਆਤਮਾ' ਹੀ ਪਿਆਰਾ ਹੈ। ਪਿਆਰਾ ਇਸ ਕਾਰਨ ਲਗਦਾ ਹੈ ਕਿ ਉਹ ਅਨੰਦ-ਸੂਰਪ ਹੈ।

ਹੁਣ ਦੇਖੋ ਸੰਸਾਰੀ ਪਦਾਰਥਾਂ ਦਾ ਪਿਆਰ .....

ਇਸਤ੍ਰੀ ਨੂੰ ਜਿਉਂ ਆਪਣਾ ਪਤੀ ਪਿਆਰਾ ਲਗਦਾ ਹੈ, ਉਹ ਪਤੀ ਦੇ ਸੁੱਖ ਵਾਸਤੇ ਨਹੀਂ ਕਿੰਤੂ ਆਪਣੇ ਸੁੱਖ ਵਾਸਤੇ ਪਤੀ ਨਾਲ ਪਿਆਰ ਕਰਦੀ ਹੈ। ਜੇ ਪਤੀ ਦੇ ਸੁੱਖ ਵਾਸਤੇ ਇਸਤ੍ਰੀ ਪਿਆਰ ਕਰਦੀ ਹੋਵੇ ਤਾਂ ਜਿਸਦਾ ਪਤੀ ਕਿਸੇ

ਬਿਮਾਰੀ ਦੇ ਕਾਰਨ ਜਾਂ ਕਿਸੇ ਹੋਰ ਕਾਰਨ ਇਸਤ੍ਰੀ ਦੀ ਮਨੋਕਾਮਨਾ ਪੂਰੀ ਨਾ ਕਰ ਸਕਦਾ ਹੋਵੇ, ਉਹ ਇਸਤ੍ਰੀ ਪਤੀ ਨਾਲ ਦਿੱਤੇ ਪਿਆਰ ਨਹੀਂ ਕਰਦੀ ਕਿਉਂਕਿ ਉਸ ਨੂੰ ਸੁੱਖ ਨਹੀਂ ਮਿਲਦਾ। ਜੇਕਰ ਪਤੀ ਕਿਸੇ ਹੋਰ ਇਸਤ੍ਰੀ ਨਾਲ ਪਿਆਰ ਕਰਦਾ ਹੈ, ਬਦਚਲਨ ਹੈ, ਕਮਾਈ ਨਹੀਂ ਕਰਦਾ, ਸ਼ਰਾਬ ਤੇ ਜੂਆ ਆਦਿ ਐਥਾਂ ਵਿੱਚ ਧਨ ਬਰਬਾਦ ਕਰਦਾ ਹੈ, ਉਸ ਨਾਲ ਵੀ ਇਸਤ੍ਰੀ ਪਿਆਰ ਨਹੀਂ ਕਰਦੀ ਕਿਉਂਕਿ ਉਸਨੂੰ ਪਤੀ ਪਾਸੋਂ ਸੁੱਖ ਨਹੀਂ ਮਿਲ ਰਿਹਾ। ਜੇ ਉਹ ਇਸਤ੍ਰੀ ਪਤੀ ਦੇ ਸੁੱਖ ਵਾਸਤੇ ਪਿਆਰ ਕਰਦੀ ਹੋਵੇ ਤਾਂ ਭਾਵੇਂ ਪਤੀ ਪਰਾਈ ਇਸਤ੍ਰੀ ਦੇ ਕੋਲ ਜਾਕੇ ਸੁਖੀ ਹੁੰਦਾ ਹੋਵੇ, ਸ਼ਰਾਬ ਤੇ ਜੂਆ ਆਦਿ ਐਥਾਂ ਵਿੱਚ ਆਨੰਦ ਮਾਣਦਾ ਹੋਵੇ ਤਾਂ ਉਸ ਨੂੰ ਖੁੱਲ੍ਹੇ ਤੌਰ ਤੇ ਜਾਣ ਦੇਵੇ, ਰੋਕਦੀ ਕਿਉਂ ਹੈ? ਬਲਕਿ ਉਸਦੀ ਪ੍ਰਸੰਨਤਾ ਵਾਸਤੇ ਉਸਦੀ ਮਦਦ ਕਰੇ ਤਾਂ ਕਿ ਪਤੀ ਪ੍ਰਸੰਨ ਰਹੇ ਪ੍ਰੰਤੂ ਕੋਈ ਭੀ ਇਸਤ੍ਰੀ ਐਸਾ ਨਹੀਂ ਕਰਦੀ ਭਾਵੇਂ ਉਸ ਇਸਤ੍ਰੀ ਦਾ ਖਿਆਲ ਪਤੀ ਦੇ ਐਬ ਹਟਾਉਣ ਦਾ ਹੈ। ਇਸ ਲਈ ਪ੍ਰੇਮ ਨਹੀਂ ਕਰਦੀ ਕਿਉਂਕਿ ਐਬੀ ਪ੍ਰਸੰਸ ਪ੍ਰੇਮ ਦੇ ਲਾਈਕ ਨਹੀਂ ਹੁੰਦਾ ਪ੍ਰੰਤੂ ਵਿੱਚ ਛੁਪਿਆ ਹੋਇਆ ਮਤਲਬ ਤਾਂ ਆਪਣੇ ਹੀ ਸੁੱਖ ਦਾ ਹੁੰਦਾ ਹੈ ਕਿਉਂਕਿ ਜੋ ਸੋਸ਼ਟ ਆਚਰਣ ਯੁਕਤ, ਸਭ ਐਥਾਂ ਤੋਂ ਰਹਿਤ ਪ੍ਰਗਸ਼ ਹੈ, ਉਹ ਭੀ ਜੋ ਇਸਤ੍ਰੀ ਦੀ ਮਰਜ਼ੀ ਮੁਤਾਬਿਕ ਨਾ ਹੋਵੇ ਯਾਨੀ ਜੈਸਾ ਸੁੱਖ ਉਹ ਚਾਹੁੰਦੀ ਹੈ ਨਾ ਦਿੰਦਾ ਹੋਵੇ, ਕਦੇ ਭੀ ਪ੍ਰੇਮ ਨਹੀਂ ਕਰਦੀ। ਇਸ ਤੋਂ ਸਿੱਧ ਹੁੰਦਾ ਹੈ ਕਿ ਇਸਤ੍ਰੀ, ਪਤੀ ਨਾਲ ਪਿਆਰ ਕਰਦੀ ਹੈ ਤਾਂ ਆਪਣੇ ਸੁੱਖ ਵਾਸਤੇ ਯਾਨੀ ਆਪਣੇ ਆਪ ਦੀ ਪ੍ਰਸੰਨਤਾ ਲਈ, ਜੇ ਆਪਣਾ ਆਪ ਪ੍ਰਸੰਨ ਨਹੀਂ ਹੁੰਦਾ ਤਾਂ ਪਿਆਰ ਕਰਦੀ ਹੀ ਨਹੀਂ। ਇਸੀ ਤਰ੍ਹਾਂ ਪਤੀ ਦਾ, ਪਤਨੀ ਪ੍ਰਤੀ ਵਿਵਹਰ ਸਮਝੋ।

ਮਾਤਾ ਪਿਤਾ ਜੇ ਆਪਣੇ ਪ੍ਰੰਤੂ ਨਾਲ ਪਿਆਰ ਕਰਦੇ ਹਨ ਤਾਂ ਕੇਵਲ ਆਪਣੇ-ਸੁੱਖ ਵਾਸਤੇ ਕਿਉਂਕਿ ਜਿਸ ਦਾ ਪ੍ਰੰਤੂ ਨਾਲਾਇਕ ਹੈ, ਕਮਾਈ ਨਹੀਂ ਕਰਦਾ ਬਲਕਿ ਘਰੋਂ ਰੁਪਏ ਲਿਜਾਕੇ ਬਾਹਰ ਐਸ਼ ਉਡਾਉਂਦਾ ਹੈ ਤੇ ਹੋਰ ਕਈ ਤਰ੍ਹਾਂ ਦੀਆਂ ਬਦਫੇਲੀਆਂ ਕਰਦਾ ਹੈ, ਉਸ ਪ੍ਰੰਤੂ ਨਾਲ ਮਾਤਾ ਪਿਤਾ ਪਿਆਰ ਨਹੀਂ ਕਰਦੇ। ਜੇ ਪ੍ਰੰਤੂ ਦੇ ਸੁੱਖ ਵਾਸਤੇ ਪਿਆਰ ਕਰਦੇ ਹੋਣ ਤਾਂ ਉਹ ਜਿਸ ਆਚਰਣ ਯੁਕਤ ਰਹਿ ਰਿਹਾ ਹੈ ਰਹਿਣ ਦੇਣ ਕਿਉਂਕਿ ਉਸ ਨੂੰ ਉਸ ਵਿੱਚ ਸੁੱਖ ਹੈ ਵਿਰ ਕਿਉਂ ਮਨੁਂ ਕਰਦੇ ਹਨ? ਉਸਦਾ ਸੁੱਖ ਪੂਰਾ ਹੋਣ ਦੇਣ। ਪ੍ਰੰਤੂ ਨਹੀਂ, ਕੋਈ

ਭੀ ਐਸਾ ਨਹੀਂ ਕਰਦਾ ਕਿਉਂਕਿ ਮਾਤਾ ਪਿਤਾ ਦਾ ਆਪਣਾ ਮਤਲਬ ਪੂਰਾ  
ਨਹੀਂ ਹੁੰਦਾ। ਬੇਸ਼ਕ ਮਾਤਾ ਪਿਤਾ ਦਾ ਕਿਆਲ ਪੁੱਤ੍ਰ ਦਾ ਗਿਰਿਆ ਹੋਇਆ  
ਜੀਵਨ ਉੱਚਾ ਕਰਨ ਦਾ ਹੈ, ਪਰ ਜੋ ਪੁੱਤ੍ਰ ਸੈਸ਼ਟ ਆਚਰਣ ਦੇ ਯੁਕਤ, ਆਪਣਾ  
ਜੀਵਨ ਬਤੀਤ ਕਰਦਾ ਹੈ ਪੰਤੂ ਮਾਤਾ ਪਿਤਾ ਦੀ ਇੱਛਾ ਮੁਤਾਬਿਕ ਜੋ ਉਸ  
ਪਾਸੋਂ ਸੁੱਖ ਨਹੀਂ ਮਿਲਦਾ ਤਾਂ ਉਸ ਪੁੱਤ੍ਰ ਨਾਲ ਭੀ ਮਾਤਾ ਪਿਤਾ ਪਿਆਰ ਨਹੀਂ  
ਕਰਦੇ। ਇਸ ਲਈ ਮਾਤਾ ਪਿਤਾ ਪਿਆਰ ਕਰਦੇ ਹਨ ਤਾਂ ਕੇਵਲ ਆਪਣੇ ਸੁੱਖ  
ਵਾਸਤੇ ਹੀ, ਪੁੱਤ੍ਰ ਲਈ ਨਹੀਂ। ਇਸੀ ਤਰ੍ਹਾਂ ਪੁੱਤ੍ਰ, ਮਿੱਤ੍ਰ ਅਤੇ ਸੰਬੰਧੀ ਆਦਿ  
ਜਿਤਨੇ ਭੀ ਹਨ, ਸਭ ਆਪਣੇ ਸੁੱਖ ਵਾਸਤੇ ਪ੍ਰੇਮ ਕਰਦੇ ਹਨ, ਕੋਈ ਭੀ ਦੂਜੇ ਦੇ  
ਸੁੱਖ ਵਾਸਤੇ ਨਹੀਂ ਕਰਦਾ। ਜਿਸ ਗੀਤੀ ਨਾਲ ਜਿਸਦਾ ਆਪਣਾ-ਆਪ ਪ੍ਰਸੰਨ  
ਹੋ ਸਕਦਾ ਹੋਵੇ, ਉਹ ਉਹੀ ਢੰਗ ਵਰਤਦਾ ਹੈ। ਕੋਈ ਭੀ ਕਿਸੇ ਦਾ ਨਹੀਂ, ਸਭ  
ਜੀਵ ਸੂਰਥ ਵੱਸ ਹੋਕੇ ਇੱਕ ਦੂਜੇ ਨਾਲ ਜੁੜੇ ਹੋਏ ਹਨ-

ਅਪਣੇ ਸੁੱਖ ਸਿਉ ਹੀ ਜਗ੍ਹਾ ਫਾਂਧਿਓ ਕੋ ਕਾਹੂ ਕੋ ਨਾਹੀ॥ (ਅੰਗ ੬੩੪)

ਜਗਤ ਮੈ ਝੂਠੀ ਦੇਖੀ ਪ੍ਰੀਤਿ॥

ਅਪਣੇ ਹੀ ਸੁੱਖ ਸਿਉ ਸਭ ਲਾਗੇ ਕਿਆ ਦਾਰਾ ਕਿਆ ਮੀਤ॥

(ਅੰਗ ੫੩੯)

ਇਉਂ ਹੀ ਸਾਰੇ ਸੰਸਾਰੀ ਪਦਾਰਥਾਂ ਬਾਰੇ ਜਾਣ ਲੈਣਾ ਜੋ ਆਪਣੇ ਹੀ 'ਆਤਮਾ'  
ਲਈ ਪਿਆਰੇ ਲਗਦੇ ਹਨ, ਵਿਸ਼ਿਆਂ ਵਿੱਚ ਸੁਭਾਵਕ ਪਿਆਰ ਨਹੀਂ ਹੁੰਦਾ। ਜੇ  
ਵਿਸ਼ਿਆਂ ਵਿੱਚ ਸੁੱਖ, ਵਿਸ਼ਿਆਂ ਦਾ ਆਪਣਾ ਧਰਮ (ਸੁਭਾਵ) ਹੋਵੇ ਜਿਵੇਂ  
ਅੱਗ ਦਾ ਧਰਮ ਹੈ-ਦਾਹ ਕਰਨਾ ਤੇ ਪ੍ਰਕਾਸ਼ ਕਰਨਾ, ਜੋ ਸਭ ਲਈ ਇੱਕੋ ਜਿਹਾ  
ਹੀ ਹੈ ਕਿਉਂਕਿ ਅੱਗ ਹੈ ਹੀ ਇਸ ਤਰ੍ਹਾਂ ਦੀ ਭਾਵੇਂ ਕਿਸੇ ਦੇਸ਼ ਵਿੱਚ ਹੋਵੇ,  
ਇਸਦਾ ਇਹੀ ਸੁਭਾਉ ਹੈ ਤਿਉਂ ਹੀ ਸੰਸਾਰੀ ਪਦਾਰਥਾਂ ਦਾ ਸੁਭਾਉ ਜੋ ਸੁੱਖ-  
ਸੂਰਪ ਹੋਵੇ ਤਾਂ ਪਦਾਰਥ ਸਾਰਿਆਂ ਨੂੰ ਹੀ ਸੁੱਖ-ਸੂਰਪ ਭਾਸਣ, ਪੰਤੂ ਐਸਾ ਹੈ  
ਨਹੀਂ, ਦੇਖੋ-

ਕਾਮੀ ਪੁਰਸ਼, ਇਸਤ੍ਰੀ ਨੂੰ ਮਹਾਨ ਸੁੱਖ ਦਾ ਸਾਧਨ ਮੰਨਦਾ ਹੈ ਪੰਤੂ ਪੰਤੂ ਭਗਤੀ  
ਵਿੱਚ ਲੱਗਿਆ ਹੋਇਆ ਤਿਆਰੀ ਪੁਰਸ਼, ਉਸ ਨੂੰ ਮਹਾਨ ਦੁਖਦਾਈ ਸਮਝਕੇ  
ਪ੍ਰੋਜ਼ ਕਰਦਾ ਹੈ। ਧਨ, ਪੁੱਤ੍ਰ ਆਦਿ ਪਦਾਰਥਾਂ ਨੂੰ ਸੰਸਾਰੀ ਲੋਕ ਅਤੀ ਸੁਖਦਾਈ

ਅਤੇ ਆਪਣੇ ਪ੍ਰਾਣਾਂ ਤੋਂ ਭੀ ਵਧੀਕ ਪਿਆਰੇ ਸਮਝਦੇ ਹਨ ਪ੍ਰੰਤੂ ਪ੍ਰੀਤੀ ਵਿੱਚ ਛੁੱਬੇ ਹੋਏ ਮਨ ਵਾਲਾ ਉਨ੍ਹਾਂ ਨੂੰ ਕਾਂ ਦੀ ਬਿੱਠ ਤੱਲ, ਤੁੱਛ ਸਮਝਦਾ ਹੈ। ਯਨ, ਪਦਾਰਥ ਆਦਿ ਚੌਰੀ ਹੋ ਜਾਣ ਪਰ ਅਗਿਆਨੀ ਮਨੁੱਸ਼ ਅਤੀ ਦੁਖੀ ਹੁੰਦੇ ਹਨ, ਪ੍ਰੰਤੂ ਪ੍ਰੰਤੂ ਦਾ ਪ੍ਰੰਗੀ ਗਿਆਸ ਵਿੱਚ ਰਹਿੰਦਾ ਹੋਇਆ ਭੀ ਪ੍ਰੰਤੂ ਦਾ ਹੁਕਮ ਮੰਨਕੇ, ਉਸੀ ਤਰ੍ਹਾਂ ਪਹਿਲਾਂ ਵਾਂਗੂਂ ਅਨੰਦ ਵਿੱਚ ਹੀ ਰਹਿੰਦਾ ਹੈ। ਇਸਤ੍ਰੀ, ਪ੍ਰੰਤੂ, ਪਤੀ ਤੇ ਹੋਰ ਸੰਬੰਧੀਆਂ ਦੇ ਮਰ ਜਾਣ ਪਰ, ਅਗਿਆਨੀ ਜੀਵ ਦੁੱਖ ਵਿੱਚ ਆਪਣੀ ਹਾਲਤ ਮਰਨ ਦੇ ਤੁੱਲ ਬਣਾ ਲੈਂਦੇ ਹਨ ਪ੍ਰੰਤੂ ਪ੍ਰੰਤੂ ਦਾ ਭਗਤ ਪ੍ਰੰਤੂ ਦਾ ਹੁਕਮ ਮੰਨਕੇ ਅਡੋਲ ਮਨ ਵਾਲਾ ਰਹਿੰਦਾ ਹੈ, ਸੁਪਨ ਤੁੱਲ ਸਮਝਕੇ ਰੱਤੀ ਭਰ ਵੀ ਸ਼ੋਕ ਨਹੀਂ ਕਰਦਾ। ਅਗਿਆਨੀ ਜੀਵ ਅੱਛੇ-ਅੱਛੇ ਬਸਤ੍ਰੂ ਤੇ ਜੇਵਰ ਆਦਿ ਪਹਿਨਣ ਵਿੱਚ ਅਤੀ ਸੁਖ ਮੰਨਦੇ ਹਨ ਪ੍ਰੰਤੂ ਪ੍ਰੰਤੂ ਲਗਨ ਵਾਲਾ ਸਿਵਾਏ ਸ਼ਰੀਰ ਢਕਣ ਤੋਂ ਹੋਰ ਕੋਈ ਭੀ ਸੁੱਖ ਨਹੀਂ ਸਮਝਦਾ। ਉਸ ਨੂੰ ਜੈਸਾ ਮਿਲ ਗਿਆ ਵੈਸਾ ਹੀ ਪ੍ਰਾਰੱਥਣ (ਪੂਰਬਲੇ ਕਰਮਾਂ ਦੇ ਫਲ) ਮੁਤਾਬਿਕ ਸਮਝ ਕੇ ਆਨੰਦ ਮਗਨ ਰਹਿੰਦਾ ਹੈ।

ਅਫੀਮ, ਭੰਗ, ਸ਼ਰਾਬ ਤੇ ਪੋਸਤ ਆਦਿ ਅਮਲਾਂ ਦਾ ਇਸਤੇਮਾਲ ਕਰਨ ਵਾਲੇ, ਇਨ੍ਹਾਂ ਤੋਂ ਬਿਨਾਂ ਪ੍ਰਾਣ ਦਿੰਦੇ ਹਨ ਪ੍ਰੰਤੂ ਦੂਜੇ ਵਿਚਾਰਸ਼ੀਲ ਪੁਰਸ਼ ਇਨ੍ਹਾਂ ਅਮਲਾਂ ਤੋਂ ਸਖ਼ਤ ਪਰਹੋਜ਼ ਕਰਦੇ ਹਨ। ਚਾਹ ਪੀਣ ਵਾਲਾ, ਚਾਹ ਬਿਨਾਂ ਰਹਿ ਨਹੀਂ ਸਕਦਾ ਤੇ ਦੂਜਾ ਪੁਰਸ਼ ਲੱਸੀ ਨੂੰ ਹੀ ਅੱਛੀ ਸਮਝਦਾ ਹੈ, ਚਾਹ ਨੂੰ ਮੂੰਹ ਨਹੀਂ ਲਾਉਂਦਾ। ਇਸੀ ਪ੍ਰਕਾਰ ਚਾਹ ਪੀਣ ਵਾਲਾ, ਲੱਸੀ ਨੂੰ ਨਫਰਤ ਦੀ ਨਿਗਾਹ ਨਾਲ ਤੱਕਦਾ ਹੈ। ਇਉਂ ਸਾਰੇ ਹੀ ਸੰਸਾਰੀ ਪਦਾਰਥਾਂ ਵਿੱਚੋਂ ਜੋ ਪਦਾਰਥ ਇੱਕ ਨੂੰ ਸੁਖਦਾਈ ਭਾਸਦਾ ਹੈ, ਉਹੀ ਦੂਜੇ ਨੂੰ ਦੁਖਦਾਈ। ਜਿਸ ਪਦਾਰਥ ਨਾਲ ਜਿਸਦਾ ਆਪਣਾ ਚਿੱਤ ਪ੍ਰਸੰਨ ਹੁੰਦਾ ਹੈ, ਉਸੀ ਨਾਲ ਪ੍ਰੇਮ ਕਰਦਾ ਹੈ ਤੇ ਜਿਸ ਨਾਲ ਦੁੱਖ ਮਹਿਸੂਸ ਹੁੰਦਾ ਹੈ, ਉਸ ਨਾਲ ਦੈਸ਼ ਕਰਦਾ ਹੈ। ਜੇ ਪਦਾਰਥ ਹੀ ਸੁੱਖ-ਸੂਰਪ ਹੁੰਦੇ ਤਾਂ ਸਾਰਿਆਂ ਨੂੰ ਸੁਖਦਾਈ ਭਾਸਦੇ। ਪਦਾਰਥਾਂ ਵਿੱਚ ਸੁੱਖ ਹੈ ਨਹੀਂ, ਇਹ ਸਿਰਫ ਮਨ ਦੀ ਮਨੌਤ ਹੈ। ਜਿਸ ਪਦਾਰਥ ਵਿੱਚ ਸੁੱਖ ਮੰਨਿਆ ਹੋਇਆ ਹੈ, ਉਹ ਸੁਖਦਾਈ ਭਾਸਦਾ ਹੈ ਤੇ ਦੂਜਾ ਦੁਖਦਾਈ। ਇਸ ਵਿੱਚ ਇਹ ਗੱਲ ਨਿਰਸੰਸ਼ਯ ਸਿੱਧ ਹੋ ਜਾਂਦੀ ਹੈ ਕਿ ਵਿਸ਼ੇ, ਸੁਤਹ (ਅਪਣੇ ਆਪ) ਪਿਆਰੇ ਨਹੀਂ ਆਪਣਾ ‘ਆਤਮਾ’ ਹੀ ਪਿਆਰਾ ਹੈ ਕਿਉਂਕਿ ‘ਆਤਮਾ’ ਨੂੰ ਖਸ਼ ਕਰਨ ਵਾਸਤੇ

ਵਿਸ਼ਿਆਂ ਵਿੱਚ ਪ੍ਰੀਤੀ ਕੀਤੀ ਜਾਂਦੀ ਹੈ ਅਰਥਾਤ ਵਿਸ਼ਿਆਂ ਵਿੱਚ ਪ੍ਰੀਤੀ ਦਾ ਪ੍ਰਯੋਜਨ ਆਪਣੇ 'ਆਤਮਾ' ਦੀ ਪ੍ਰਸੰਨਤਾ ਹੀ ਹੈ।

ਜਿਸਨੇ ਉਹ 'ਆਤਮਾ' ਪੰਜ ਯਾ ਛੇ ਫੁੱਟ ਆਦਿ ਸ਼ਗੀਰ ਦੇ ਆਕਾਰ ਜਿਨ੍ਹਾਂ ਕੁਝ ਸਮਝਿਆ ਹੋਇਆ ਹੈ, ਉਹ ਮਨੁੱਖ ਇਤਨੇ ਕੁ ਹੀ ਆਤਮਾ ਦੇ ਪ੍ਰਸੰਨ ਕਰਨ ਪ੍ਰਾਤਾਰ, ਕਿਸੇ ਨਾਲ ਪਿਆਰ ਕਰਦਾ ਹੈ ਤੇ ਕਿਸੇ ਨਾਲ ਢੈਸ਼। ਜਿਸ ਗਿਆਨਵਾਨ ਨੇ ਆਪਣੇ 'ਆਤਮਾ' ਨੂੰ ਬ੍ਰਹਮ ਸੂਰੂਪ ਜਾਣਿਆ ਹੈ, ਉਹ ਸਾਰਿਆਂ ਸ਼ਗੀਰਾਂ ਵਿੱਚ ਆਪਣੇ ਹੀ ਆਤਮਾ ਨੂੰ ਦੇਖਕੇ, ਬਿਨਾਂ ਮਤਲਬ ਪ੍ਰੀਤੀ ਕਰਦਾ ਹੈ। ਕੋਈ ਭੀ ਸੂਰਥ ਨਾ ਹੋਣ ਕਰਕੇ, ਉਸ ਦੀ ਪ੍ਰੀਤੀ ਨਿਸ਼ਕਾਮ ਹੁੰਦੀ ਹੈ। ਕਿਉਂਕਿ ਜਦ ਵਿਆਪਕ ਬ੍ਰਹਮ ਨੂੰ ਆਪਣਾ 'ਆਤਮਾ' ਸਮਝਦਾ ਹੈ ਯਾਨੀ ਆਪਣੇ ਤੋਂ ਬਿਨਾਂ ਕੋਈ ਹੈ ਹੀ ਨਹੀਂ ਤਾਂ ਇੱਛਾ ਕਿਸ ਵਸਤੂ ਦੀ ਹੋਵੇ? ਕਿਸ ਦੀ ਪ੍ਰਾਪਤੀ ਨਾ ਹੋਣ ਕਾਰਨ ਤੜਪੇ ਤੇ ਕਿਸ ਦੀ ਪ੍ਰਾਪਤੀ ਨਾਲ ਖੁਸ਼ ਹੋਵੇ? ਉਹ ਸਦਾ ਹੀ ਆਪਣੇ ਵਿਆਪਕ 'ਆਤਮਾ' ਦੀ ਪ੍ਰੀਤੀ ਵਿੱਚ ਫੁੱਲ ਜਾਂਦਾ ਹੈ। ਜਿਨ੍ਹਾਂ ਵਿਸ਼ਿਆਂ ਨੂੰ ਆਪਣੇ 'ਆਤਮਾ' ਤੋਂ ਸੁਦਾ ਜਾਣ ਕੇ, ਆਤਮਾ ਦੀ ਪ੍ਰਸੰਨਤਾ ਲਈ ਪ੍ਰੀਤੀ ਕਰਦਾ ਸੀ ਤੇ ਆਪਣੇ ਆਤਮਾ ਦੀ ਅਪ੍ਰਸੰਨਤਾ ਦਾ ਕਾਰਨ ਜਾਣ ਕੇ, ਪਰਹੇਜ਼ ਕਰਦਾ ਸੀ, ਉਹ ਸਾਰੇ ਹੀ ਸੰਸਾਰਕ ਵਿਸ਼ੇ, ਆਤਮ-ਸੂਰੂਪ ਭਾਸਣ ਲੱਗ ਜਾਂਦੇ ਹਨ। ਇਸ ਲਈ ਉਨ੍ਹਾਂ ਵਿਸ਼ਿਆਂ ਦੀ ਪ੍ਰਾਪਤੀ ਤੇ ਅਪ੍ਰਾਪਤੀ, ਨਾ ਇੱਛਾ ਤੇ ਨਾ ਅਨਿੱਛਾ ਤਥਾ ਨਾ ਹੀ ਪ੍ਰਸੰਨਤਾ ਨਾ ਅਪ੍ਰਸੰਨਤਾ ਹੁੰਦੀ ਹੈ। ਸਭ ਕੁੱਝ 'ਆਤਮਾ' ਹੋਣ ਦੇ ਕਾਰਨ ਪਿਆਰਾ-ਪਿਆਰਾ ਹੀ ਲੱਗਦਾ ਹੈ, ਕਿਉਂਕਿ ਆਪਣਾ ਆਤਮਾ ਤਾਂ ਹੈ ਹੀ ਪਿਆਰਾ, ਉਸ ਦੀ ਪ੍ਰਸੰਨਤਾ ਲਈ ਸਾਰੇ ਪ੍ਰਯਤਨ ਹਨ। ਉਹ 'ਆਤਮਾ' ਸਦਾ ਪ੍ਰਸੰਨ ਰਹੇ, ਇਸ ਇੱਛਾ ਵਾਲੇ ਪੜ੍ਹੇ ਪੜ੍ਹੇ ਭਗਤ ਜਨ, ਸਭ ਸੰਸਾਰੀ ਇੱਛਾਵਾਂ ਨੂੰ ਛੱਡ ਕੇ, ਆਪਣੇ 'ਆਤਮਾ' ਨੂੰ ਹੀ ਪ੍ਰੀਤੀ ਕਰਨ ਵਾਲੇ ਹੁੰਦੇ ਹਨ। ਆਪਣੇ 'ਆਤਮਾ' ਦੀ ਪ੍ਰੀਤੀ ਕਰਦੇ-ਕਰਦੇ, ਆਪਣੇ ਪਿਆਰੇ 'ਆਤਮਾ' ਨੂੰ ਸੁਧਾਰ੍ਦ ਦੇਖਣ ਲੱਗ ਜਾਂਦੇ ਹਨ। ਫਿਰ ਜਿਸ ਪਾਸੇ ਭੀ ਨਜ਼ਰ ਉਠਾਉਂਦੇ ਹਨ- ਸੱਜੇ-ਖੱਬੇ, ਸਾਮ੍ਰਾਂ-ਪਿੱਛੇ ਤੇ ਉੱਪਰ-ਨੀਚੇ ਆਦਿ ਆਪਣਾ ਹੀ 'ਆਤਮਾ' ਦਿਖਾਈ ਦਿੰਦਾ ਹੈ, ਫਿਰ ਕਦ ਪ੍ਰੀਤੀ ਟੁੱਟਦੀ ਹੈ? ਗੁਰੂ ਮਹਾਰਾਜ ਕਹਿੰਦੇ ਹਨ-

ਲਾਗੀ ਪ੍ਰੀਤਿ ਨ ਤੂਟੈ ਮੂਲੇ ॥ ਹਰਿ ਅੰਤਰਿ ਬਾਹਰਿ ਰਹਿਆ ਭਰਪੂਰੇ ॥

(ਅੰਗ ੧੦੫)

ਇਹ ਹੈ ਅਚੱਲ ਤੇ ਸੱਚੀ ਪ੍ਰੀਤੀ। ਇਸ ਪ੍ਰਕਾਰ ਵਿਸ਼ੇ, ਸੁਤਹ (ਅਪਣੇ ਆਪ) ਪਿਆਰੇ ਨਹੀਂ ਕਿੰਤੂ ਆਪਣੇ 'ਆਤਮਾ' ਲਈ ਪਿਆਰੇ ਲਗਦੇ ਹਨ।

ਕਿਸੇ ਦੇ ਮਕਾਨ ਨੂੰ ਅੱਗ ਲੱਗ ਜਾਏ ਤਾਂ ਉਹ ਕੋਸ਼ਿਸ਼ ਕਰਦਾ ਹੈ ਕਿ ਅੱਛਾ-ਅੱਛਾ ਸਾਮਾਨ, ਧਨ-ਪਦਾਰਥ, ਆਦਿ ਪਹਿਲਾਂ ਕੱਢ ਲਿਆ ਜਾਏ। ਜੇ ਨਹੀਂ ਨਿਕਲਦਾ ਤਾਂ ਛੋਤੀ ਨਾਲ ਆਪਣੀ ਇਸਤੇ ਤੇ ਪੁੱਤ੍ਰ ਆਦਿ ਕੱਢਣ ਦੀ ਕੋਸ਼ਿਸ਼ ਕਰਦਾ ਹੈ। ਜੇ ਅੱਗ ਜ਼ਿਆਦਾ ਭੜਕ ਕੇ ਕਾਬੂ ਤੋਂ ਬਾਹਰ ਹੋ ਜਾਵੇ ਤਾਂ ਫੇਰਨ ਛਾਲ ਮਾਰਕੇ ਸਭ ਕੁੱਝ ਵਿੱਚੋਂ ਛੱਡ ਕੇ, ਆਪ ਬਾਹਰ ਨਿਕਲ ਜਾਂਦਾ ਹੈ। ਇਸ ਵਿੱਚ ਸਪਸ਼ਟ ਹੋ ਜਾਂਦਾ ਹੈ ਕਿ ਆਪਣਾ ਹੀ 'ਆਤਮਾ' ਸਭ ਨਾਲੋਂ ਪਿਆਰਾ ਹੈ। ਉਸ ਆਪਣੇ-ਆਪ ਯਾਨੀ 'ਆਤਮਾ' ਲਈ ਹੀ ਸਭ ਕੁੱਝ ਪਿਆਰਾ ਲਗਦਾ ਹੈ।

ਅਪਣੇ ਅਤੀ ਪਿਆਰੇ 'ਆਤਮਾ' ਵਿੱਚ ਸਦਾ ਟਿਕੇ ਰਹਿਣ ਖਾਤਰ ਵੱਡੇ-ਛੱਡੇ ਚਕਵਰਤੀ ਰਾਜੇ, ਆਪਣਾ ਰਾਜ-ਭਾਗ ਛੱਡਕੇ, ਬਨਾਂ ਵਿੱਚ ਰਹਿਣ ਲੱਗ ਗਏ। ਕਿਸੇ ਕਾਮਲ ਮੁਰਸ਼ਦ ਦੇ ਉਪਦੇਸ਼ ਦੁਆਰਾ ਆਪਣੇ 'ਆਤਮਾ' ਨੂੰ ਜਾਣ ਕੇ, ਉਸਦੀ ਅਤੀ ਗੂੜੀ ਪ੍ਰੀਤੀ ਵਿੱਚ ਛੁੱਥੇ ਰਹਿਣ ਖਾਤਰ ਹੀ ਸਭ ਕੁੱਝ ਛੱਡ ਕੇ ਚਲੇ ਗਏ।

ਜੋ ਇਸ ਗੱਲ ਨੂੰ ਸਮਝਦਾ ਹੈ ਕਿ ਕੋਈ ਭੀ ਵਸਤੂ ਸੁੱਖ-ਸੂਰਪ ਨਹੀਂ ਯਾਨੀ ਸੁੱਖ-ਸੂਰਪ ਤਾਂ ਆਪਣਾ ਹੀ 'ਆਤਮਾ' ਹੈ, ਉਹ ਕਿਸੇ ਪੂਰੇ ਸਤਿਗੁਰੂ ਦੀ ਦੱਸੀ ਯੁਕਤੀ ਨੂੰ ਅੰਗੀਕਾਰ ਕਰਕੇ, ਘਰ ਵਿੱਚ ਰਹਿੰਦਾ ਹੋਇਆ ਵੀ ਸੰਸਾਰੀ ਵਿਸ਼ਿਆਂ ਤੋਂ ਐਸਾ ਨਿਰਲੇਪ ਹੋ ਜਾਂਦਾ ਹੈ ਜਿਉਂ 'ਕਮਲ' ਦਾ ਫੁੱਲ ਜਲ ਵਿੱਚ ਰਹਿੰਦਾ ਹੋਇਆ ਭੀ ਸਦਾ ਨਿਰਲੇਪ ਹੈ। ਘਰ-ਬਾਰ ਨੂੰ ਛੱਡ ਕੇ ਪਦਾਰਥਾਂ ਦਾ ਮੋਹ ਛੱਡ ਦਿੱਤਾ ਜਾਏ ਅਥਵਾ ਘਰ ਵਿੱਚ ਰਹਿੰਦੇ ਹੋਏ ਹੀ, ਪਦਾਰਥਾਂ ਵਿੱਚ ਖਚਤਾਈ ਛੱਡ ਦਿੱਤੀ ਜਾਏ, ਇੱਕੋ ਹੀ ਗੱਲ ਹੈ, ਪ੍ਰੇਤੂ ਇਨ੍ਹਾਂ ਵਿਸ਼ਿਆਂ ਵਿੱਚ ਪ੍ਰੀਤੀ ਰੱਖਣ ਵਾਲਾ ਨਾ ਕੋਈ ਘਰ ਵਿੱਚ ਰਹਿੰਦਾ 'ਆਤਮਾਨੰਦ' ਨੂੰ ਪ੍ਰਾਪਤ ਹੋ ਸਕਦਾ ਹੈ ਤੇ ਨਾ ਹੀ ਘਰ-ਬਾਰ ਛੱਡਕੇ ਬਨਾਂ ਵਿੱਚ ਰਹਿਣ ਵਾਲਾ। ਕਿਉਂਕਿ ਵਿਸ਼ੇ, ਮ੍ਰਿਗਤ੍ਰਿਸ਼ਨਾ ਦੇ ਜਲ ਵਾਂਗੂ ਕੇਵਲ ਪ੍ਰਤੀਤ ਹੀ ਹੁੰਦੇ ਹਨ, ਵਾਸਤਵ ਵਿੱਚ ਕੁੱਝ ਵਸਤੂ ਨਹੀਂ। ਅਣਹੋਏ ਵਿਸ਼ਿਆਂ ਦੀ ਪ੍ਰੀਤੀ ਦਾ ਫਲ ਭੀ ਅਣਹੋਇਆ ਹੀ ਹੈ

ਯਾਨੀ ਐਵੇਂ ਪੜੀਤੀ ਮਾਤ੍ਰ ਹੀ ਹੈ। ਜਿਉਂ ਸੁਪਨ ਦੇ ਪਦਾਰਥਾਂ ਨੂੰ ਕੋਈ ਕਿੰਨਾਂ ਹੀ ਘੁੱਟ-ਘੁੱਟ ਕੇ ਗਲ ਨਾਲ ਲਾਵੇ, ਅੱਖ ਖੁਲ੍ਹਣ ਦੀ ਦੇਰੀ ਹੈ ਨਾ ਕੋਈ ਪਦਾਰਥ ਤੇ ਨਾ ਹੀ ਘੁੱਟ ਕੇ ਗਲ ਨਾਲ ਲਾਉਣ ਵਾਲਾ ਸ਼ਰੀਰ ਹੈ, ਐਵੇਂ ਭਰਮ ਦੇ ਕਾਰਨ ਵਿਸ਼ੇ ਤੇ ਵਿਸ਼ਿਆਂ ਨੂੰ ਭੋਗਣ ਵਾਲੇ ਸ਼ਰੀਰ ਭਾਸਦੇ ਹਨ। ਤਿਉਂ ਹੀ ਇਹ ਸਾਮੁਣੇ ਦਿਖਾਈ ਦੇਣ ਵਾਲੇ ਵਿਸ਼ੇ ਭੀ ਹਨ ਯਾਨੀ ਜਾਗ੍ਰਤ ਦੇ ਵਿਸ਼ੇ ਭੀ ਸੁਪਨ ਨਾਲੋਂ ਕਿੰਚਤ ਬਿਲੱਛਣ (ਭਿੰਨ) ਨਹੀਂ।

ਜਿਨ੍ਹਾਂ-ਜਿਨ੍ਹਾਂ ਚਿੱਤ ਇਨ੍ਹਾਂ ਵਿਸ਼ਿਆਂ ਵਿੱਚ ਨਿੱਕਲਿਆ ਹੋਇਆ ਹੋਵੇਗਾ ਉਤਨਾ-ਉਤਨਾ ਹੀ ਪੜ੍ਹੀ ਪ੍ਰੀਤੀ ਵਿੱਚ ਲੀਨ ਹੋਵੇਗਾ। ਜਿਹੜਾ ਸਦਾ ਹੀ ਪੜ੍ਹੀ ਪ੍ਰੀਤੀ ਵਿੱਚ ਟਿਕਿਆ ਰਹਿਣਾ ਚਾਹੇ, ਉਹ ਸੰਸਾਰੀ ਪਦਾਰਥਾਂ ਦਾ ਮੌਹ ਯਾਨੀ ਆਸਕਤੀ ਛੱਡ ਦੇਂਦੇ। ਹਾਂ! ਵਿਵਹਾਰ ਚਲਾਉਣ ਭਾਤਰ ਐਕਟਰਾਂ (ਅਦਾਕਾਰਾਂ) ਦੀ ਤਰ੍ਹਾਂ ਆਪਣਾ ਜੋ ਪਾਰਟ ਹੋਵੇ ਉਸ ਨੂੰ ਪੂਰਾ ਅਦਾ ਕਰਦਾ ਰਹੇ। ਪ੍ਰੰਤੂ ਚਿੱਤ ਦੀ ਲਗਨ ਆਪਣੇ ਅਤੀ ਪਿਆਰੇ ‘ਆਤਮਾ’ ਵਾਹਿਗੁਰੂ ਵਿੱਚ ਹੀ ਰੱਖੇ ਕਿਉਂਕਿ ਪ੍ਰੀਤੀ ਦੇ ਲਾਇਕ ਸਿਵਾਏ ਗੋਬਿੰਦ ਪੜ੍ਹੀ ਤੋਂ ਹੋਰ ਕੋਈ ਭੀ ਨਹੀਂ ਹੈ। ਜੇ ਸੰਸਾਰ ਵਿੱਚ ਕਿਸੇ ਇਸਤ੍ਰੀ ਜਾਂ ਪੁਰਸ਼ ਨਾਲ ਪ੍ਰੀਤੀ ਕੀਤੀ ਭੀ ਜਾਏ ਤਾਂ ਉਹ ਪ੍ਰੀਤੀ ਹੁੰਦੀ ਹੈ ਆਪਣੀ ਪੰਨਤਾ ਭਾਤਰ ਪ੍ਰੰਤੂ ਆਪਣੇ ਪ੍ਰੰਮੀ ਨੂੰ ਪਿਆਰ ਕਰਦੇ ਸਮੇਂ ਇਉਂ ਕਿਹਾ ਜਾਂਦਾ ਹੈ ਕि-

ਮੈਂ ਤੇਰੇ ਬਿਨਾਂ ਰਹਿ ਨਹੀਂ ਸਕਦਾ, ਤੇਰੇ ਤੁੱਲ ਮੈਨੂੰ ਕੋਈ ਭੀ ਪਿਆਰੀ ਵਸਤੂ ਨਹੀਂ ਹੈ, ਤੇਰਾ ਵਿਸ਼ੇਗ ਤਾਂ ਮੇਰੇ ਪ੍ਰਾਣ ਹੀ ਖਤਮ ਕਰ ਦੇਣ ਵਾਲਾ ਹੈ, ਤੈਨੂੰ ਦੇਖੋ ਬਿਨਾਂ ਮੈਨੂੰ ਚੈਨ ਹੀ ਨਹੀਂ ਆਉਂਦੀ, ਤੂੰ ਬਹੁਤ ਹੀ ਪਿਆਰਾ ਹੈ ਤਥਾ ਤੂੰ ਮੇਰੇ ਪ੍ਰਾਣ ਦਾ ਸਹਾਰਾ ਹੈ, ਇਤਿਆਦਿਕ ਮਿੱਠੀਆਂ-ਮਿੱਠੀਆਂ ਗੱਲਾਂ ਪ੍ਰੰਮੀ ਆਪਣੇ ਪ੍ਰੀਤਮ ਨਾਲ ਕਰਦਾ ਹੈ। ਪ੍ਰੰਤੂ ਇਹ ਬਚਨ ਬਿਲਕੁਲ ਕਪਟ ਯੁਕਤ (ਧੋਖੇ ਭਰੇ) ਹਨ ਕਿਉਂਕਿ ਪ੍ਰੀਤੀ ਤਾਂ ਉਹ ਆਪਣੇ ਸੁੱਖ ਲਈ ਕਰਦਾ ਹੈ ਤੇ ਤਾਰੀਫ ਤਾਂ ਹੈ ਕਿ ਇਹ ਮੇਰੇ ਅਨੁਕੂਲ ਯਾਨੀ ਸੁੱਖ ਦੇਣ ਦਾ ਕਾਰਨ ਬਣਿਆ ਰਹੇ ਅਤੇ ਜਿਸ ਨਾਲ ਪ੍ਰੀਤੀ ਕੀਤੀ ਜਾਂਦੀ ਹੈ, ਉਸਦੇ ਮਨ ਵਿੱਚ ਵੀ ਛੁਪਿਆ ਹੋਇਆ ਇਹੀ ਰਾਜ਼ ਹੈ ਕਿ ਇਹ ਮੇਰੀ ਮਰਜ਼ੀ ਮੁਤਾਬਿਕ ਬਣਿਆ ਰਹੇ। ਇਸ ਲਈ, ਉਹ ਭੀ ਖੂਬ ਪ੍ਰੀਤੀ ਕਰਦਾ ਹੈ। ਮਤਲਬ ਦੇਂਹਾਂ ਦੇ ਚਿੱਤਾਂ ਵਿੱਚ ਆਪਣੇ ਸੁੱਖ ਦਾ ਹੀ ਹੈ

ਪ੍ਰੇਤੂ ਉੱਪਰੋਂ ਬਾਤ-ਬੀਤ ਅਜਿਹੀ ਹੈ ਜੋ ਮਾਨੋਂ ਸਭ ਕੁੱਝ ਆਪਣੇ ਪ੍ਰੀਤਮ ਲਈ ਹੀ ਕਰਦਾ ਹੈ, ਸੋ ਇਹ ਹੈ ਸੰਸਾਰੀ ਪ੍ਰੀਤੀ। ਨਿਸ਼ਕਾਮ ਪ੍ਰੀਤੀ ਤਾਂ ਕੋਈ ਪੜ੍ਹ ਦਾ ਪ੍ਰੇਮੀ ਹੀ ਕਰ ਸਕਦਾ ਹੈ ਕਿਉਂਕਿ ਪੜ੍ਹ ਪ੍ਰੇਮੀ ਬਿਨਾਂ, ਨਿਸ਼ਕਾਮਤਾ ਸੰਭਵ ਨਹੀਂ। ਸੰਸਾਰੀ ਮਨੁੱਸ਼ਾਂ ਵਿੱਚ ਕੋਈ ਨਾ ਕੋਈ ਕਾਮਨਾ ਰਹਿੰਦੀ ਹੀ ਹੈ। ਗੋਬਿੰਦ ਦੇ ਪਿਆਰੇ, ਨਿਸ਼ਕਾਮ ਹੋਣ ਦੇ ਕਾਰਨ ਸਭ ਨਾਲ ਸੱਚੀ ਪ੍ਰੀਤੀ ਕਰਦੇ ਹਨ ਤੇ ਕੋਈ ਖੂਹਿਸ਼ ਨਾ ਹੋਣ ਦੇ ਕਾਰਨ, ਉਹ ਪ੍ਰੀਤੀ ਟੁੱਟਦੀ ਨਹੀਂ। ਜਿਸ ਨੂੰ ਕੋਈ ਇੱਛਾ ਹੀ ਨਹੀਂ, ਉਹ ਕਿਸ ਇੱਛਾ ਦੀ ਪੂਰਤੀ ਵਿੱਚ ਕਮੀ ਰਹਿਣ ਨਾਲ, ਪ੍ਰੀਤੀ ਵਿੱਚ ਫਰਕ ਦੇਖੋਗਾ? ਉਸ ਦੀ ਪ੍ਰੀਤੀ ਤਾਂ ਆਪਣੇ ਹੀ 'ਆਤਮਾ' ਨਾਲ ਹੈ। ਆਪਣਾ ਹੀ 'ਆਤਮਾ' ਪੁਰਸ਼-ਇਸਤ੍ਰੀ, ਪਸੂ-ਪੰਛੀ ਤੇ ਬਨ-ਤਿੰਨ ਆਦਿ ਰੂਪਾਂ ਵਿੱਚ ਪਸਰਿਆ ਹੋਇਆ 'ਬ੍ਰਹਮ' ਹੈ। ਜਿਸ ਨਾਲ ਭੀ ਪ੍ਰੀਤੀ ਹੈ, ਉਹ ਆਪਣੇ ਹੀ 'ਆਤਮਾ' ਨਾਲ ਹੈ। ਇੱਕ ਹੀ 'ਆਤਮਾ' ਸਭ ਦੇਹਾਂ ਵਿੱਚ ਹੋਣ ਦੇ ਕਾਰਨ, ਉਹ ਸਾਰੀਆਂ ਦੇਹਾਂ ਆਪਣੀਆਂ ਹੀ ਹਨ। ਆਪਣੀ ਦੇਹ ਦਾ ਕੋਈ ਭੀ ਅਨਿਸ਼ਟ ਨਹੀਂ ਚਾਹੁੰਦਾ ਯਾਨੀ ਬੁਰਾ ਨਹੀਂ ਤੱਕਦਾ। ਸਮ-ਦਿਸ਼ਟੀ ਨਾਲ ਪੂਰਨ ਗਿਆਨੀ ਪੁਰਸ਼, ਪਦਾਰਥਾਂ ਨੂੰ ਆਪਣੇ ਤੋਂ ਜੁਦਾ ਜਾਣ ਕੇ, ਆਪਣੇ ਹੀ 'ਆਤਮਾ' ਲਈ ਪ੍ਰੀਤੀ ਨਹੀਂ ਕਰਦੇ, ਕਿੱਤੂ ਅਗਿਆਨੀ ਜੀਵ ਹੀ ਆਪਣੇ ਤੋਂ ਜੁਦਾ ਪਦਾਰਥਾਂ ਨੂੰ ਆਪਣੇ ਸਮਝਕੇ ਆਪਣੇ ਅਨੁਕੂਲ ਪਦਾਰਥ ਨਾਲ ਪ੍ਰੀਤੀ ਤੇ ਪ੍ਰਤੀਕੂਲ ਨਾਲ ਦੈਸ਼ ਕਰਦੇ ਹਨ, ਇਸ ਲਈ ਦੁਖੀ-ਸੁਖੀ ਹੁੰਦੇ ਰਹਿੰਦੇ ਹਨ। ਵਿਚਲੀ ਛੱਪੀ ਹੋਈ ਵਾਸਤ੍ਰਿਕ ਬਾਤ ਨੂੰ ਨਾ ਜਾਨਣ ਦੇ ਕਾਰਨ ਪਦਾਰਥਾਂ ਵਿੱਚ ਸੁੱਖ ਦੀ ਭ੍ਰਾਤੀ ਹੁੰਦੀ ਹੈ। ਇਸ ਪ੍ਰਕਾਰ ਦੀ ਭ੍ਰਾਤੀ-ਯੁਕਤ ਸੁੱਖ, ਸ਼ਾਸਤ੍ਰ ਨੇ ਤਿੰਨ ਪ੍ਰਕਾਰ ਦਾ ਮੰਨਿਆ ਹੈ— ਪ੍ਰਿਯ, ਸੌਦ ਅਤੇ ਪ੍ਰਸੌਦ—

ਇਸ਼ਟ ਵਸਤੂ ਦੇ ਦਰਸ਼ਨ ਦਾ ਸੁੱਖ ਯਾਨੀ ਜਿਸ ਵਸਤੂ ਨੂੰ ਚਿੱਤ ਚਾਹੁੰਦਾ ਹੈ, ਉਸਦਾ ਕੇਵਲ ਦਰਸ਼ਨ ਹੀ ਹੋ ਜਾਣਾ 'ਪ੍ਰਿਯ' ਸੁੱਖ ਹੈ। ਦਰਸ਼ਨ ਤੋਂ ਪਹਿਲਾਂ ਉਸ ਵਸਤੂ ਲਈ ਪ੍ਰਯਤਨਸ਼ੀਲ ਚਿੱਤ ਵਿਆਕੁਲ ਰਹਿੰਦਾ ਹੈ ਤੇ ਚਿੱਤ ਬਿਤੀ ਅਤੀ ਵਿਆਕੁਲ ਰਹਿਣ ਦੇ ਕਾਰਣ, ਦੁੱਖ ਦਾ ਅਨੁਭਵ ਹੁੰਦਾ ਹੈ। ਯਤਨ ਕਰਦੇ-ਕਰਦੇ ਜਦ ਉਹ ਵਸਤੂ ਕੇਵਲ ਦਿਖਾਈ ਹੀ ਦਿੰਦੀ ਹੈ ਤਾਂ ਉਹ ਵਿਆਕੁਲ ਤੇ ਚੰਚਲ ਬਿਤੀ ਟਿਕ ਜਾਂਦੀ ਹੈ ਕਿਉਂਕਿ ਉਸ ਵਸਤੂ ਲਈ ਹੀ ਬਿਤੀ ਵਿੱਚ

ਚੰਚਲਤਾ ਆਈ ਸੀ। ਉਸ ਟਿਕੀ ਹੋਈ ਅਵਸਥਾ ਅੰਦਰ ‘ਆਤਮਾ’ ਸਪਸ਼ਟ ਹੋ ਜਾਂਦਾ ਹੈ ਅਰਥਾਤ ‘ਆਤਮਾ’ ਦਾ ਪ੍ਰਤੀਬਿੰਬ ਜਿਉਂ ਦਾ ਤਿਉਂ ਸਾਫ-ਸਾਫ਼ ਭਾਸਦਾ ਹੈ ਤੇ ‘ਆਤਮਾ’ ਹੈ ਹੀ ਅਨੰਦ-ਸੂਰਪ, ਅਜਿਹਾ ‘ਆਤਮਾ’ ਦਾ ਅਨੰਦ ਪ੍ਰਗਟ ਹੋ ਜਾਂਦਾ ਹੈ। ਬੜੇ ਸੁੱਖ ਦਾ ਅਨੁਭਵ ਹੁੰਦਾ ਹੈ ਪੰਡੂ ਅਗਿਆਨੀ ਜੀਵਾਂ ਨੂੰ ਭੁਲੇਖਾ ਲਗਦਾ ਹੈ ਕਿ ਇਸ ਵਸਤੂ ਦੇ ਦੇਖਣ ਮਾੜ੍ਹ ਤੋਂ ਮੈਨੂੰ ਅਨੰਦ ਆਇਆ ਹੈ ਅਰਥਾਤ ਇਹ ਵਸਤੂ ਹੀ ਸੁਖਦਾਈ ਹੈ।

ਪਰ ਇਹ ਸੁੱਖ ਕੁੱਝ ਕਾਲ ਹੀ ਰਹਿੰਦਾ ਹੈ, ਤਤਪਸਚਾਤ ਉਸ ਵਸਤੂ ਦੀ ਪ੍ਰਾਪਤੀ ਦੀ ਇੱਛਾ ਉਤਪੇਨ ਹੋ ਕੇ ਬਿੜੀ ਫਿਰ ਵਿਆਕੁਲ ਹੋ ਜਾਂਦੀ ਹੈ। ਇਸ ਬਿੜੀ ਦੀ ਚੰਚਲ ਅਵਸਥਾ ਵਿੱਚ ਭਾਵੇਂ ਉਹ ਵਸਤੂ ਸਾਮੁੱਣੇ ਦਿਖਾਈ ਦਿੰਦੀ ਰਹੇ, ਕੁੱਝ ਭੀ ਸੁੱਖ ਨਹੀਂ ਕਿਉਂਕਿ ਬਿੜੀ ਦਾ ਉਹ ਟਿਕਾਉ ਜਿਸ ਵਿੱਚ ਕਿ ‘ਆਤਮਾ’ ਪ੍ਰਗਟ ਭਾਸਦਾ ਸੀ, ਜਾਂਦਾ ਰਹਿੰਦਾ ਹੈ, ਇਸ ਕਾਰਨ ਸੁੱਖ ਦਾ ਅਨੁਭਵ ਨਹੀਂ ਹੁੰਦਾ।

ਜਿਉਂ ਕਿਸੇ ਪਾਣੀ ਦੇ ਭਰੇ ਹੋਏ ਖੁਲ੍ਹੇ ਬਰਤਨ ਵਿੱਚ ਸੂਰਜ ਦਾ ਅਕਸ ਪੈਂਦਾ ਹੈ, ਜੇ ਉਹ ਪਾਣੀ ਹਵਾ ਦੂਗਾ ਹਿਲਦਾ ਹੋਵੇ ਤਾਂ ਅਕਸ ਸਪਸ਼ਟ ਨਹੀਂ ਭਾਸਦਾ ਤੇ ਜੇ ਪਾਣੀ ਟਿਕਿਆ ਹੋਇਆ ਹੋਵੇ ਤਾਂ ਸੂਰਜ ਦਾ ਪ੍ਰਤੀਬਿੰਬ ਸਾਫ-ਸਾਫ਼ ਦਿਖਦਾ ਹੈ। ਤਿਉਂ ਹੀ ਸ਼ਰੀਰ ਬਰਤਨ ਹੈ, ਅਤਹਕਰਣ ਪਾਣੀ ਹੈ, ਇੱਛਾ ਹਵਾ ਹੈ ਤੇ ਆਤਮਾ ਦਾ ਸੂਰਜ ਦੀ ਨਿਆਈ ਅਕਸ ਪੈਂਦਾ ਹੈ। ਜਦ ਉਹ ਕਿਸੇ ਇੱਛਾ ਦੇ ਕਾਰਨ ਮਨ ਵਿਆਕੁਲ ਹੁੰਦਾ ਹੈ, ਉਸ ਚੰਚਲ ਅਵਸਥਾ ਅੰਦਰ ‘ਆਤਮਾ’ ਦਾ ਪ੍ਰਤੀਬਿੰਬ ਸਪਸ਼ਟ ਨਾ ਭਾਸਣ ਦੇ ਕਾਰਨ, ਸੁੱਖ ਦਾ ਅਨੁਭਵ ਹੋਣ ਦੀ ਬਜਟੇ ਦੁੱਖ ਦਾ ਅਨੁਭਵ ਹੁੰਦਾ ਹੈ। ਉਹ ਇੱਛਾ ਜਿਸ ਲਈ ਚਿੱਤ ਚੰਚਲ ਹੈ ਜਦ ਪੂਰੀ ਹੁੰਦੀ ਹੈ ਤਾਂ ਚਿੱਤ ਟਿਕ ਜਾਂਦਾ ਹੈ ਅਤੇ ‘ਆਤਮਾ’ ਸਪਸ਼ਟ ਦਿਖਾਈ ਦੇਣ ਲਗਦਾ ਹੈ ਯਾਨੀ ਆਵਰਣ ਤੋਂ ਰਹਿਤ ਹੋ ਜਾਂਦਾ ਹੈ (ਇਹ ਆਵਰਣ ਸ਼ੁਨ ਅਵਸਥਾ ਛਿੰਨ ਮਾੜ੍ਹ ਲਈ ਹੀ ਹੁੰਦੀ ਹੈ ਜਿਉਂ ਪਾਣੀ ਜਗ ਕੁ ਟਿਕ ਕੇ ਫਿਰ ਹਿੱਲਣ ਲੱਗ ਪਏ) ਉਸ ਸਪਸ਼ਟ ਅਵਸਥਾ ਵਿੱਚ ਆਨੰਦ ਦਾ ਅਨੁਭਵ ਹੁੰਦਾ ਹੈ ਕਿਉਂਕਿ ‘ਆਤਮਾ’ ਅਨੰਦ ਸੂਰਪ ਹੈ ਪੰਡੂ ਮੂਰਖ ਜੀਵ ਨੂੰ ‘ਇਹ ਪਦਾਰਥ ਹੀ ਸੁੱਖ ਸੂਰਪ ਹਨ’ ਭੁਲੇਖਾ ਲਗਦਾ ਹੈ। ਇਸ ਸੁੱਖ ਨੂੰ ‘ਮੇਦ’ ਕਹਿੰਦੇ ਹਨ।

ਇਹ ਸੁੱਖ, ਕੁੱਝ ਕਾਲ ਅਨੁਭਵ ਹੁੰਦਾ ਰਹਿੰਦਾ ਹੈ ਫਿਰ ਉਸ ਵਸਤੂ ਦੇ ਇਸਤੇਮਾਲ ਕਰਨ ਦੀ ਇੱਛਾ ਜਾਗ ਪੈਂਦੀ ਹੈ, ਜਿਸ ਨਾਲ ਮਨ ਉਸ ਵਸਤੂ ਨੂੰ ਸੇਵਨ ਕਰਨ ਦੇ ਯਤਨ ਵਿੱਚ ਲੱਗ ਕੇ ਚੰਚਲ ਹੋ ਜਾਂਦਾ ਹੈ। ਉਹ ਵਸਤੂ ਜਿਸਦੀ ਪ੍ਰਾਪਤੀ ਹੋਣ ਨਾਲ ਬੜੀ ਪ੍ਰਸੰਨਤਾ ਹੋਈ ਸੀ ਭਾਵੇਂ ਪਾਸ ਹੀ ਪਈ ਹੈ ਕਿੱਤੂ ਸੁੱਖ ਨਸ਼ਟ ਹੋ ਜਾਂਦਾ ਹੈ, ਕਿਉਂਕਿ ਸੁੱਖ-ਸੂਰਪ ‘ਆਤਮਾ’ ਤਾਂ ਬਿਤੀ ਦੇ ਟਿਕਾਊ ਕਾਲ ਵਿੱਚ ਹੀ ਸਪਸ਼ਟ ਭਾਸਦਾ ਹੈ ਤੇ ਆਨੰਦ ਪ੍ਰਗਟ ਹੁੰਦਾ ਹੈ। ਉਹ ਬਿਤੀ ਦਾ ਟਿਕਾਊ ਹੀ ਜਦ ਨਾ ਰਿਹਾ ਤੇ ਸੁੱਖ ਕਿੱਥੋਂ? ਕੋਸ਼ਿਸ਼ ਕਰਦੇ-ਕਰਦੇ ਜਦ ਉਸ ਵਸਤੂ ਨੂੰ ਸੇਵਨ ਕਰਨ ਦਾ ਮੌਕਾ ਮਿਲਿਆ ਤਾਂ ਬਿਤੀ ਤੁਰੰਤ ਇਸਥਿਤ ਹੋ ਜਾਂਦੀ ਹੈ। ਉਸ ਇਸਥਿਤੀ ਕਾਲ ਵਿੱਚ ਆਨੰਦ-ਸੂਰਪ ‘ਆਤਮਾ’ ਦਾ ਆਨੰਦ-ਪ੍ਰਗਟ ਹੋ ਜਾਂਦਾ ਹੈ ਤੇ ਮੂਰਖ ਮਹੱਥ ਨੂੰ ਭੁਲੋਖਾ ਲਗਦਾ ਹੈ ਕਿ ਇਸ ਵਸਤੂ ਦੇ ਸੇਵਨ ਨਾਲ ਮੈਨੂੰ ਬੜਾ ਆਨੰਦ ਆਇਆ ਯਾਨੀ ਵਸਤੂ ਹੀ ਆਨੰਦ ਸੂਰਪ ਹੈ। ਜੇ ਉਹ ਵਸਤੂ ਹੀ ਅਨੰਦ ਸੂਰਪ ਹੁੰਦੀ ਤਾਂ ਕਦੇ ਅਨੰਦ ਵਾਲੀ ਤੇ ਕਦੇ ਅਨੰਦ ਤੋਂ ਰਹਿਤ ਕਿਉਂ ਭਾਸਦੀ? ਅੱਗ ਸਦਾ ਹੀ ਹਰ ਜਗ੍ਹਾ ਦਾਹ ਕਰਨ ਵਾਲੀ ਤੇ ਪ੍ਰਕਾਸ਼ ਕਰਨ ਵਾਲੀ ਰਹਿੰਦੀ ਹੈ ਅਰਥਾਤ ਇਹ ਅੱਗ ਦਾ ਸੁਭਾਉ ਦੂਰ ਨਹੀਂ ਹੁੰਦਾ। ਇਹ ਨਹੀਂ ਕਿ ਉਹ ਅੱਗ ਕਦੇ ਠੰਢੀ ਤੇ ਕਦੇ ਤੱਤੀ ਹੋ ਜਾਂਦੀ ਹੈ। ਵਸਤੂ ਦਾ ਸੁਭਾਉ ਵਸਤੂ ਦੇ ਨਾਲ ਹੀ ਰਹਿਣ ਵਾਲਾ ਹੈ। ਜੇ ਵਿਸ਼ੇ, ਅਨੰਦ-ਸੂਰਪ ਹੀ ਹੋਣ ਤਾਂ ਇਨ੍ਹਾਂ ਦਾ ਸੁਭਾਉ ਹੀ ਅਨੰਦ ਵਾਲਾ ਹੋਵੇ ਫਿਰ ਕਦੇ ਸੁੱਖਦਾਈ ਤੇ ਕਦੇ ਦੁੱਖਦਾਈ ਭਾਸਣ ਕਿਉਂ? ਉਹੀ ਵਸਤੂ ਜੋ ਇਸ ਛਿੰਨ ਵਿੱਚ ਅਨੰਦ ਵਾਲੀ ਮਾਲੂਮ ਦਿੰਦੀ ਹੈ, ਉਹ ਦੂਜੇ ਛਿੰਨ ਵਿੱਚ ਦੁੱਖ ਵਾਲੀ ਕਿਉਂ ਭਾਸਦੀ ਹੈ? ਉਹੀ ਪਿਆਰਾ-ਪਿਆਰਾ ਮਿੱਤ ਅਨੁਕੂਲ ਹੋਣ ਦੇ ਕਾਰਨ ਮਹਾਨ ਸੁਖਦਾਈ ਭਾਸਦਾ ਹੈ ਤੇ ਕਿਸੇ ਕਾਰਨ ਪ੍ਰਤੀਕੂਲ ਹੋ ਜਾਣ ਪਰ, ‘ਸਤ੍ਰੂ’ ਜ਼ਹਿਰ ਦੇ ਤੁੱਲ ਕਿਉਂ ਭਾਸਦਾ ਹੈ? ਇਸ ਤਰ੍ਹਾਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਅਨੁਕੂਲ ਪਦਾਰਥਾਂ ਨਾਲ ਬਿਤੀ ਟਿਕ ਜਾਂਦੀ ਹੈ ਤੇ ‘ਆਤਮਾ’ ਦਾ ਅਨੰਦ ਪ੍ਰਗਟ ਹੋ ਜਾਂਦਾ ਹੈ। ਪ੍ਰਤੀਕੂਲ ਨਾਲ ਬਿਤੀ ਚੰਚਲ ਹੋ ਜਾਂਦੀ ਹੈ ਤੇ ਸੁੱਖ-ਸੂਰਪ ‘ਆਤਮਾ’ ਪਰ ਚੰਚਲਤਾਈ ਦਾ ਆਵਰਣ ਆ ਜਾਣ ਦੇ ਕਾਰਨ ਦੁੱਖ ਭਾਸਦਾ ਹੈ, ਇਸ ਲਈ ਪਦਾਰਥ ਸੁੱਖ-ਸੂਰਪ ਨਹੀਂ, ਸੁੱਖ-ਸੂਰਪ ਤਾਂ ਆਪਣਾ ‘ਆਤਮਾ’ ਹੀ ਹੈ।

ਆਤਮਾਨੰਦ ਦਾ ਪ੍ਰਗਟ ਹੋਣਾ ਯਾ ਨਾ ਹੋਣਾ ਇਹ ਦੋਨੋਂ ਹੀਆਤਮਾ ਵਿੱਚ ਨਹੀਂ ਬਣਦੇ ਕਿੰਤੂ ਪ੍ਰਕਾਸ਼ਮਾਨ ਸੂਰਜ ਦੇ ਅੱਗੇ ਬੱਦਲਾਂ ਦੇ ਆ ਜਾਣ ਅਤੇ ਹਟ ਜਾਣ ਵਾਂਗ੍ਰੀ ਇੱਛਾ ਦ੍ਰਾਰਾ ਬਿਤੀ ਦੇ ਚੰਚਲ ਹੋ ਜਾਣ ਅਤੇ ਇੱਛਾ ਰਹਿਤ ਅਵਸਥਾ ਅੰਦਰ ਬਿਤੀ ਦੇ ਟਿੱਕ ਜਾਣ ਨਾਲ, 'ਆਤਮ ਅਨੰਦ' ਦਾ ਪ੍ਰਗਟ ਹੋਣਾ ਯਾ ਨਾ ਹੋਣਾ ਭਾਸਦਾ ਹੈ। 'ਆਤਮਾ' ਤਾਂ ਸਦਾ ਇੱਕ ਰਸ ਅਤੇ ਅਨੰਦ-ਸੁਰੂਪ ਹੀ ਹੈ। ਬੁੱਧੀਮਾਨ ਨੂੰ ਚਾਹੀਏ ਜੋ ਸਾਰੇ ਹੀ ਸੰਸਾਰੀ ਪਦਾਰਥਾਂ ਦਾ ਮੋਹ ਛੱਡਕੇ, ਆਪਣੇ 'ਆਤਮਾ' ਨੂੰ ਵਾਹਿਗੁਰੂ ਨਾਲ ਅਭੇਦ ਜਾਣਕੇ ਪ੍ਰੀਤੀ ਕਰੋ। ਪ੍ਰੀਤੀ ਦੇ ਲਾਈਕ ਇੱਕ ਪ੍ਰਭੂ ਹੀ ਹੈ ਜੋ ਸਭ ਦਾ 'ਆਪਣਾ ਆਪ' ਯਾਨੀ 'ਆਤਮਾ' ਹੋ ਕੇ ਪ੍ਰਗਟ ਹੋ ਰਿਹਾ ਹੈ, ਹੋਰ ਕੋਈ ਭੀ ਪਦਾਰਥ ਨਹੀਂ।

### ਨਿਰਮਾਣਤਾ ਆਦਿ ਸਾਧਨ

ਸੰਸਾਰ ਨੂੰ ਹੀ ਬਾਰੇਬਾਰ ਦੇਣ ਵਾਲਿਆਂ ਦੁੱਖ ਰੂਪ ਵਸਤੂਆਂ ਤੋਂ ਉਪਰਾਮ ਹੋ ਕੇ ਨਿੱਤ-ਸੁੱਖ ਰੂਪ 'ਆਤਮ' ਪ੍ਰਾਪਤੀ ਦੀ ਇੱਛਾ ਵਾਲੇ ਹੇਠ ਲਿਖੇ ਅਮਾਨਿੜ੍ਹ ਆਦਿ ਸਾਧਨਾਂ ਦੇ ਯੁਕਤ ਹੋਣ ਦਾ ਤੀਬਰ ਪ੍ਰਯਤਨ ਕਰਨ ਕਿਉਂਕਿ ਇਸ ਸਾਧਨ ਸਮੁਚਾਇ ਦੇ ਪਰਾਇਣ ਹੋਇਆ ਮਨੁੱਸ਼, 'ਆਤਮਾ' ਨੂੰ ਜਾਨਣ ਯੋਗ ਬਣ ਜਾਂਦਾ ਹੈ। ਇਹ ਗਿਆਨ ਦਾ ਸਾਧਨ ਹੋਣ ਦੇ ਕਾਰਨ 'ਗਿਆਨ' ਨਾਮ ਦ੍ਰਾਰਾ ਹੀ ਕਥਨ ਕੀਤਾ ਗਿਆ ਹੈ। ਉਹ ਸਾਧਨ ਇਹ ਹਨ-

੧. ਅਮਾਨਿੜ੍ਹ-ਆਪਣਾ ਵੱਡਾਪਨ ਪ੍ਰਗਟ ਨਾ ਕਰਨਾ।
੨. ਅੰਦਰੂ-ਪਾਖੰਡ ਪੂਰਬਕ ਕੋਈ ਆਚਰਣ ਨਾ ਕਰਨਾ।
੩. ਅਹਿਸਾ-ਕਿਸੇ ਭੀ ਪ੍ਰਾਣੀ ਨੂੰ ਮਨ, ਬਾਣੀ ਤੇ ਸ਼ਰੀਰ ਕਰਕੇ ਕਸ਼ਟ ਨਾ ਦੇਣਾ।
੪. ਖਿਮਾ-ਦੂਜਿਆਂ ਦੇ ਅਪਰਾਧ ਦੇਖਕੇ ਭੀ ਉਨ੍ਹਾਂ ਦਾ ਬੁਰਾ ਨਾ ਚਿਤਵਣਾ।
੫. ਆਰਜਵ-ਸਰਲਤਾ, ਕੁਟਲਤਾ ਰਹਿਤ ਹੋਣਾ।
੬. ਆਚਾਰਯ ਉਪਾਸਨਾ-ਮੁਕਤੀ ਦੇ ਸਾਧਨਾਂ ਦਾ ਉਪਦੇਸ਼ ਕਰਨ ਵਾਲੇ ਗੁਰੂ ਦੀ ਹਰ ਪ੍ਰਕਾਰ ਨਾਲ ਸੇਵਾ ਕਰਨਾ।
੭. ਸੌਚ-ਸ਼ਰੀਰਕ ਮੈਲ ਨੂੰ ਮਿੱਟੀ ਤੇ ਜਲ ਆਦਿ ਨਾਲ ਸਾਫ਼ ਕਰਨਾ ਅਤੇ ਅੰਤਹਕਰਣ ਦੇ ਰਾਗਾ-ਚੈਸ਼ ਆਦਿ ਮੈਲ ਨੂੰ ਵਿਚਾਰ ਪੂਰਬਕ ਦੂਰ ਕਰਨਾ।

੮. ਅੰਤਹਕਰਣ ਦੀ ਇਸਥਿਤੀ ਬਣਾਈ ਰੱਖਣਾ।
੯. ਮਨ ਅਤੇ ਇੰਦ੍ਰੀਆਂ ਦੇ ਸਹਿਤ ਸ਼ਰੀਰ ਦਾ ਕਾਬੂ ਕਰਨਾ।
੧੦. ਇੰਦ੍ਰੀਆਂ ਦੇ ਸ਼ਬਦ, ਸਪਰਸ਼, ਤੁਪ, ਰਸ ਅਤੇ ਗੰਧ ਆਦਿ ਵਿਸ਼ਿਆਂ ਵਿੱਚ ਵੈਰਾਗ ਪਾਰਨ ਕਰਨਾ।
੧੧. ਅਹੰਕਾਰ ਦਾ ਅਭਾਵ ਕਰਨਾ।
੧੨. ਜਨਮ, ਮਿਤ੍ਰ, ਜਰਾ, ਰੋਗ ਅਤੇ ਦੁੱਖਾਂ ਵਿੱਚ ਅਰਥਾਤ ਜਨਮ ਤੋਂ ਲੈਕੇ ਮੌਤ ਦੇ ਦੁੱਖ ਪਰਯੋਤ, ਸਭਨਾਂ ਵਿੱਚ ਅਲੱਗ ਦੋਸ਼ਾਂ ਦਾ ਦੇਖਣਾ।
੧੩. ਅਨਾਸਕਤੀ-ਘਰ, ਪ੍ਰੀਵਾਰ ਅਤੇ ਧਨ ਆਦਿ ਵਿੱਚ ਲਗਾਉ ਨਾ ਹੋਣਾ।
੧੪. ਅਨਭਿਸੂਝਗਾ-ਮੋਹ-ਮਮਤਾ ਦਾ ਨਾ ਹੋਣਾ।
੧੫. ਪਿਛ, ਅਧਿਕ ਦੀ ਪ੍ਰਾਪਤੀ ਵਿੱਚ ਸਦਾ ਹੀ ਚਿੱਤ ਦਾ ਸਮ ਰਹਿਣਾ ਅਰਥਾਤ ਮਨ ਦੇ ਅਨੁਕੂਲ ਤਥਾ ਪ੍ਰੀਕੂਲ ਪ੍ਰਾਪਤ ਹੋਣ ਪਰ ਹਰਖ, ਸੋਕ ਆਦਿ ਵਿਕਾਰਾਂ ਦਾ ਨਾ ਹੋਣਾ।
੧੬. ਈਸ਼੍ਵਰ ਵਿੱਚ ਏਕੀ ਬਿੜੀ ਨਾਲ, ਇਸਥਿਤੀ ਰੂਪ ਧਿਆਨ-ਯੋਗ ਦੇ ਢੂਰਾ ਅਵਿਭਚਾਰੀ ਭਗਤੀ ਯਾਨੀ ਪਰਮੇਸ਼ਰ ਤੋਂ ਪਰੋ ਕੋਈ ਭੀ ਨਹੀਂ ਹੈ, ਉਹੀ ਸਾਡੀ ਪਰਮ-ਗਤੀ ਹੈ, ਇਸ ਪ੍ਰਕਾਰ ਦੀ ਜੋ ਨਿਸਚਿਤ ਅਵਿਚਲ ਬੁੱਧੀ ਹੈ, ਉਹੀ ਅਨੰਨਜ ਯੋਗ ਹੈ, ਉਸਦੇ ਯੁਕਤ ਹੋ ਕੇ ਭਜਨ ਕਰਨਾ ਹੀ ਅਵਿਭਚਾਰਨੀ ਭਗਤੀ ਹੈ।
੧੭. ਏਕਾਂਤ ਅਤੇ ਸ਼ੁਧ ਦੇਸ਼ ਵਿੱਚ ਰਹਿਣ ਦਾ ਸੁਭਾਉ ਹੋਣਾ।
੧੮. ਵਿਸ਼ੇ ਆਸਕਤ ਮਨੁੱਸ਼ਾਂ ਦੇ ਸਮੁਦਾਇ ਵਿੱਚ ਪ੍ਰੇਮ ਨਾ ਹੋਣਾ।
੧੯. ਅਧਯਾਤਮ ਗਿਆਨ ਵਿੱਚ ਨਿੱਤ-ਇਸਥਿਤੀ ਯਾਨੀ ਜਿਸ ਗਿਆਨ ਢੂਰਾ ਆਤਮਾ ਦੇ ਅਨਾਤਮਾ ਦਾ ਪਤਾ ਲਗਦਾ ਹੈ, ਉਸ ਅਧਯਾਤਮ ਗਿਆਨ ਦੇ ਵਿੱਚ ਨਿੱਤ ਕਾਇਮ ਰਹਿਣਾ।
੨੦. ਤੱਤ-ਗਿਆਨ ਦੇ ਅਰਥ ਤੁਪ ਪ੍ਰਮਾਤਮਾ ਨੂੰ ਹੀ ਸਭ ਪਾਸੇ ਦੇਖਣਾ।  
ਅਮਾਨਿੜ੍ਹ ਤੋਂ ਲੈਕੇ ਇੱਥੇ ਤੱਕ ਸਾਰਾ ਸਾਧਨ ਸਮੁਦਾਇ ਗਿਆਨ ਦਾ ਪਰਮ ਸਾਧਨ ਹੈ। ਇਸ ਤੋਂ ਵਿਪਰੀਤ ਯਾਨੀ ਉਲਟ ਮਾਨ, ਦੰਡ, ਹਿੱਜਾ ਤੇ

ਅੰਕਾਰ ਆਦਿ ਅਵਗੁਣ ਸਮੁਦਾਇ ਸੰਸਾਰ ਵਿੱਚ ਪ੍ਰਵਿਰਤ ਕਰਨ ਦਾ ਕਾਰਨ  
ਹੋਣ ਤੇ ਤਿਆਗ ਦੇਣਾ ਚਾਹੀਏ ਕਿਉਂਕਿ ਉਹ ਸਾਰਾ ਅਗਿਆਨ ਹੈ।

(ਗੀ: ਅ: ੧੩ ਸ: ੨ ਤੋਂ ੧੧)

ਇਸ ਪ੍ਰਕਾਰ ਉਪ੍ਰੇਕਤ ਸਾਧਨ ਸਮੁਦਾਇ ਦੇ ਯੁਕਤ ਹੋ ਕੇ, ਆਪਣੇ ਨਿੱਤ  
ਸੁੱਖ-ਰੂਪ ਆਤਮਾ ਦਾ ਅਨੁਭਵ ਕਰੋ, ਇਸ ਵਿੱਚ ਸੰਸਾਰ ਨਹੀਂ ਹੈ। ਸੱਚੀ ਗੱਲ  
ਤਾਂ ਇਹ ਹੈ ਕਿ ਜਦ ਭੀ ਤੁਸੀਂ ਸਾਮ੍ਰਾਣੇ ਦਿਖਣ ਵਾਲੇ, ਅਨਿੱਤ ਸੰਸਾਰ ਨੂੰ ਚਿੱਤ  
ਵਿੱਚੋਂ ਕੱਢੋਗੇ ਤਦ ਹੀ ਆਪਣੇ ਆਤਮਾ-ਬ੍ਰਹਮ ਨੂੰ ਪਾਉਗੇ, ਨਹੀਂ ਤਾਂ ਜਿੰਨੀਆਂ  
ਜੀ ਚਾਹੁੰਦਾ ਹੈ ਅਗਿਆਨ ਪੂਰਬਕ ਟੱਕਰਾ ਮਾਰੀ ਜਾਵੇ, ਵਿਕਾਰ ਰਹਿਤ,  
ਅੰਸਥਾ ਤੇ ਅਨੰਦ ਰੂਪ 'ਆਤਮਾ' ਨੂੰ ਨਹੀਂ ਪਾ ਸਕੋਗੇ, ਇਹ ਅੱਚਲ ਸਿਧਾਂਤ ਹੈ।

### ਕਾਮਨਾਵਾਂ ਦਾ ਅਭਾਵ ਅਤੇ ਪਰਮ-ਗਤੀ

ਜਿਸ ਸਮੇਂ ਸੰਪੂਰਨ ਕਾਮਨਾਵਾਂ ਜੋ ਕਿ ਇਸਦੇ ਹਿਰਦੇ ਵਿੱਚ ਆਸਰਾ ਬਣਾ  
ਕੇ ਰਹਿੰਦੀਆਂ ਹਨ, ਛੁੱਟ ਜਾਂਦੀਆਂ ਹਨ, ਉਸ ਸਮੇਂ ਉਹ ਮਰਨ-ਧਰਮਾ ਅਮਰ  
ਹੋ ਜਾਂਦਾ ਹੈ ਅਤੇ ਇਸ ਸ਼ਗੀਰ ਦ੍ਰਾਗ ਹੀ 'ਬ੍ਰਹਮ-ਭਾਵ' ਨੂੰ ਪ੍ਰਾਪਤ ਹੋ ਜਾਂਦਾ ਹੈ  
ਅਰਥਾਤ ਕਿਸੇ ਦੂਜੀ ਜਗ੍ਹਾ ਜਾਕੇ ਨਹੀਂ, ਇਸ ਲੋਕ ਵਿੱਚ ਹੀ ਦੀਵੇ ਦੇ ਬੁੜੇ  
ਜਾਣ ਵਾਂਗੂੰ, ਸਭ ਬੰਧਨ ਨਸ਼ਟ ਹੋ ਕੇ 'ਬ੍ਰਹਮ-ਭਾਵ' ਨੂੰ ਪ੍ਰਾਪਤ ਹੋ ਜਾਂਦਾ ਹੈ।

(ਕ: ਉ: ੨।੩।੧੪)

ਸੰਪੂਰਨ ਕਾਮਨਾਵਾਂ ਤਾਂ ਹੀ ਛੁੱਟ ਸਕਦੀਆਂ ਹਨ ਜੇ ਕਾਮਨਾ ਦੇ ਯੋਗ ਕੋਈ  
ਭੀ ਪਦਾਰਥ ਨਾ ਰਹੇ ਅਰਥਾਤ ਮਿਗਤਿਸ਼ਨਾ ਦੇ ਜਲ ਵਾਂਗੂੰ ਦਿਸ਼ਾ ਅਨਿੱਤ ਹੈ,  
ਇਹ ਸਿੱਧ ਹੋ ਜਾਵੇ। ਇਸ ਬੰਧ ਤੋਂ ਪਹਿਲਾਂ ਜੋ ਵਿੱਦੀਨ ਦੇ ਚਿੱਤ ਵਿੱਚ ਅਨੰਤ  
ਕਾਮਨਾਵਾਂ ਸਨ, ਛਿੰਨ-ਭਿੰਨ ਹੋ ਜਾਂਦੀਆਂ ਹਨ। ਦਿਸ਼ਾ ਦੇ ਅਭਾਵ ਹੋ ਜਾਣ  
ਨਾਲ ਇੰਦੀਆਂ ਕਿਸ ਪਦਾਰਥ ਨੂੰ ਗੁਹਿਣ ਕਰਨ? ਕਠੋਪਨਿਸ਼ਦ ਵਿੱਚ ਯਮਗਾਜ,  
ਨਿਰਿਕੇਤਾ ਨੂੰ ਕਹਿੰਦੇ ਹਨ—

ਜਿਸ ਸਮੇਂ ਪੰਜੇ ਗਿਆਨ ਇੰਦੀਆਂ ਮਨ ਸਹਿਤ ਆਤਮਾ ਵਿੱਚ ਇਸਥਿਤ  
ਹੋ ਜਾਂਦੀਆਂ ਹਨ ਅਤੇ ਬੁੱਧੀ ਭੀ ਚੇਸ਼ਟਾ ਨਹੀਂ ਕਰਦੀ, ਉਸ ਅਵਸਥਾ ਨੂੰ  
ਪਰਮਗਤੀ ਕਹਿੰਦੇ ਹਨ।

(ਕ: ਉ: ੨।੩।੧੦)

ਇਸ ਅਵਸਥਾ ਵਿੱਚ 'ਆਤਮਾ' ਆਪਣੇ ਅਵਿੱਦਜਾ ਆਦਿ ਅਰੋਪ ਤੋਂ  
ਰਹਿਤ ਸੂਰਪ ਵਿੱਚ ਇਸਥਿਤ ਰਹਿੰਦਾ ਹੈ। ਇਸ ਲਈ ਯਤਨ ਪੁਰਬਕ ਇੰਦ੍ਰੀਆਂ  
ਅਤੇ ਮਨ ਨੂੰ ਅਨਿੱਤ ਪ੍ਰੰਚ ਵੱਲੋਂ ਰੋਕਣਾ ਚਾਹੀਏ ਤਾਂ ਕਿ ਆਪਣੇ 'ਆਤਮਾ'  
ਵਿੱਚ ਇਹ ਇਸਥਿਤੀ ਪਾਉਣ, ਇਹ ਆਖਰੀ ਸੰਸਾਰ-ਅਤੀਤ, ਪਰਮ ਸ਼ਾਂਤਮਈ  
ਅਵਸਥਾ ਹੈ। ਅਵਿੱਦਜਾ ਤੋਂ ਉਤਪਨ ਹੋਣ ਵਾਲੀਆਂ ਪ੍ਰਤੀਤੀਆਂ, ਜਿਸ ਵੇਲੇ  
ਨਸ਼ਟ ਹੋ ਜਾਂਦੀਆਂ ਹਨ, ਉਹੀ ਅਮਰ ਅਵਸਥਾ ਅਰਥਾਤ ਜਨਮ ਤੋਂ ਰਹਿਤ  
ਹੋਣ ਦੇ ਕਾਰਨ, ਸਭ ਵਿਕਾਰਾਂ ਤੋਂ ਰਹਿਤ 'ਨਿਰਵਿਕਾਰ ਪਦ' ਹੈ, ਇਸ ਬਾਤ ਨੂੰ  
ਯਮਰਾਜ ਇਉਂ ਦਿਖਾਉਂਦੇ ਹਨ-

ਜਿਸ ਸਮੇਂ ਇਸ ਜੀਵਨ ਵਿੱਚ ਹੀ ਇਸਦੇ ਹਿਰਦੇ ਦੀਆਂ ਸੰਪੂਰਨ ਗ੍ਰੰਥੀਆਂ  
(ਗੰਢਾਂ) ਦਾ ਛੇਦਨ ਹੋ ਜਾਂਦਾ ਹੈ, ਉਸ ਸਮੇਂ ਵਿੱਚ ਮਰਨ-ਧਰਮਾ, ਅਮਰ ਹੋ  
ਜਾਂਦਾ ਹੈ। ਸੰਪੂਰਨ ਵੇਦਾਂਤਾਂ ਦਾ ਇਤਨਾ ਹੀ ਆਦੇਸ਼ ਹੈ। (ਕ: ਉ: ੨। ੩। ੧੫)

ਕਿਹੋ ਜਿਹੀ ਬਚਿੱਤ੍ਰ ਗਾਤੀ ਹੈ, ਕੇਵਲ ਖਿਆਲਾਂ ਦੀ ਹੀ ਤਬਦੀਲੀ! ਮਰਨ-  
ਧਰਮਾ—ਮੈਂ ਸ਼ਰੀਰ ਰੂਪ ਹਾਂ, ਜੀਮਦਾ ਹਾਂ, ਮਰਦਾ ਹਾਂ, ਦੁਖੀ ਹਾਂ ਤੇ ਸੁਖੀ ਹਾਂ ਆਦਿ  
ਅਵਿੱਦਜਾਕੌਪਤ ਪਿਆਲਾਂ ਨੂੰ ਛੱਡ ਕੇ 'ਮੈਂ ਅਸੰਸਾਰੀ ਬ੍ਰਹਮ ਹੀ ਹਾਂ' ਇਸ ਬੋਧ  
ਦ੍ਵਾਰਾ ਅਵਿੱਦਜਾ ਰੂਪ ਗੰਢਾਂ ਦਾ ਨਾਸ਼ ਹੋ ਜਾਂਦਾ ਹੈ। ਜੜ੍ਹ ਅਤੇ ਚੇਤਨ ਜੋ  
ਇੱਕ-ਮਿੱਕ ਹੋ ਕੇ ਰੇਤ ਤੇ ਖੰਡ ਵਾਂਗ ਰਲੇ ਮਿਲੇ ਹੋਏ ਸੇਨ, ਜੁਦਾ-ਜੁਦਾ ਹੋ ਜਾਂਦੇ  
ਹਨ। ਸੁੱਤੇ ਹੋਏ ਦੀਆਂ ਅੱਖਾਂ ਪੁੱਲ੍ਹ ਜਾਂਦੀਆਂ ਹਨ। ਰੱਸੀ ਦਾ ਗਿਆਨ ਹੋਣ  
ਨਾਲ, ਸੱਪ ਦਾ ਭੁਲੇਖਾ ਹਟ ਜਾਂਦਾ ਹੈ। ਆਪਣੇ-ਆਪ ਨੂੰ ਮਰਨ ਤੇ ਜੰਮਣ  
ਵਾਲਾ ਜੋ ਮੰਨਦਾ ਸੀ, ਉਹ ਮੰਨਣ ਤੋਂ ਹਟ ਕੇ, ਨਿਰਵਿਕਲਪ ਹੋ ਜਾਂਦਾ ਹੈ।  
ਬੱਸ, ਇਤਨਾ ਹੀ ਸੰਪੂਰਨ ਵੇਦਾਂਤਾਂ ਦਾ ਉਪਦੇਸ਼ ਯਾਨੀ ਇਸਦੇ ਦੂਰਾ ਆਤਮ-  
ਬੋਧ ਦਾ ਪ੍ਰਯਤਨ ਹੈ, ਇਹੀ ਉਪਾਇ ਦ੍ਰਾਗ ਜਾਨਣ ਵਿੱਚ ਆਉਣ ਵਾਲੀ  
ਅਕਹਿ ਵਸੂ ਹੈ। ਇਸ ਤੋਂ ਜ਼ਿਆਦਾ ਕੁੱਝ ਹੋਰ ਭੀ ਹੋਵੇਗਾ, ਇਹ ਸੰਸਾਰ ਕਦੇ  
ਭੁੱਲ ਕੇ ਭੀ ਨਹੀਂ ਕਰਨਾ।

ਪਿਆਰੇ ਵਿਘੋਰਗੀ ! ਇਸ ਆਦੇਸ਼ ਨੂੰ ਸਮਝ, ਦੂਜਾ ਦੇਖਣਾ ਹੀ ਤਾਂ ਸੰਸਾਰ  
ਹੈ। ਤੂੰ ਦੂਜੇ ਦੀ ਕਲਪਨਾ ਹੀ ਕਿਉਂ ਕਰਦਾ ਹੈ? ਜੇ ਕੋਈ ਕਲਪਨਾ ਕੀਤੀ ਹੀ ਹੈ  
ਤਾਂ ਇਸ ਅਨਿੱਤ ਸੰਸਾਰ ਦਾ ਅਨੰਦ ਮਾਣ, ਵਾਰ-ਵਾਰ ਮਰ ਅਤੇ ਜੰਮ। ਜਨਮ-  
ਮਰਨ ਤੋਂ ਰਹਿਤ ਉਹੀ ਹੋਵੇਗਾ ਜੋ ਇੱਕ ਆਪਣੇ 'ਆਪੇ'-'ਆਤਮਾ' ਨੂੰ 'ਬ੍ਰਹਮ'

ਤੂਪ ਦੇਖੇਗਾ। ਆਪਣੇ ਗਿਆਨ ਤੋਂ ਬਿਨਾਂ ਜੋ ਕੁੱਝ ਭੀ ਤੂੰ ਕਰਨਾ ਹੈ, ਉਹ ਕੋਈ ਅਨਾਤਮ ਪ੍ਰਾਪਤੀ ਦਾ ਸਾਧਨ ਹੀ ਹੋਵੇਗਾ ਅਥਵਾ ਸੰਸਾਰ ਵਿੱਚ ਕੋਈ ਫੁੱਥੇ ਰਹਿਣ ਦਾ ਉਪਾਇ ਹੀ ਹੋਵੇਗਾ, 'ਆਤਮਾ' ਨਹੀਂ ਹੋ ਸਕਦਾ। 'ਆਤਮਾ' ਵਿੱਚ ਕੋਈ ਕਿਸੇ ਪ੍ਰਕਾਰ ਦੀ ਭੀ ਕਲਪਨਾ ਨਹੀਂ ਹੈ। ਇੱਕ ਵਸਤੂ ਵਿੱਚ, ਕਿਸੇ ਕਲਪਨਾ ਦਾ ਮਤਲਬ ਹੀ ਕੀ?

ਇਸ ਪ੍ਰਕਾਰ ਦੇ ਆਪਣੇ 'ਆਤਮਾ' ਨੂੰ ਸਮਝ ਕੇ ਯਾਨੀ ਸਾਖਜਾਤ ਅਨੁਭਵ ਕਰਕੇ, ਸਭ ਕਰਮ ਤੇ ਸਾਧਨਾਂ ਨੂੰ ਸਮੁੰਦਰ ਵਿੱਚ ਸੁੱਟ ਦੇਵੇ। ਇਹ ਸੰਸਾਰ, ਸਮੁੰਦਰ ਦਾ ਹੀ ਖਾਰਾ ਪਾਣੀ ਹੈ, ਮਿਠੇ ਚਸ਼ਮੇ (ਆਤਮਾ) ਦਾ ਨਹੀਂ। ਜਹਾਜ਼ ਅਤੇ ਸਮੁੰਦਰ ਦੀ ਪੀਤੀ ਨੂੰ ਹੁਣ ਛੁੱਡੇ ਕਿਉਂਕਿ ਪਾਰਲੇ ਕਿਨਾਰੇ ਪਰ ਉਤਰ ਕੇ ਜਹਾਜ਼ ਕੁੱਝ ਕੰਮ ਨਹੀਂ ਦਿਆ ਕਰਦਾ, ਇਹ ਪਾਣੀ ਪਰ ਚੱਲਣ ਵਾਲੀ ਹੀ ਸਵਾਰੀ ਹੈ, ਪਿਥਵੀ ਪਰ ਨਹੀਂ। ਬ੍ਰਹਮ ਸਾਖਜਾਤਕਾਰ ਦਾ ਫਲ, ਮੰਡਕ ਉਪਨਿਸ਼ਦ ਵਿੱਚ ਇਉਂ ਦੱਸਦੇ ਹਨ—

ਊਸ ਪਰਾਵਰ (ਕਾਰਨ-ਕਾਰਜ ਤੂਪ) ਬ੍ਰਹਮ ਦਾ ਸਾਖਜਾਤਕਾਰ ਲੈਣ ਪਰ, ਜੀਵ ਦੀ ਹਿਰਦੇ ਗੰਧੀ (ਗੰਢ) ਟੁੱਟ ਜਾਂਦੀ ਹੈ, ਸਾਰੇ ਸੰਸਾਰ ਨਸ਼ਟ ਹੋ ਜਾਂਦੇ ਹਨ ਅਤੇ ਇਸਦੇ ਕਰਮ ਖੀਣ ਹੋ ਜਾਂਦੇ ਹਨ। (ਮ: ਉ: ੨।੨।੮)

ਹਿਰਦੇ ਗੰਧੀ, ਬੁੱਧੀ ਵਿੱਚ ਇਸਥਿਤ ਅਵਿੱਦਜ, ਵਾਸ਼ਨਾਮਈ ਕਾਮ ਨੂੰ ਕਹਿੰਦੇ ਹਨ। ਉਹ ਸਾਰੀਆਂ ਕਾਮਨਾਵਾਂ 'ਆਤਮ-ਸਾਖਜਾਤ' ਹੋ ਜਾਣ ਪਰ ਨਾਸ਼ ਹੋ ਜਾਂਦੀਆਂ ਹਨ ਤੇ ਪ੍ਰਮਾਤਮਾ ਦੇ ਬਾਰੇ ਸਭ ਜੀਵਾਂ ਨੂੰ ਸੰਦੇਹ ਬਣਿਆ ਰਹਿੰਦਾ ਹੈ—ਨਿਰਣਯ ਨਹੀਂ ਕੀਤਾ ਜਾਂਦਾ, ਕੋਈ ਕੁੱਝ ਕਹਿੰਦਾ ਹੈ ਤੇ ਕੋਈ ਕੁੱਝ। ਇਨ੍ਹਾਂ ਗੰਲਿਆਂ ਵਿੱਚ ਪਏ ਹੀ, ਜੀਵਨ ਬਤੀਤ ਹੋ ਜਾਂਦਾ ਹੈ ਅਤੇ ਆਘਰ ਵਾਸਨਾ ਮੁਤਾਬਿਕ ਫਿਰ ਜਨਮ ਗ੍ਰਹਣ ਕਰ ਲੈਂਦੇ ਹਨ। ਉਨ੍ਹਾਂ ਦੇ ਪ੍ਰਮਾਤਮਾ ਸੰਬੰਧੀ ਸੰਸਾਰ ਨਸ਼ਟ ਹੋ ਜਾਂਦੇ ਹਨ। ਮੈਂ ਹੀ ਪਾਰਬ੍ਰਹਮ ਹਾਂ ਇਸ ਗਿਆਨ ਦ੍ਰਾਰਾ ਜਿਸ ਦੇ ਸੰਸਾਰ ਨਾਸ਼ ਹੋ ਗਏ ਹੋਣ ਤੇ ਅਵਿੱਦਜਾ ਨਿਵਿਰਤ ਹੋ ਚੁੱਕੀ ਹੋਵੇ, ਉਸ ਦੇ ਗਿਆਨ ਉਤਪਤੀ ਤੋਂ ਪਹਿਲਾਂ ਅਤੇ ਬਾਅਦ ਵਿੱਚ ਕੀਤੇ ਹੋਏ ਸਾਰੇ ਹੀ ਕਰਮ ਨਸ਼ਟ ਹੋ ਜਾਂਦੇ ਹਨ ਅਤੇ ਵਰਤਮਾਨ ਵਿੱਚ ਪ੍ਰਾਰੱਥਧ ਰੂਪ ਕਰਮ ਜੋ ਆਰੰਭ ਹੋ ਚੁੱਕਾ ਹੈ, ਇਸਦਾ ਭੋਗ ਕੇ ਅੰਤ ਹੋ ਜਾਂਦਾ ਹੈ। ਇਸ ਪ੍ਰਕਾਰ ਸੰਸਾਰ ਦਾ ਕਾਰਨ ਹੀ ਨਾ ਰਹਿਣ ਤੇ ਜੀਵ, ਮੁਕਤ ਹੋ ਜਾਂਦਾ ਹੈ।

### ਨਿਸ਼ਕ੍ਰਿਯ ਆਤਮਾ ਦੇ ਬੋਧ ਵਾਲੇ ਦੀ ਨਿਸ਼ਕਰਤ੍ਤਾ ਜਤਾ

ਫਲ ਉਤਪਤੀ ਤੋਂ ਪਹਿਲਾਂ ਹੀ ਬਿਛੁ ਨੂੰ ਛੱਲ ਲੱਗਿਆ ਕਰਦੇ ਹਨ ਤੇ ਫਲ ਦੇ ਲੱਗ ਜਾਣ ਪਰ ਫੁੱਲ ਝੜ ਜਾਂਦੇ ਹਨ। ਜਿਸ ਤਰ੍ਹਾਂ ਇਹ ਗੱਲ ਹੈ ਤਿਉਂ ਹੀ ਗਿਆਨ ਉਤਪਤੀ ਤੋਂ ਪਹਿਲਾਂ ਕਰਮ ਤੇ ਉਪਾਸਨਾ ਆਦਿ ਕਰਮ ਕੀਤੇ ਜਾਂਦੇ ਹਨ, ਬਾਅਦ ਵਿੱਚ ਨਹੀਂ ਕਿਉਂਕਿ 'ਕਰਮ' ਮੰਤਹਕਰਨ ਦੀ ਸ਼ੁੱਧੀ ਦੇ ਹੀ ਹੇਤੂ ਹਨ, ਆਤਮ ਪ੍ਰਾਪਤੀ ਦੇ ਨਹੀਂ। ਆਤਮ-ਬ੍ਰਹਮ ਪ੍ਰਾਪਤੀ ਤਾਂ ਗਿਆਨ ਦ੍ਰਾਗ ਹੀ ਹੁੰਦੀ ਹੈ-

ਫਲ ਕਾਰਨ ਫੂਲੀ ਬਨਗਏ॥ ਫਲ ਲਾਗਾ ਤਬ ਫੂਲੁ ਬਿਲਾਏ॥

ਗਿਆਨੈ ਕਾਰਨ ਕਰਮ ਅਭਿਆਸੁ॥

ਗਿਆਨੁ ਭਇਆ ਤਹ ਕਰਮਹ ਨਾਸੁ॥

(ਅੰਗ ੧੯੮੨)

'ਗਿਆਨੁ' ਆਤਮਾ ਤੋਂ ਜੁਦਾ ਨਹੀਂ ਹੈ, ਇਸ ਨੂੰ ਮਾਂਡੂਕ ਉਪਨਿਸ਼ਦ ਵਿੱਚ ਇਉਂ ਦਿਖਾਉਂਦੇ ਹਨ-

ਊਸ ਸਰਬ ਕਲਪਨਾਸ਼ੁਨ, ਅਜਨਮਾ, ਗਿਆਨ ਨੂੰ ਵਿਵੇਕੀ ਲੋਕ ਗਜੇਯ  
ਬ੍ਰਹਮ ਤੋਂ ਅਭਿਨ ਆਖਦੇ ਹਨ। 'ਬ੍ਰਹਮ' ਜਿਸਦਾ ਵਿਸ਼ਯ ਹੈ, ਉਹ ਗਿਆਨ,  
ਅਜਨਮਾ ਅਤੇ ਨਿੱਤ ਹੈ। ਉਸ ਅਜਨਮਾ ਗਿਆਨ ਨਾਲ, ਅਜਨਮਾ ਆਤਮ-  
ਤੱਤੂ, ਸੂਯੈ ਹੀ ਜਾਣਿਆ ਜਾਂਦਾ ਹੈ।

(ਮਾ: ਉ: ਅ: ਕਾ: ੩੩)

ਇਸ ਪ੍ਰਕਾਰ ਦਾ ਆਤਮਾ, ਗਿਆਨਵਾਨ ਦਾ ਆਪਣਾ 'ਆਪਾ' ਹੈ, ਉਸ  
ਨਿਰਵੈਵ (ਅਪੀਵਰਤਨਸੀਲ) ਆਤਮਾ ਵਿੱਚ ਕੋਈ ਕਿਆ ਨਹੀਂ। ਕ੍ਰਿਯਾ ਜੋ ਹੈ  
ਸੋ ਮਨ, ਬਾਣੀ ਅਤੇ ਸ਼ਰੀਰ ਵਿੱਚ ਹੈ ਪ੍ਰੰਤੂ ਅਗਿਆਨੀ ਜੀਵ ਕ੍ਰਿਯਾ ਨੂੰ 'ਆਤਮਾ'  
ਵਿੱਚ ਮੰਨਕੇ ਕਲੇਸ਼ਾਂ ਦੇ ਭਾਰੀ ਬਣਦੇ ਹਨ। ਭਗਵਾਨ ਕ੍ਰਿਸ਼ਨ ਕਹਿੰਦੇ ਹਨ-

ਮਨੁੱਸ਼ ਮਨ, ਬਾਣੀ ਅਤੇ ਸ਼ਰੀਰ ਨਾਲ ਸ਼ਾਸਤ੍ਰ ਅਨੁਸਾਰ ਅਥਵਾ ਸ਼ਾਸਤ੍ਰ  
ਵਿਪਰੀਤ ਜੋ ਕੁੱਝ ਭੀ ਕਰਮ ਅੰਤਰਦਾ ਹੈ, ਉਸਦੇ ਇਹ ਪੰਜ ਹੀ ਕਾਰਨ ਹਨ।

(ਗੀ: ਅ: ੧੮ ਸ: ੧੫)

ਪ੍ਰੰਤੂ ਅਜਿਹਾ ਹੋਣ ਪਰ ਭੀ ਜੋ ਮਨੁੱਸ਼ ਅਸ਼ੁੱਧ ਬੁੱਧੀ ਹੋਣ ਦੇ ਕਾਰਣ, ਉਸ  
ਵਿਸ਼ੇ ਵਿੱਚ ਕੇਵਲ ਸ਼ੁੱਧ-ਸੂਰੂਪ ਆਤਮਾ ਨੂੰ ਕਰਤਾ ਦੇਖਦਾ ਹੈ, ਉਹ ਮਲਿਨ  
ਬੁੱਧੀ ਵਾਲਾ ਅਗਿਆਨੀ ਯਥਾਰਥ ਨਹੀਂ ਦੇਖਦਾ।

(ਗੀ: ਅ: ੧੮ ਸ: ੧੬)

ਜਿਸ ਪੁਰਸ਼ ਦੇ ਅੰਤਹਕਰਨ ਵਿੱਚ 'ਮੈਂ ਕਰਦਾ ਹਾਂ' ਇਸ ਤਰ੍ਹਾਂ ਦਾ ਭਾਵ ਨਹੀਂ ਹੈ ਤਥਾ ਜਿਸਦੀ ਬੁੱਧੀ ਸੰਸਾਰਕ ਪਦਾਰਥਾਂ ਅਤੇ ਸੰਪੂਰਨ ਕਰਮਾਂ ਵਿੱਚ ਲਿਪਾਇਆਨ ਨਹੀਂ ਹੁੰਦੀ, ਉਹ ਪੁਰਸ਼ ਇਨ੍ਹਾਂ ਸਭ ਲੋਕਾਂ ਨੂੰ ਮਾਰ ਕੇ ਭੀ ਨਾ ਤਾਂ ਮਾਰਦਾ ਹੈ ਅਤੇ ਨਾ ਹੀ ਪਾਪ ਨਾਲ ਬੱਝਦਾ ਹੈ। (ਗੀ: ਅ: ੧੮ ਸ਼: ੧੨)

ਸਿੱਖੀ ਦੇ ਵਿੱਚ ਜੋ ਚਾਂਦੀ ਪ੍ਰਤੀਤ ਦਿੰਦੀ ਹੈ, ਉਹ ਸਿੱਖੀ ਦਾ ਧਰਮ (ਸੁਭਾਉ) ਨਹੀਂ ਹੈ, ਤਿਉਂ ਹੀ 'ਆਤਮਾ' ਵਿੱਚ ਜੋ ਆਰੋਪਿਤ ਕਰਤਾਪਨ ਹੈ, ਉਹ ਉਸ 'ਆਤਮਾ' ਦਾ ਧਰਮ ਨਹੀਂ ਹੈ। ਆਤਮ-ਗਿਆਨ ਦ੍ਵਾਰਾ 'ਮੈਂ ਕਰਦਾ ਹਾਂ' ਐਸੀ ਭਾਵਨਾ ਦਾ ਅੰਤ ਬੁੱਧੀ ਦੇ ਲੇਪ ਦਾ ਅਭਾਵ ਹੋਣ ਦੇ ਕਾਰਨ, ਪੂਰਨ ਗਿਆਨੀ ਨਾ ਮਰਦਾ ਹੈ ਅਤੇ ਨਾ ਹੀ ਬੰਧਨ ਵਾਲਾ ਹੁੰਦਾ ਹੈ ਕਿਉਂਕਿ ਵਿੱਦਾਨ ਵਿੱਚ ਦੇਹਧਾਰੀਪਨੇ ਦਾ ਅਭਿਮਾਨ ਨਾ ਹੋਣ ਦੇ ਕਾਰਨ ਉਸਦੇ ਅਵਿੱਦਜਾ ਕਰਦਿੱਕ (ਅਵਿੱਦਿਆ ਕਰਕੇ ਕੀਤੇ ਗਏ) ਸਭ ਕਰਮਾਂ ਦਾ ਸੰਨਜਾਸ ਹੋ ਜਾਂਦਾ ਹੈ, ਇਸ ਲਈ ਸੰਨਜਾਸੀਆਂ ਨੂੰ ਅਨਿਸ਼ਟ ਆਦਿ ਤਿੰਨ ਪ੍ਰਕਾਰ ਦੇ ਕਰਮ ਫਲ\* ਨਹੀਂ ਮਿਲਦੇ। ਇਹ ਭੀ ਨਾਲ ਹੀ ਗੱਲ ਜ਼ਰੂਰੀ ਹੈ ਕਿ ਕਰਮ ਅਧਿਕਾਰੀ, ਅਗਿਆਨੀ ਮਨੁੱਸ਼ਾਂ ਨੂੰ ਇਹ ਕਰਤਾ-ਬੁੱਧੀ ਹੋਣ ਦੇ ਕਾਰਨ ਕਰਮ ਫਲ ਅਵਾਸ ਪ੍ਰਾਪਤ ਹੁੰਦੇ ਹਨ। ਅਵਿੱਦਜਾ ਦ੍ਵਾਰਾ ਉਤਪੰਨ ਹੋਈ ਜੋ ਕਰਤਾ ਬੁੱਧੀ ਹੈ, ਉਸਦਾ ਗਿਆਨ ਦ੍ਵਾਰਾ ਨਾਸ਼ ਹੋਣ ਦੇ ਬਾਅਦ ਜੋ ਪਹਿਲਾਂ ਤੋਂ ਹੀ ਨਿਰਵਿਕਾਰ ਅਕ੍ਰਿਯ 'ਆਤਮਾ' ਹੈ, ਨੂੰ ਕੁਝ ਭੀ ਕਰਨਾ ਕਰਤਾਵਜ਼ ਨਹੀਂ ਕਿਉਂਕਿ 'ਆਤਮਾ' ਸ਼ੁੱਧ, ਅਸੰਗ ਤੇ ਨਿਰਵੈਵ (ਨਾ ਬਦਲਨਹਾਰ) ਹੈ।

ਪਿਆਰੇ ਵਿਯੋਗੀ ! ਭਰ ਨਾ, ਕੋਈ ਅਜਿਹੀ ਗੱਲ ਤੈਨੂੰ ਨਹੀਂ ਕਹੀ ਜਾ ਰਹੀ ਜੋ ਤੈਨੂੰ ਤੇਰੇ ਨਿਸ਼ਾਨੇ ਤੋਂ ਹਟਾ ਕੇ ਸੰਸਾਰ ਵਿੱਚ ਸੁੱਟ ਦੇਣ ਵਾਲੀ ਹੋਵੇ। ਸਾਡੀ ਬਾਣੀ ਤੇਰੇ ਕਲਿਆਣ ਲਈ ਪ੍ਰਵਾਹਿਤ ਹੋਈ ਹੈ, ਅਨਿਸ਼ਟ ਵਾਸਤੇ ਨਹੀਂ। ਤੂੰ ਆਪ ਹੀ ਸੋਚ, ਕੈਸਟਰ ਆਇਲ ਯਾ ਕੋਈ ਹੋਰ ਜੁਲਾਬ ਦੀ ਔਸ਼ਧੀ ਸੇਵਨ ਨਾਲ ਪੇਟ ਸਾਫ਼ ਹੋਏ ਪਿੱਛੋਂ, ਰੋਗ ਨਿਵਿਰਤੀ ਦੀ ਦਵਾਈ ਦ੍ਵਾਰਾ ਨਿਰੋਗਤਾ ਪ੍ਰਾਪਤ ਕਰ ਕੇ ਫਿਰ ਭੀ ਕੁਝ ਕਰਨਾ ਪੈਂਦਾ ਹੈ? ਜੇ ਕਰਨਾ ਹੀ ਪੈਂਦਾ ਹੋਵੇ ਤਾਂ

\* ਨਰਕ ਤੋਂ ਪਨ੍ਹਾ-ਪੰਥੀ ਆਦਿ ਰੂਪ ਅਨਿਸ਼ਟ ਕਰਮ ਦਾ ਫਲ ਹੈ। ਦੇਵ ਮੂਨੀ ਇਸ਼ਟ ਕਰਮ ਦਾ ਫਲ ਹੈ। ਇਸ਼ਟ ਤੇ ਅਨਿਸ਼ਟ ਮਿਸ਼ਨਿਤ ਕਰਮਾਂ ਦਾ ਫਲ ਮਨੁੱਖ ਮੂਨੀ ਹੈ।

ਪਹਿਲਾਂ ਕਸਰ ਰਹੀ ਹੈ, ਪੇਟ ਠੀਕ-ਠੀਕ ਸਾਫ਼ ਹੋਇਆ ਨਹੀਂ। ਦਵਾਈ ਖਾਣ ਦੇ ਯੋਗ ਬਨਾਉਣ ਖਾਤਰ, ਰੋਗੀ ਨੂੰ ਪਹਿਲਾਂ ਜੁਲਾਬ ਦਿੰਦੇ ਹਨ। ਰੋਗ, ਐਸ਼ਧੀ ਨਾਲ ਹੀ ਹਟਦਾ ਹੈ। ਕਰਮ, ਉਪਾਸਨਾ ਨੇ ਅੰਤਹਕਰਨ ਨੂੰ ਸਾਫ਼ ਕੀਤਾ ਤੇ ਗਿਆਨ ਰੂਪੀ ਐਸ਼ਧੀ ਨਾਲ 'ਆਤਮ-ਪਦ' ਵਿੱਚ ਇਸਥਿਤੀ ਹੋ ਚੁੱਕੀ ਤਾਂ ਫਿਰ ਉਪਾਸਨਾ ਤੇ ਕਰਮ ਨਾਲ ਤੁਅੱਲਕ ਕੀ? ਅੰਧਰੇ ਵਿੱਚ ਪਈ ਰੱਸੀ ਦਾ ਗਿਆਨ ਹੋ ਜਾਣ ਤੋਂ ਬਾਅਦ, ਸੱਧ ਦੇ ਭੈ ਆਦਿ ਨਾਲ ਕੀ ਸੰਬੰਧ ਰਹਿੰਦਾ ਹੈ?

ਉਹ (ਆ+ਖਰ) 'ਬ੍ਰਹਮ' ਨਿਸਚੇ ਹੀ ਦਿਵਜ (ਸੂਜੇ-ਪ੍ਰਕਾਸ਼) ਅਮੁਰਤਿ, ਪੁਰਸ਼, ਬਾਹਰ-ਭੀਤਰ ਵਿੱਚਯਮਾਨ, ਅਜਨਮਾ, ਅਪਾਣ, ਮਨੋਹੀਨ, ਵਿਸ਼ੁੱਧ ਤੇ ਇਸੀ ਪ੍ਰਕਾਰ ਸੈਸ਼ਟ ਅੰਖਰ ਤੋਂ ਭੀ ਉਤਕਿਸ਼ਟ\* ਹੈ। (ਮ: ਉ: ੨।੧।੨)

ਇਸ ਤਰ੍ਹਾਂ ਮੁੰਡਕ ਉਪਨਿਸ਼ਦ ਵਿੱਚ ਕਹੇ ਵਿਸ਼ੇਸ਼ਣਾ ਅਨੁਸਾਰ ਪ੍ਰਾਣ ਆਦਿ ਤੋਂ ਰਹਿਤ 'ਆਤਮਾ' ਆਪਣਾ ਰੂਪ ਸਮਝਕੇ ਭੀ ਕਿਸ ਪ੍ਰਕਾਰ ਦੀ ਕੋਈ ਕ੍ਰਿਆ ਹੋ ਸਕਦੀ ਹੈ? ਜਦ ਕਿ ਨਿਰਉਪਾਧਿਕ ਪੁਰਸ਼ ਸੂਜੇ ਆਪ ਹੈ। ਜੇ ਕੁਝ ਵੀ ਕ੍ਰਿਆ ਕੀਤੀ ਜਾਵੇ ਚਾਹੇ ਕਿਸੇ ਢੰਗ ਅਤੇ ਕਿਸੇ ਮਤਲਬ ਲਈ ਹੋਵੇ, ਧਰਮ ਤਾਂ ਉਹ ਸ਼ਰੀਰ, ਇੰਦ੍ਰੀਆਂ ਤੇ ਮਨ ਦਾ ਹੀ ਹੋਵੇਗਾ। ਜਿਸ 'ਆਤਮਾ' ਦਾ ਜਨਮ ਨਹੀਂ ਹੈ, ਉਸ ਨਿਰਾਕਾਰ ਵਿੱਚ ਪ੍ਰਾਣ, ਇੰਦ੍ਰੀਆਂ ਤੇ ਮਨ ਰੂਪੀ ਆਕਾਰ, ਕੇਵਲ ਅਧਯਾਰੋਪ ਹੀ ਹਨ। ਇਸ ਪ੍ਰਕਾਰ ਦੇ ਅਸ਼ਰੀਰੀ 'ਆਤਮਾ' ਵਿੱਚ ਭੀ ਕੋਈ ਕਰਤੱਵਜ ਹੈ, ਇਹ ਗੱਲ ਤਾਂ ਇਉਂ ਹੈ ਜਿਉਂ ਕੋਈ ਕਹੇ ਕਿ ਅਕਾਸ਼, ਮੌਹ ਤੇ ਅੰਧੇਰੀ ਨਾਲ ਗਿੱਲਾ ਤੇ ਮੈਲਾ ਹੋ ਗਿਆ, ਹੁਣ ਇਸ਼ਨਾਨ ਕਰਨ ਖਾਤਰ ਕਿਸੇ ਖੁਹ ਜਾ ਦਰਿਆ ਵੱਲ ਚੱਲਿਆ ਹੋਵੇ। ਬ੍ਰਹਦਾਰਣਯਕ ਉਪਨਿਸ਼ਦ ਵਿੱਚ ਕਿਰਾ ਹੈ—

ਇਹ ਜੋ ਪ੍ਰਸਿੱਧ 'ਆਤਮਾ' ਹੈ ਉਸਨੂੰ ਜਾਣਕੇ ਜਿਨ੍ਹਾਂ ਦਾ ਸਿੱਖਿਆ-ਗਿਆਨ ਨਿਵਿਰਤ ਹੋ ਚੁੱਕਾ ਹੈ, ਇਸ ਤਰ੍ਹਾਂ ਦੇ ਮਹਾਤਮਾ, ਗਿਆਨੀ ਜਨ, ਅਗਿਆਨੀਆਂ ਦਾਰਾ ਅਵਸ਼ੇਸ਼ ਕੀਤੀਆਂ ਜਾਣ ਵਾਲੀਆਂ ਪੁੱਤ੍ਰ ਆਦਿ ਇੱਛਾਵਾਂ ਤੋਂ ਰਹਿਤ ਹੋ ਕੇ, ਕੇਵਲ ਸ਼ਰੀਰ ਨਿਰਵਾਹ ਲਈ ਭਿੱਛਿਆ ਦਾ ਆਚਰਣ ਕਰਦੇ ਹਨ, ਉਨ੍ਹਾਂ ਦਾ 'ਆਤਮ-ਗਿਆਨ ਨਿਸ਼ਠਾ' ਤੋਂ ਬਿਨਾਂ, ਹੋਰ ਕੁਝ ਭੀ ਕਰਤੱਵਜ ਨਹੀਂ ਰਹਿੰਦਾ। (ਬਿਖ: ਉ: ੩।੪।੧)

\* ਅਨੰਤ ਨਾਮ-ਰੂਪ ਉਪਾਧੀਆਂ ਵਾਲੇ ਸੈਸ਼ਟ ਅੰਖਰ ਤੋਂ ਭੀ ਨਿਰਧਾਰਿਤ (ਉਪਾਧੀ ਰਹਿਤ) ਪ੍ਰਖ ਅਤੀ ਉੱਤਮ ਹੈ।

ਜੋ ਮਨੁੱਸ਼ 'ਆਤਮਾ' ਵਿੱਚ ਹੀ ਪ੍ਰੀਤੀ ਵਾਲਾ ਅਤੇ 'ਆਤਮਾ' ਵਿੱਚ ਹੀ ਤਿਪਤ ਤਥਾ 'ਆਤਮਾ' ਵਿੱਚ ਹੀ ਸੰਭਾਸ਼ਟ ਹੋਵੇ, ਉਸ ਲਈ ਕੋਈ ਕਰਤਵ ਜਨਨ ਹੋਵੇ।

(ਗੀ: ਅ: ੩ ਸ: ੧੨)

ਇਹ ਸੰਸਾਰ ਵਿੱਚ ਉਸ ਪੁਰਸ਼ ਦਾ 'ਕੀਤੇ ਜਾਣ' ਨਾਲ ਭੀ ਕੋਈ ਪ੍ਰਯੋਜਨ ਨਹੀਂ ਹੈ ਅਤੇ 'ਨਾ ਕੀਤੇ ਜਾਣ' ਨਾਲ ਭੀ ਕੋਈ ਸੂਰਖ ਦਾ ਸੰਬੰਧ ਨਹੀਂ ਹੈ।

(ਗੀ: ਅ: ੩ ਸ: ੧੯)

ਲੋਕ ਸੰਗਹਿ ਵਾਸਤੇ ਜੋ ਗਿਆਨਵਾਨ ਕੋਈ ਕਰਮ ਕਰੇ ਭੀ ਤਾਂ ਉਹ ਕਰਮ ਗਿਆਨਵਾਨ ਦਾ ਕਰਤਵ ਹੈ, ਇਹ ਨਹੀਂ ਸਮਝਣਾ ਚਾਹੀਦਾ ਕਿਉਂਕਿ ਗਿਆਨੀ ਕ੍ਰਿਤ-ਕ੍ਰਿਤ, ਗੁਣਾਂ ਤੋਂ ਅਤੀਤ ਅਤੇ ਨਿਸ਼ਕਰਤਵ ਹੈ। ਕਰਮਾਂ ਦਾ ਕਰਤਵ, ਮੂੜ੍ਹ ਅਗਿਆਨੀ ਮਨੁੱਸ਼ਾਂ ਦਾ ਹੁੰਦਾ ਹੈ ਜੋ ਵਾਸਤਵ ਗੱਲ ਨੂੰ ਨਾ ਸਮਝਕੇ, ਗੁਣਾਂ ਦੀ ਕ੍ਰਿਆ ਨੂੰ ਆਤਮਾ ਵਿੱਚ ਮੰਨਕੇ, ਦੁਖੀ ਤੇ ਸੁਖੀ ਹੁੰਦੇ ਹਨ।

ਸੰਪੂਰਨ ਕਰਮ ਪ੍ਰਕਿਰਿ ਦੇ ਗੁਣਾਂ ਦ੍ਵਾਰਾ ਕੀਤੇ ਹੋਏ ਹਨ ਤਾਂ ਭੀ ਅਹੰਕਾਰ ਨਾਲ ਮੰਨਿਹਿ ਹੋਏ ਅੰਤਹਕਰਣ ਵਾਲਾ ਪੁਰਸ਼ 'ਮੈਂ ਕਰਦਾ ਹਾਂ' ਇਉਂ ਮੰਨ ਲੈਂਦਾ ਹੈ।

(ਗੀ: ਅ: ੩ ਸ: ੨੧)

ਪੰਡੂ ਹੇ ਮਹਾਬਾਹੇ (ਅਰਜਨ) ! ਗੁਣ-ਵਿਭਾਗ \* ਅਤੇ ਕਰਮ-ਵਿਭਾਗ \* ਦੇ ਤੱਤ੍ਵ ਨੂੰ ਜਾਨਣ ਵਾਲਾ ਗਿਆਨੀ ਪੁਰਸ਼ 'ਸੰਪੂਰਨ ਗੁਣ, ਗੁਣ' ਵਿੱਚ ਵਰਤਦੇ ਹਨ' ਇਉਂ ਮੰਨ ਕੇ, ਖਚਿਤ ਨਹੀਂ ਹੁੰਦਾ।

(ਗੀ: ਅ: ੩ ਸ: ੨੮)

ਗਿਆਨਵਾਨ, ਅਗਿਆਨੀਆਂ ਨੂੰ ਹਰਕਤ ਕਰਦਾ ਮਾਲੂਮ ਦਿੰਦਾ ਹੈ, ਵਾਸਤਵ ਵਿੱਚ ਕਰਦਾ ਕੁੱਝ ਭੀ ਨਹੀਂ, ਇਸ ਗੱਲ ਨੂੰ ਭਗਵਾਨ ਦਸਦੇ ਹਨ-

ਆਤਮਾ ਦੇ ਯਥਾਰਥ ਸੂਰਪ ਨੂੰ ਜਾਨਣ ਵਾਲਾ ਤੱਤ੍ਵੇਤਾ ਦੇਖਦਾ, ਸਣਦਾ, ਸਪਰਸ਼ ਕਰਦਾ, ਸੁੰਘਦਾ, ਖਾਂਦਾ, ਚਲਦਾ, ਸੌਂਦਾ, ਸੂਅਸ ਲੈਂਦਾ, ਬੱਲਦਾ, ਤਿਆਗਦਾ, ਗ੍ਰਹਣ ਕਰਦਾ ਤਥਾ ਅੱਖਾਂ ਨੂੰ ਖੋਲ੍ਹਦਾ-ਮੀਚਦਾ ਹੋਇਆ ਭੀ ਸਭ ਇੰਦ੍ਰੀਆਂ ਆਪਣੇ-ਆਪਣੇ ਵਿਸ਼ਿਆਂ ਵਿੱਚ ਵਰਤ ਰਹੀਆਂ ਹਨ, ਇਸ ਪ੍ਰਕਾਰ

\* ਤਿੰਨ ਗੁਣ ਮਈ ਮਾਇਆ ਦੇ ਕਾਰਜ ਰੂਪ ਪੰਜ ਮਹਾਂ ਭੂਤ ਅਤੇ ਮਨ, ਬੁੱਧੀ, ਅਹੰਕਾਰ, ਪੰਜ ਗਿਆਨ ਇੰਦ੍ਰੀਆਂ, ਪੰਜ ਕਰਮ ਇੰਦ੍ਰੀਆਂ ਤੇ ਸ਼ਬਦ ਅਤਿਵ ਪੰਜ ਵਿਸ਼ਾਅ, ਇਨ੍ਹਾਂ ਸਾਰਿਆਂ ਨੂੰ ਗੁਣ-ਵਿਭਾਗ ਕਹਿੰਦੇ ਹਨ ਤੇ ਇਨ੍ਹਾਂ ਦੀ ਪੁਸ਼ਪ ਚੇਸ਼ਟਾ ਦਾ ਨਾਮ ਕਰਮ-ਵਿਭਾਗ ਹੈ।

ਸਮਝਦਾ ਹੋਇਆ ਨਿਰਸੰਦੇਹ ਇਉਂ ਮੌਨੇ ਜੋ 'ਮੈਂ ਕੁੱਝ ਭੀ ਨਹੀਂ ਕਰਦਾ'।

(ਗੀ: ਅ: ਪ ਸ: ੮-੯)

ਇਸ ਪ੍ਰਕਾਰ ਜੋ ਤੱਤੂ-ਗਿਆਨੀ ਸਭ ਇੰਦ੍ਰੀਆਂ ਅਤੇ ਅੰਤਰਕਰਣ ਦੀ ਚੇਸ਼ਟਾ ਰੂਪ ਕਰਮਾਂ ਵਿੱਚ ਅਕਰਮ ਦੇਖਣ ਵਾਲਾ ਹੈ, ਉਹ ਆਪਣੇ ਵਿੱਚ ਕਰਮਾਂ ਦਾ ਅਭਾਵ ਦੇਖਦਾ ਹੈ, ਇਸ ਲਈ ਉਸ ਯਥਾਰਥ ਗਿਆਨੀ ਦਾ, ਸਭ ਕਰਮਾਂ ਨੂੰ ਤਿਆਗ ਦੇਣ ਦਾ ਹੀ ਅਧਿਕਾਰ ਹੈ ਕਿਉਂਕਿ ਮ੍ਰਿਗਾਤ੍ਮਿਸ਼ਨਾ ਦੇ ਜਲ ਨੂੰ ਪੀਣ ਵਾਸਤੇ ਪ੍ਰਵਿਰਤ ਹੋਇਆ ਮਨੁੱਖ, ਜਲ ਦੇ ਅਭਾਵ ਨੂੰ ਜਾਣ ਕੇ, ਫਿਰ ਉਸ ਜਗ੍ਹਾ ਪਾਣੀ ਪੀਣ ਲਈ ਪ੍ਰਵਿਰਤ ਕਿਵੈਂ ਹੋ ਸਕਦਾ ਹੈ? ਗਿਆਨਵਾਨ ਸ਼ਰੀਰ ਵਿੱਚ ਰਹਿੰਦਾ ਹੋਇਆ, ਨਾ ਆਪ ਕੁੱਝ ਕਰਦਾ ਹੈ ਤੇ ਨਾ ਹੀ ਸ਼ਰੀਰ ਅਤੇ ਇੰਦ੍ਰੀਆਂ ਤੋਂ ਕੁੱਝ ਕਰਵਾਉਂਦਾ ਹੈ, ਇਹ ਦਿਖਾਉਂਦੇ ਹਨ-

ਵੱਸ਼ ਵਿੱਚ ਹੈ ਅੰਤਰਕਰਣ ਜਿਸਦੇ, ਅਜਿਹਾ ਗਿਆਨੀ ਪੁਰਸ਼ ਤਾਂ ਨਿਰਸੰਦੇਹ ਨਾ ਕਰਦਾ ਅਤੇ ਨਾ ਕਰਵਾਉਂਦਾ ਹੋਇਆ, ਨੌ ਦਰਵਾਜ਼ੇ ਵਾਲੇ ਸ਼ਰੀਰ ਰੂਪੀ ਘਰ ਵਿੱਚ ਕਰਮਾਂ ਨੂੰ ਮੌਨੇ ਤਿਆਗ ਕੇ ਅਰਥਾਤ ਇੰਦ੍ਰੀਆਂ ਆਪਣੇ-ਆਪਣੇ ਵਿਸ਼ਿਆਂ ਵਿੱਚ ਵਰਤ ਰਹੀਆਂ ਹਨ, ਇਉਂ ਮੌਨਦਾ ਹੋਇਆ ਅਨੰਦ ਪੂਰਬਕ, ਸਚਿਦਾਨੰਦਘਨ ਪ੍ਰਾਤਮਾ ਦੇ ਸੁਰੂਪ ਵਿੱਚ ਇਸਥਿਤ ਰਹਿੰਦਾ ਹੈ।

(ਗੀ: ਅ: ਪ ਸ: ੧੩)

ਦੇਹ ਆਦਿ ਦਾ ਸੂਅਮੀ 'ਆਤਮਾ' ਨਾ ਤਾਂ ਲੋਕਾਂ ਦੇ ਕਰਤਾਪਨ ਨੂੰ ਉਤਪੰਨ ਕਰਦਾ ਹੈ ਅਤੇ ਨਾ ਘਰ, ਰਥ, ਮਹਲ ਆਦਿ ਜੋ ਅਤਯੰਤ ਲੋੜ ਵਾਲੇ ਹਨ, ਉਨ੍ਹਾਂ ਨੂੰ ਰਚਦਾ ਹੈ ਤਥਾ ਨਾ ਘਰ ਆਦਿ ਬਣਾਉਣ ਵਾਲੇ ਉਸਦੇ ਕਰਮ-ਫਲ ਨਾਲ ਸੰਜੋਗ ਹੀ ਕਰਦਾ ਹੈ।

ਬੰਕਾ - ਜੇ ਦੇਹ ਦਾ ਸੂਅਮੀ 'ਆਤਮਾ' ਆਪ ਕੁੱਝ ਭੀ ਨਹੀਂ ਕਰਦਾ ਤੇ ਨਾ ਹੀ ਸ਼ਰੀਰ ਆਦਿ ਪਾਸੋਂ ਕਰਵਾਉਂਦਾ ਹੈ ਤਾਂ ਫਿਰ ਇਹ ਸਭ ਕੁੱਝ ਕੌਣ ਕਰ ਰਿਹਾ ਹੈ ਤੇ ਕੌਣ ਕਰਵਾ ਰਿਹਾ ਹੈ?

ਇਸ ਤੇ ਕਹਿੰਦੇ ਹਨ ਕਿ ਸੂਭਾਵ ਯਾਨੀ ਪ੍ਰਕਿਤੀ ਹੈ ਵਰਤਦੀ ਹੈ ਯਾਨੀ ਗੁਣ ਹੀ ਗੁਣਾਂ ਵਿੱਚ ਵਰਤਦੇ ਹਨ 'ਆਤਮਾ' ਨਿਰਲੇਪ ਹੈ।

(ਗੀ: ਅ: ਪ ਸ: ੧੪)

ਅਸਲ ਵਿੱਚ ਗੱਲ ਤਾਂ ਇਹ ਹੈ ਕਿ ‘ਸਰਬ ਵਿਆਪੀ ਪ੍ਰਮਾਤਮਾ ਕਿਸੇ ਮਨੁੱਸ਼ ਦੇ ਪਾਪ ਨੂੰ ਗੁਹਣ ਨਹੀਂ ਕਰਦਾ ਅਤੇ ਭਗਤਾਂ ਦ੍ਵਾਰਾ ਅਰਪਣ ਕੀਤੇ ਹੋਏ ਸ਼ੁੱਭ-ਕਰਮਾਂ ਨੂੰ ਭੀ ਗੁਹਣ ਨਹੀਂ ਕਰਦਾ।’ ਇਸ ਪਰ ਸੰਸਾਰ ਹੁੰਦਾ ਹੈ ਕਿ ਤਾਂ ਫਿਰ ਭਗਤਾਂ ਦ੍ਵਾਰਾ ਪੂਜਾ ਆਦਿ ਅੱਛੇ ਕਰਮ ਕਿਉਂ ਕੀਤੇ ਜਾਂਦੇ ਹਨ? ਇਸਦੀ ਨਿਵਿਰਤੀ ਲਈ ਕਹਿੰਦੇ ਹਨ-

ਜੀਵਾਂ ਦਾ ‘ਵਿਵੇਕ-ਵਿਗਨਾਨ’ ਅਗਿਆਨ ਨਾਲ ਢਕਿਆ ਹੋਇਆ ਹੈ ਇਸ ਕਾਰਨ ਸੰਸਾਰੀ ਜੀਵ ਯਾਨੀ ਅਗਿਆਨੀ ਹੀ ‘ਮੈਂ ਕਰਦਾ ਹਾਂ, ਕਰਾਉਂਦਾ ਹਾਂ, ਖਾਂਦਾ ਹਾਂ, ਖਿਲਾਉਂਦਾ ਹਾਂ’ ਆਦਿ ਇਉਂ ਮੌਹ ਨੂੰ ਪਾਪਤ ਹੋ ਰਹੇ ਹਨ।

(ਗੀ: ਅ: ਪ ਸ: ੧੫)

ਮਤਲਬ ਕਿ ਅਗਿਆਨ ਨਿੰਦਾ ਵਿੱਚ ਸੁੱਤੇ ਹੋਏ ਜੀਵ, ਸੁਧਨ ਵਿੱਚ ਅਨੰਤ ਪ੍ਰਕਾਰ ਦੀ ਚੇਸ਼ਟਾ ਕਰ ਰਹੇ ਹਨ, ‘ਆਤਮਾ’ ਤਾਂ ਨਿਰਵਿਕਾਰ ਹੀ ਹੈ। ਹੁਣ ਇਹ ਦਿਖਾਉਂਦੇ ਹਨ ਕਿ ਇਸ ਨਿੰਦਾ ਤੋਂ ਜੀਵ ਜਾਗਦੇ ਕਰਦੇ ਹਨ-

ਜਿਨ੍ਹਾਂ ਜੀਵਾਂ ਦੇ ਅੰਤਹਕਰਣ ਅਗਿਆਨ ਨਾਲ ਢੱਕੇ ਹੋਏ ਹਨ ‘ਆਤਮ-ਗਿਆਨ’ ਦ੍ਵਾਰਾ ਨਾਸ਼ ਹੋ ਜਾਂਦਾ ਹੈ, ਉਨ੍ਹਾਂ ਦਾ ਉਹ ਗਿਆਨ, ਸੁਰਜ ਵਾਂਗੀ ਉਸ ਪ੍ਰਮਾਰਥ ਤੱਤੂ ਨੂੰ ਪ੍ਰਕਾਸ਼ਿਤ ਕਰ ਦਿੰਦਾ ਹੈ ਯਾਨੀ ਪ੍ਰਮਾਤਮਾ ਦੇ ਸੂਰੂਪ ਨੂੰ ਸਾਖਨਾਤ ਕਰਵਾ ਦਿੰਦਾ ਹੈ।

(ਗੀ: ਅ: ਪ ਸ: ੧੬)

‘ਆਤਮਾ’ ਗਿਆਨ ਦ੍ਵਾਰਾ ਪ੍ਰਕਾਸ਼ਿਤ ਹੁੰਦਾ ਹੈ, ਕ੍ਰੋੜਾਂ ਕਰਮਾਂ ਦੇ ਕਰਨ ਪਰ ਭੀ ਨਹੀਂ। ਉਸ ਪੁਤੱਖ ਹੋਏ ‘ਨਿਰ-ਆਵਰਣ ਆਤਮਾ’ ਨੂੰ ਕਿਸੇ ਪ੍ਰਕਾਰ ਦਾ ਕੋਈ ਭੀ ਕਰਤਵੱਦ ਨਹੀਂ ਹੈ। ਜਿਸਨੂੰ ਜਿਸ ਗੀਤੀ ਨਾਲ ਆਪਣੇ ਵਿੱਚ ਜੋ ਕਰਤਵੱਦ ਭਾਸਦਾ ਹੈ ਭਾਵੋਂ ਉਹ ਕਿਨਾ ਵੀ ਉੱਚਾ ਤੇ ਮਨੋਕਾਮਨਾ ਨੂੰ ਪੂਰਾ ਕਰਨ ਵਾਲਾ ਹੋਵੇ, ਉਹ ਅਗਿਆਨ ਦਾ ਹੀ ਚਿੰਨ੍ਹ ਹੈ-

ਯੇਹੀ ਚਿੰਨ੍ਹ ਅਗਿਆਨ ਕੋ ਜੋ ਮਾਨੈ ਕਰਤਵੱਦ।

ਸੋਈ ਗਿਆਨੀ ਸੁਘਰ ਨਰ ਨਹਿੰ ਜਾ ਕੂੰ ਭਵਿਤਵਜ॥ (ਵਿ: ਸਾ: ਪ। ੧੬)

ਆਪਣੇ ਵਿੱਚ ਕੋਈ ਸੰਕਲਪ ਉਠਨਦਾ ਭਾਸਣਾ, ਉਹ ਆਪਣੀ ਇਸਥਿਤੀ ਤੋਂ ਹਿੱਲੇ ਹੋਏ ਦਾ ਲੱਛਣ ਹੈ, ਉਹ ਆਪਣੇ ਸੂਰੂਪ ਵਿੱਚ ਕਾਇਮ ਨਹੀਂ। ਉਹ, ਆਪਣੇ-ਆਪ ਨੂੰ ਹੋਰ ਅਤੇ ਬ੍ਰਹਮ ਨੂੰ ਹੋਰ ਜਾਨਣ ਵਾਲਾ ਹੈ। ਜੇ ਬ੍ਰਹਮ ਭਾਵ

ਵਿੱਚ ਪੂਰੀ ਇਸਥਿਤੀ ਹੈ ਤਾਂ ਕਰਤੱਵਜ ਕਿਉਂ ਦਿਖਦਾ ਹੈ? ‘ਲੋਕ-ਸੰਗਰਿ’ ਵਾਸਤੇ ਕੁੱਝ ਹਰਕਤ ਕਰਨੀ, ਕਰਤੱਵਜ ਨਹੀਂ ਹੈ। ਸ਼ਰੀਰਕ ਕ੍ਰਿਆ ਭੀ ਕਰਤੱਵਜ ਨਹੀਂ ਮੰਨੀ ਜਾ ਸਕਦੀ। ਤੱਤ੍ਵਵੇਤਾ ਅਸੰਗ ਅਤੇ ਅੰਕ੍ਰਿਯ ਸੁਭਾਵ ਵਿੱਚ ਬਿਗਾਜਮਾਨ ਹੈ। ਪ੍ਰਾਰੱਬਧ ਮੁਤਾਬਿਕ ਉਹ ਸਰੀਰ ਦ੍ਰਾਰਾ ਲੋਕਾਂ ਉੱਪਰ ਉਪਕਾਰ ਕਰਦਾ ਹੋਇਆ ਦਿਖਦਾ ਹੈ ਤੇ ਜੇ ਉਸ ਤੱਤ੍ਵਵੇਤਾ ਪਾਸੋਂ ਫਾਇਦਾ ਪਹੁੰਚਣਾ, ਸੰਪਰਕ ਚਾਏ ਜੀਵਾਂ ਨੂੰ ਨਹੀਂ ਹੁੰਦਾ ਤਾਂ ਉਹ ਮਹਾਂਪੁਰਸ਼ ਅਤੇ ਨਿਵਿਰਤੀ ਪੁਰਬਕ ਆਪਣੇ ਮਹਾਨ ਅਨੰਦ ਵਿੱਚ ਅਜਿਹਾ ਬੇਖਬਰ ਰਹਿੰਦਾ ਹੈ ਜਿਉਂ ਕਿਸੇ ਨੇ ਗਾੜੀ ਭੰਗ ਪਿਲਾਈ ਹੋਈ ਹੁੰਦੀ ਹੈ। ਅਮਲੀ (ਨਸ਼ਟੀ) ਸਾਵਧਾਨ ਅਤੇ ਵਾਸ਼ਨਾ ਰਹਿਤ, ਗਿਆਨ-ਸ਼ੂਨ ਨਹੀਂ ਹੁੰਦਾ ਕਿੰਤੂ ਤੱਤ੍ਵਵੇਤਾ ਅੰਦਰੋਂ ਸਾਵਧਾਨ ਅਤੇ ਵਾਸ਼ਨਾ ਰਹਿਤ, ਗਿਆਨ ਦੇ ਯੁਕਤ ਰਹਿੰਦਾ ਹੈ। ਮਨ, ਬਿਤੀ ਰਹਿਤ ਹੋਣ ਕਰਕੇ, ਉਹ ਜਾਗ੍ਰਿਤ ਹੁੰਦਾ ਹੋਇਆ ਭੀ ਸੁਖਪਤੀ ਵਿੱਚ ਹੈ। ਬ੍ਰਹਮਿਤਪਨ ਦੇ ਅਭਿਮਾਨ ਤੋਂ ਰਹਿਤ ਤੇ ਵਾਸ਼ਨਾ ਤੋਂ ਰਹਿਤ ਹੋਇਆ ਗਿਆਨਵਾਨ, ਨਿਰਵਿਕਾਰ ‘ਬ੍ਰਹਮ’ ਹੀ ਹੈ। ਇਸ ਪ੍ਰਕਾਰ ਦੇ ‘ਪਾਰਬ੍ਰਹਮ’ ਨੂੰ ਭੀ ਕੁੱਝ ਕਰਨਾ ‘ਕਰਤੱਵਜ’ ਹੈ, ਇਹ ਗੱਲ ਕੇਵਲ ਅਗਿਆਨੀ ਹੀ ਕਰਿ ਸਕਦੇ ਹਨ। ਜਗ ਭਗਵਾਨ ਦੇ ਕਥਨ ਕੀਤੇ ਅਨੁਸਾਰ ਕਰਮ ਅਤੇ ਅਕਰਮ ਨੂੰ ਸਮਝੋ। ਇਸ ਦ੍ਰਾਰਾ ਪਤਾ ਲੱਗ ਸਕਦਾ ਹੈ ਕਿ ਗਿਆਨਵਾਨ ਪਰ ਭੀ ਕੋਈ ਸ਼ਾਸਤ੍ਰੀਯ ਕਾਨੂੰਨ ਲਾਗੂ ਹੁੰਦਾ ਹੈ ਯਾਂ ਨਹੀਂ—

### ਕਰਮ ਅਤੇ ਅਕਰਮ

ਕਰਮ ਕੀ ਹੈ ਅਤੇ ਅਕਰਮ ਕੀ ਹੈ? ਇਸ ਕਰਮ ਆਦਿ ਵਿਸ਼ੇ ਵਿੱਚ ਵੱਡੇ-ਵੱਡੇ ਬੁੱਧੀਮਾਨ ਭੀ ਮੌਹਿਤ ਹੋ ਚੁੱਕੇ ਹਨ, ਇਸ ਲਈ ਮੈਂ ਤੈਨੂੰ ਉਹ ਕਰਮ-ਅਕਰਮ ਦੱਸਾਂਗਾ ਜਿਸ ਨੂੰ ਜਾਣ ਕੇ, ਤੂੰ ਸੰਸਾਰ ਤੋਂ ਮੁਕਤ ਹੋ ਜਾਵੋਂ।

(ਗੀ: ਅ : ੪ ਸ਼ : ੧੬)

‘ਕਰਮ’ ਦਾ ਰੂਪ ਭੀ ਜਾਨਣਾ ਚਾਹੀਏ ਅਤੇ ‘ਅਕਰਮ’ ਦਾ ਰੂਪ ਭੀ ਜਾਨਣਾ ਚਾਹੀਏ ਤਥਾ ‘ਨਿਸ਼ਿੱਧ ਕਰਮ’ ਦਾ ਰੂਪ ਭੀ ਜਾਨਣਾ ਚਾਹੀਏ ਕਿਉਂਕਿ ਕਰਮ ਦੀ ਗਤੀ ਗਹਿਨ ਹੈ।

(ਗੀ: ਅ : ੪ ਸ਼ : ੧੭)

ਜੋ ਪੁਰਸ਼ ‘ਕਰਮ’ ਵਿੱਚ ਅਰਥਾਤ ਅੰਕ੍ਰਿਯ ਰਹਿਤ ਕੀਤੀਆਂ ਹੋਈਆਂ ਸੰਪੂਰਨ ਚੇਸ਼ਟਾਵਾਂ ਵਿੱਚ ‘ਅਕਰਮ’ ਅਰਥਾਤ ਵਾਸਤਵ ਵਿੱਚ ਉਨ੍ਹਾਂ ਦਾ ਨਾ-

ਹੋਣਾਪਨਾ ਦੇਖੋ ਅਤੇ ਜੋ ਪੁਰਸ਼ 'ਅਕਰਮ' ਵਿੱਚ ਅਰਥਾਤ ਅਗਿਆਨੀ ਪੁਰਸ਼ ਦ੍ਵਾਰਾ ਕੀਤੇ ਹੋਏ ਸੰਪੂਰਨ ਕ੍ਰਿਆਵਾਂ ਦੇ ਤਿਆਗ ਵਿੱਚ ਭੀ 'ਕਰਮ' ਅਰਥਾਤ ਤਿਆਗ ਰੂਪ ਕ੍ਰਿਆ ਨੂੰ ਦੇਖੋ, ਉਹ ਪੁਰਸ਼ ਮਨੁਸ਼ਾਂ ਵਿੱਚ ਬੁੱਧੀਮਾਨ ਹੈ ਅਤੇ ਉਹੀ ਜੋਗੀ ਸੰਪੂਰਨ ਕਰਮਾਂ ਦੇ ਕਰਨ ਵਾਲਾ ਹੈ। (ਗੀ: ਅ : ੪ ਸ਼: ੧੮)

ਕਰਮ ਅਤੇ ਅਕਰਮ ਇਨ੍ਹਾਂ ਦੋਹਾਂ ਨੂੰ ਬੁੱਧੀਮਾਨ ਪੁਰਸ਼ਾਂ ਨੂੰ ਭੀ ਵਿਪਰੀਤ ਮੌਨ ਰੱਖਿਆ ਹੈ ਤੇ ਬੇਸਮਝਾਂ ਬਾਰੇ ਤਾਂ ਕਹਿਣਾ ਹੀ ਕੀ! ਇਸ ਉਲਟ ਸਮਝ ਰੱਖੋ ਗਿਆਨ ਨੂੰ ਹਟਾਉਣ ਲਈ ਭਗਵਾਨ ਦੇ ਇਹ ਬਚਨ ਹਨ ਕਿਉਂਕਿ ਜਿਸ 'ਆਤਮਾ' ਵਿੱਚ ਕ੍ਰਿਆ ਨਹੀਂ ਹੈ ਅਗਿਆਨੀ ਜੀਵ ਉਸ ਵਿੱਚ 'ਮੈਂ ਕਰਦਾ ਹਾਂ' 'ਇਹ ਕਰਮ' ਮੌਨਦੇ ਹਨ ਤੇ ਮੈਂ ਕੁੱਝ ਭੀ ਨਹੀਂ ਕਰਦਾ' ਇਸ ਤਿਆਗ ਰੂਪ ਕਰਮ ਵਿੱਚ 'ਅਕਰਮ' ਨੂੰ ਦੇਖਦੇ ਹਨ। ਸ਼੍ਰੀ ਸ਼ਿਵਗਾਚਾਰਯ ਇਸ ਵਿਚਾਰ ਦੀ ਵਿਆਖਯਾ ਇਉਂ ਕਰਦੇ ਹਨ—

ਦੇਹ, ਇੰਦ੍ਰੀਆਂ ਆਦਿ ਦ੍ਰਾਗ ਹੋਣ ਵਾਲੇ ਕਰਮਾਂ ਦਾ 'ਆਤਮਾ' ਵਿੱਚ ਅਧਯਾਰੋਪ ਕਰਕੇ 'ਮੈਂ ਕਰਦਾ ਹਾਂ, ਇਹ ਮੇਰਾ ਕਰਮ ਹੈ ਤੇ ਮੈਂ ਇਸਦਾ ਫਲ ਭੋਗਣਾ ਹੈ' ਇਸ ਪ੍ਰਕਾਰ ਲੋਕ ਮੌਨਦੇ ਹਨ ਤਥਾ 'ਮੈਂ ਚੁੱਪ ਹੋ ਕੇ ਬੈਠਦਾ ਹਾਂ ਜਿਸ ਨਾਲ ਕਸ਼ਟ-ਰਹਿਤ ਅਤੇ ਕਰਮ-ਰਹਿਤ ਹੋ ਕੇ ਸੁਖੀ ਹੋ ਜਾਵਾਂ' ਇਸ ਪ੍ਰਕਾਰ ਦੇਹ ਇੰਦ੍ਰੀਆਂ ਦ੍ਰਾਗ ਹੋਣ ਵਾਲੀ ਕ੍ਰਿਆ ਦੀ ਉਪਰਾਮਤਾ ਨਾਲ ਹੋਣ ਵਾਲੇ ਸੁਖੀਪਨ ਦਾ 'ਆਤਮਾ' ਵਿੱਚ ਅਧਯਾਰੋਪ ਕਰਕੇ 'ਮੈਂ ਕੁੱਝ ਭੀ ਨਹੀਂ ਕਰਦਾ, ਚੁੱਪ-ਚਾਪ ਸੁੱਖ ਨਾਲ ਬੈਠਾ ਹਾਂ' ਇਸ ਪ੍ਰਕਾਰ ਲੋਕ ਮੌਨਦੇ ਹਨ।

ਦੇਹ, ਇੰਦ੍ਰੀਆਂ ਦ੍ਰਾਗ ਹੋਣ ਵਾਲੇ ਕਰਮ ਭਾਵੇਂ ਕ੍ਰਿਆ ਰੂਪ ਹਨ ਤਾਂ ਭੀ ਲੋਕਾਂ ਨੇ ਉਸਦਾ ਕਰਮ ਰਹਿਤ ਅਕਿਯ 'ਆਤਮਾ' ਵਿੱਚ ਆਰੋਪ ਕਰ ਰੱਖਿਆ ਹੈ ਕਿਉਂਕਿ ਸ਼ਾਸਤ੍ਰ ਵਿਗਯਾਤਾ ਵਿੱਚਵਾਨ ਭੀ 'ਮੈਂ ਕਰਦਾ ਹਾਂ' ਇਉਂ ਮੌਨ ਬੈਠਦਾ ਹੈ।

ਨੌਕਾ (ਕਿਸ਼ਤੀ) ਦੇ ਚਲਦੇ ਸਮੇਂ, ਵਿੱਚ ਬੈਠੇ ਹੋਏ ਪੁਰਸ਼ ਨੂੰ ਨਦੀ ਦੇ ਕਿਨਾਰੇ ਤੇ ਖੜ੍ਹੇ ਥਿੱਛ, ਉਲਟ ਚਲਦੇ ਦਿਖਾਈ ਦਿੰਦੇ ਹਨ, ਉਸੀ ਤਰ੍ਹਾਂ ਅਗਿਆਨ ਪੂਰਬਕ ਅਕਿਯ 'ਆਤਮਾ' ਵਿੱਚ ਦੇਹ ਇੰਦ੍ਰੀਆਂ ਆਦਿ ਦਾ ਕਲਪਿਤ ਤਾਦਾਤਮ ਸੰਬੰਧ ਹੋਣ ਦੇ ਕਾਰਨ ਦੇਹ ਦੀ ਕ੍ਰਿਆ ਦਾ ਅਭਾਵ ਹੈ ਤਿਉਂ ਹੀ 'ਆਤਮਾ' ਵਿੱਚ ਜੋ ਕ੍ਰਿਆ ਦਾ ਅਭਾਵ ਯਾਨੀ ਅਕਰਮ ਦੇਖਦਾ ਹੈ ਤਥਾ ਜੋ ਆਕਾਸ਼

ਵਿੱਚ ਤਾਰੇ ਆਦਿ ਪਦਾਰਥ ਵਿੱਚ ਭੀ ਲੋਕ, ਗਤੀ ਦਾ ਅਭਾਵ ਦੇਖਦੇ ਹਨ, ਪ੍ਰੰਤੂ ਹਨ ਉਹ ਚੱਲਣ ਵਾਲੇ ਯਾਨੀ ਕਿਆ ਦੇ ਸਹਿਤ। ਇਸ ਪ੍ਰਕਾਰ ਕਿਆ ਦੇ ਤਿਆਗ ਵਿੱਚ ‘ਮੈਂ ਕੁੱਝ ਨਾ ਕਰਦਾ ਹੋਇਆ, ਚੁੱਪ-ਚਾਪ ਬੈਠਾ ਹਾਂ’ ਇਹ ‘ਆਤਮਾ’ ਵਿੱਚ ਅਗਿਆਨ ਨਾਲ ਆਰੋਪਿਤ ਕੀਤੇ ਹੋਏ ਸ਼ਰੀਰ ਇੰਦ੍ਰੀਆਂ ਆਦਿ ਦੀ ਉਪਰਾਮਤਾ ਰੂਪ ‘ਅਕਰਮ’ ਵਿੱਚ ਹੰਕਾਰ ਦਾ ਸੰਬੰਧ ਹੈ। ਇਹ ਸੰਬੰਧ ਹੋਣ ਦੇ ਕਾਰਨ ‘ਕਰਮ’ ਦੇਖਦਾ ਹੈ। ਕਿਉਂਕਿ ਕੁੱਝ ‘ਕਰਨਾ’ ਜਾਂ ‘ਨਾ ਕਰਨਾ’ ਇਹ ਦੋਨੋਂ ਗੱਲਾਂ ਕਰਤਾ ਦੇ ਹੀ ਅਧੀਨ ਹੁੰਦੀਆਂ ਹਨ-ਜੇ ਕਦੇ ਕਰਦਾ ਹੈ, ਉਹ ਕਿਸੇ ਵੇਲੇ ਨਹੀਂ ਭੀ ਕਰਦਾ, ਇਨ੍ਹਾਂ ਦੋਹਾਂ ਅਵਸਥਾਂ ਦਾ ਕਰਤਾ ਇੱਕੋ ਹੀ ਹੁੰਦਾ ਹੈ। ਇਸ ਪ੍ਰਕਾਰ ਜੋ ‘ਅਕਰਮ’ ਅਤੇ ‘ਕਰਮ’ ਦੇ ਵਿਭਾਗ ਨੂੰ ਤੱਤੂ ਪੂਰਬਕ ਜਾਨਣ ਵਾਲਾ ਹੈ, ਉਹੀਂ ਮਨੁੱਸ਼ਾਂ ਵਿੱਚ ਬੁੱਧੀਮਾਨ ਯਾਨੀ ਪੰਡਿਤ ਹੈ, ਉਹੀ ਜੋਗੀ ਹੈ ਅਤੇ ਸਭ ਕਰਮਾਂ ਦੇ ਕਰਨ ਵਾਲਾ ਭੀ ਉਹੀਂ ਹੈ ਅਰਥਾਤ ਉਹ ਪਾਪ-ਧੁਨ ਰੂਪ ਸੁੱਭ-ਅਸੁੱਭ ਤੋਂ ਮੁਕਤ ਹੋਇਆ ਕਿਤ-ਕਿਤ ਹੈ-

ਜਿਸ ਦੇ ਸੰਪੂਰਨ ਕਾਰਜ, ਕਾਮਨਾ ਅਤੇ ਸੰਕਲਪ ਤੋਂ ਰਹਿਤ ਹਨ ਅਜਿਹੇ ਉਸ ਗਿਆਨ ਰੂਪੀ ਅਗਨੀ ਦ੍ਵਾਰਾ ਭਸਮ ਹੋਏ ਕਰਮਾਂ ਵਾਲੇ ਪੁਰਸ਼ ਨੂੰ, ਗਿਆਨੀ ਜਨ ‘ਪੰਡਿਤ’ ਭੀ ਕਹਿੰਦੇ ਹਨ। (ਗੀ: ਅ: ੪ ਸ: ੧੯)

ਉਪਯੁਕਤ ਕਰਮ ਵਿੱਚ ਅਕਰਮ ਅਤੇ ਅਕਰਮ ਵਿੱਚ ਕਰਮ ਦੇਖਣ ਵਾਲੇ ਪੁਰਸ਼ ਦੇ ਸਭ ਆਰੰਭ, ਕਾਮਨਾ ਦੇ ਕਾਰਨ ਰੂਪ ਸੰਕਲਪਾਂ ਤੋਂ ਭੀ ਰਹਿਤ ਹੋ ਜਾਂਦੇ ਹਨ। ਉਸ ਦ੍ਵਾਰਾ ਬਿਨਾਂ ਹੀ ਸ੍ਰੀ ਪ੍ਰਯੋਜਨ ਦੇ-ਜੇ ਪ੍ਰਵਿਰਤੀ ਮਾਰਗ ਵਾਲਾ ਹੈ ਤਾਂ ਲੋਕ-ਸੰਗਰ੍ਹਿ ਲਈ ਅਤੇ ਨਿਵਿਰਤੀ ਮਾਰਗ ਵਾਲਾ ਹੈ ਤਾਂ ਜੀਵਨ ਨਿਰਧਾਰ ਲਈ ਕੇਵਲ ਚੇਸ਼ਟਾ ਮਾਤ੍ਰ ਹੀ ਕਿਆ ਹੁੰਦੀ ਹੈ, ਕੁੱਝ ਕਰਤੱਵਜ਼ ਰੂਪ ਨਾਲ ਨਹੀਂ।

ਇਸ ਪ੍ਰਕਾਰ ‘ਨਿਸ਼ਕਿਯ ਆਤਮਾ’ ਵਿੱਚ ਇਸਥਿਤ ਪੁਰਸ਼ ਜੋ ਨਦੀ ਕਿਨਾਰੇ ਬਿਛੁ ਰੂਪ ‘ਆਤਮਾ’ ਨੂੰ ਅਚੱਲ ਜਾਣਦਾ ਹੈ ਅਤੇ ਆਕਾਸ਼ ਵਿੱਚ ਤਾਰੇ ਆਦਿ ਪਦਾਰਥ ਰੂਪ ਵਿੱਚ ਦੇਹ ਇੰਦ੍ਰੀਆਂ ਨੂੰ ਕਿਆ ਵਾਲਾ ਦੇਖਦਾ ਹੈ, ਉਹ ਦੇਹ ਆਦਿ ਇੰਦ੍ਰੀਆਂ ਦੀ ਕਿਆ ਨੂੰ ਅਗਿਆਨ ਅਵਸਥਾ ਵਿੱਚ ਜੇ ਵਿਪਰੀਤ ਸਮਝਦਾ ਰਿਹਾ ਹੈ ਤਾਂ ਗਿਆਨ ਰੂਪ ਸੂਰਜ ਦੇ ਚੜ੍ਹ ਜਾਣ ਨਾਲ ਭੀ ਰੱਸੀ ਵਿੱਚ ਭ੍ਰਾਤੀ ਕਾਰਨ ਭਾਸਦੇ ਸੱਪ ਨੂੰ ਕਿਸ ਤਰ੍ਹਾਂ ਦੇਖੇਗਾ? ਇਸ ਪ੍ਰਕਾਰ ਦਾ ਗਿਆਨਵਾਨ

ਪੁਗਸ਼ ਨਿਪੜਕ, ਨਿਸ਼ਕਰਤਾਵਜ ਰਹੇ। ਕਰਮ ਤੇ ਕਰਮਾਂ ਨੂੰ ਕਰਨ ਦਾ ਸੰਕਲਪ, ਨਿਰਵਿਕਲਪ 'ਆਤਮਾ' ਵਿੱਚ ਹੈ ਹੀ ਨਹੀਂ। ਅਦੈਤ ਰੂਪੀ ਅੱਗ ਨੇ ਦੈਤ ਨੂੰ (ਦੇਹ, ਇੰਦ੍ਰੀਆਂ ਆਦਿ ਜਿਨ੍ਹਾਂ ਦੂਗਾ ਕਰਮ ਕੀਤੇ ਜਾਂਦੇ ਹਨ) ਸਾੜ ਕੇ ਭਸਮ ਕਰ ਦਿੱਤਾ ਹੈ। ਜਲਿਆ ਹੋਇਆ ਕੱਪੜਾ ਜਿੰਨਾ ਚਿਰ ਹਵਾ ਦੂਗਾ ਉੱਡਿਆ ਨਹੀਂ, ਉਹ ਉਸੀ ਤਰ੍ਹਾਂ ਹੀ ਤਹਿ ਯੁਕਤ ਪਿਆ ਦਿਖਦਾ ਹੈ, ਕੁੱਝ ਕਾਰਜ ਦੇ ਯੋਗ ਨਹੀਂ ਹੁੰਦਾ। ਗਿਆਨਵਾਨ ਦਾ ਦੇਹ ਰੂਪੀ ਕੱਪੜਾ, ਗਿਆਨ ਅੱਗ ਨਾਲ ਭਸਮ ਹੋਇਆ, ਉਤਨਾ ਚਿਰ ਹੀ ਅਗਿਆਨੀ ਮਨੁੱਸ਼ਾਂ ਨੂੰ ਦਿਖਦਾ ਹੈ ਜਦ ਤਾਈ ਪ੍ਰਾਰੱਬਧ ਨੂੰ ਨਾਸ਼ ਕਰਨ ਰੂਪ ਵਾਯੂ ਨਹੀਂ ਚੱਲੀ।

ਕਰਤਾਪਨਾ ਯਾਨੀ 'ਮੈਂ ਕਰਦਾ ਹਾਂ' ਇਸਦਾ ਅਵਿੱਦਜਾ ਦੇ ਰਾਜ ਵਿੱਚ ਹੀ ਅਧਿਕਾਰ ਹੈ, ਵਿੱਦਜਾ (ਗਿਆਨ) ਅਵਸਥਾ ਵਿੱਚ ਨਹੀਂ। ਇਸੇ ਵਾਸਤੇ ਸਭ ਪ੍ਰਕਾਰ ਨਾਲ ਅਸੰਗ, ਨਿਰਲੇਪ ਤੇ ਅਕਿਧਮਯ ਰੋਣ ਪਰ ਭੀ 'ਮੈਂ ਦੁਖੀ ਹਾਂ' 'ਸੁਖੀ ਹਾਂ' ਇਤਿਆਦਿ ਵਿਕਲਪਾਂ ਨਾਲ ਅਤੀ ਦੀਨ ਹੋ ਜਾਂਦਾ ਹੈ, ਇਹੀ ਮਾਇਆ ਹੈ, ਹੋਣਾ ਕੁੱਝ ਤੇ ਭਰਮ ਨਾਲ ਪ੍ਰਤੀਤ ਕੁੱਝ ਹੋਰ ਹੀ ਹੋਣਾ—

ਮਾਇਆ ਕਿਸ ਨੋ ਆਪੀਐ ਕਿਆ ਮਾਇਆ ਕਰਮ ਕਮਾਇ॥

ਦੁਖ ਸੁਖ ਏਹੁ ਜੀਉ ਬਧੁ ਹੈ ਹਉਮੈ ਕਰਮ ਕਮਾਇ॥      (ਅਂਗ ੬੨)

ਇਹ ਇਸ ਪ੍ਰਕਾਰ ਦੀ ਮਾਇਆ, ਗਿਆਨ ਦੂਗਾ ਵਿਨਾਸ਼ ਹੋ ਜਾਂਦੀ ਹੈ, ਇਸੀ ਵਾਸਤੇ ਗਿਆਨੀ ਦਾ ਕਰਤਾਪਨਾ ਉੱਡ ਜਾਂਦਾ ਹੈ ਕਿਉਂਕਿ ਆਤਮਾ ਵਿੱਚ ਕੋਈ ਕਿਆ ਹੈ ਹੀ ਨਹੀਂ। ਕਰਤਾ, ਕਿਆ ਅਤੇ ਫਲ ਦੀ ਪ੍ਰਤੀਤੀ ਦਾ ਕਾਰਨ ਮਾਇਆ ਹੀ ਹੈ।

ਤੈ ਗੁਣ ਮੇਟੇ ਚਉਥੈ ਚਿਤੁ ਲਾਇਆ॥

ਨਾਨਕ ਹਉਮੈ ਮਾਰਿ ਬ੍ਰਹਮ ਮਿਲਾਇਆ॥      (ਅਂਗ ੨੩੧)

ਜਦ ਗਿਆਨ ਦੂਗਾ ਤਿੰਨ ਗੁਣ ਮਈ ਅਵਿੱਦਜਾ ਵਿਨਾਸ਼ ਹੋ ਜਾਂਦੀ ਹੈ ਤਾਂ 'ਚਿੱਤ' ਗੁਣਾਤੀਤ, ਨਿਰਵਿਕਾਰ, ਤੁਗੀਯ ਅਵਸਥਾ ਵਿੱਚ ਲੱਗ ਜਾਂਦਾ ਹੈ ਯਾਨੀ ਬਿਤੀ ਇੱਕ ਰਸ ਬ੍ਰਹਮਾਕਾਰ ਹੋ ਜਾਂਦੀ ਹੈ। ਅਜਿਹੀ ਸੰਸਾਰ ਤੋਂ ਅਤੀਤ ਅਵਸਥਾ ਵਿੱਚ 'ਹਉਮੈ' ਕਿਸ ਤਰ੍ਹਾਂ ਰਹਿ ਸਕਦੀ ਹੈ? ਇਸ ਤੋਂ ਪਹਿਲਾਂ ਜੋ ਅਵਿੱਦਜਾ ਦੂਗਾ ਨਿਰਵਿਕਲਪ ਵਸਤੂ ਵਿੱਚ ਕਈ ਤਰ੍ਹਾਂ ਦਾ ਆਰੋਪ ਕਰਦਾ ਸੀ,

ਉਹ 'ਕਰਤਾ-ਬੁੱਧੀ' ਵਾਲਾ ਆਪਣੇ—ਆਪ ਨੂੰ ਪ੍ਰਮਾਤਮਾ ਤੋਂ ਜਦਾ ਜਾਨਣ ਵਾਲਾ  
ਜੀਵ, ਬਹੁਮ ਵਿੱਚ ਲੀਨ ਹੋ ਜਾਂਦਾ ਹੈ ਅਰਥਾਤ ਬਹੁਮ ਰੂਪ ਨਿਸ਼ਠਾ ਤੇ ਇਸਥਿਤ  
ਹੋ ਜਾਂਦਾ ਹੈ। ਤਿੰਨ ਗੁਣ ਮਈ ਹੀ ਇਹ ਦੇਹ ਆਦਿ ਸਾਰਾ ਸੰਸਾਰ ਹੈ ਅਤੇ  
'ਆਤਮਾ' ਇਸ ਤੋਂ ਪਰੇ ਦੀ ਅਵਸਥਾ ਹੈ ਕਿਉਂਕਿ ਉਹ ਚੌਥਾ 'ਤੁਰੀਯ' ਪਦ ਹੈ।  
ਤਮਾਮ ਕਰਮ ਤੇ ਕਰਮਾਂ ਦੇ ਸੰਕਲਪ ਜਿਸ 'ਤੁਰੀਯ-ਆਤਮਾ' ਵਿੱਚ ਨਹੀਂ ਹਨ,  
ਉਸ ਵਿੱਚ ਇਸਥਿਤ ਗਿਆਨੀ ਪੁਰਸ਼ ਸੁਭਾਵਿਕ ਹੀ ਪ੍ਰਸੰਨ ਇੰਦ੍ਰੀਯ, ਮੁਸਕ੍ਰਾਂਦੇ  
ਹੋਏ ਮੁੱਖ ਵਾਲਾ ਅਤੇ ਸ਼ੇਕਰਿਤ ਸੋਭਾ ਪਾਊਂਦਾ ਹੈ ਭਾਵ ਕਿ ਕੋਈ ਭੀ ਕਰਤੱਵਜ  
ਨਾ ਹੋਣ ਦੇ ਕਾਰਨ ਅਤੇ 'ਅਨੰਦਿਤ' ਅਗਿਆਨੀ ਜੀਵਾਂ ਨੂੰ ਦਿਖਦਾ ਹੈ।

ਤ੍ਰਿਹਾ ਗੁਣਾ ਤੇ ਰਹੈ ਨਿਰਾਗ ਸੌ ਗੁਰਮੁਖਿ ਸੋਭਾ ਪਾਇਦਾ॥

(ਅੰਗ ੧੦੨੫)

ਜਿਸਦੀ ਤਿੰਨ ਗੁਣ ਮਈ ਅਵਿੱਦਜਾ, ਵਿੱਦਜਾ (ਗਿਆਨ) ਦ੍ਰਾਰਾ ਨਾਸ਼ ਹੋ  
ਚੁੱਕੀ ਹੈ, ਉਹ ਆਤਮਾ ਰੂਪੀ ਸਮੰਦਰ ਵਿੱਚ ਹੀ ਕ੍ਰੀਝਾ ਕਰਨ ਵਾਲਾ ਹੁੰਦਾ ਹੈ।  
ਉਸਦੀ ਜਿਤਨੀ ਭੀ ਹਰਕਤ ਅਗਿਆਨੀ ਜੀਵਾਂ ਦੀ ਦਿਸ਼ਟੀ ਗੋਚਰ ਹੁੰਦੀ ਹੈ,  
ਸਭ ਆਤਮ-ਮਯ ਹੀ ਹੈ ਕਿਉਂਕਿ ਸਿਵਾਏ ਆਤਮਾ ਤੋਂ ਉਸਦੇ ਸਮੀਪ ਹੋਰ  
ਕੋਈ ਵਸਤੂ ਹੈ ਹੀ ਨਹੀਂ। ਇਹੋ ਜਿਹੀ ਭਗਤੀ, ਚਿੱਤ ਦੀ ਲਗਨ, ਚਿੱਤ ਦਾ  
'ਤੁਰੀਯ' ਪਦ ਆਤਮਾ ਵਿੱਚ ਪ੍ਰਵੇਸ਼, ਤਿੰਨ ਗੁਣਮਯ ਸੰਸਾਰ ਤੋਂ ਨਿਰਾਲਾ ਹੀ  
ਹੈ। ਭਲਾ, ਸੰਸਾਰ ਤੋਂ ਨਿਰਾਲੀ ਅਵਸਥਾ ਵਿੱਚ ਇਸਥਿਤ ਗਿਆਨੀ ਪੁਰਸ਼,  
ਸੰਸਾਰੀ ਲੋਕਾਂ ਵਾਂਗੀ ਹੀ ਕਰਮ ਕਿਸ ਤਰ੍ਹਾਂ ਕਰੇ? ਉਹ ਕੋਈ ਫਲ ਦੀ ਵਾਸ਼ਨਾ  
ਵਾਲਾ ਤਾਂ ਹੈ ਨਹੀਂ। ਸੰਸਾਰ ਨੂੰ ਉਲੰਘਣ (ਪਾਰ) ਕਰ ਚੁੱਕੇ ਮਹਾਂਪੁਰਸ਼ ਦੀ  
ਸ਼ਰੀਰਕ ਕ੍ਰਿਆ, ਆਪਣੀ ਮੌਜ ਯਾਨੀ ਸੁਤੰਤ੍ਰਤਾ ਪੂਰਬਕ ਹੁੰਦੀ ਹੈ, ਇਸੀ ਵਾਸਤੇ  
ਉਹ ਲਗਨ ਭੀ ਨਿਰਾਲੀ ਹੈ ਅਤੇ ਕ੍ਰਿਆ ਭੀ ਨਿਰਾਲੀ ਹੈ—

ਤੈ ਗੁਣ ਮੇਟੇ ਚਉਥੈ ਵਰਤੈ ਏਹਾ ਭਗਤਿ ਨਿਰਾਗੀ॥ (ਅੰਗ ੯੦੮)

ਸੰਸਾਰੀ ਲੋਕ ਕਹਿੰਦੇ ਹਨ ਕਿ ਸਾਡੇ ਵਾਹੂੰਂ ਗਿਆਨਵਾਨ ਭੀ ਕਰਮ ਕਿਉਂ  
ਨਹੀਂ ਕਰਦਾ? ਨਾਦਾਨ ਲੋਕ, ਇਹ ਨਹੀਂ ਸਮਝਦੇ ਕਿ ਅਸੀਂ ਤਿੰਨਾਂ ਗੁਣਾਂ ਵਿੱਚ  
ਛੇ ਹੋਏ ਹਾਂ, ਉਨ੍ਹਾਂ ਗੁਣਾਂ ਮੁਤਾਬਕ ਹੀ ਸਾਡੇ ਸੰਕਲਪ ਹਨ ਤੇ ਸੰਕਲਪਾਂ  
ਅਨੁਸਾਰ ਹੀ ਸਾਡੀ ਸਭ ਕ੍ਰਿਆ ਹੈ ਤਥਾ ਹਉਮੈ ਦ੍ਰਾਰਾ ਜਿਸ ਪ੍ਰਕਾਰ ਦੇ ਕਰਮ

ਕਰਦੇ ਹਾਂ ਉਸੇ ਮੁਤਾਬਿਕ ਅਸੀਂ ਨਰਕ ਅਤੇ ਸੁਰਗ ਦੇ ਭਾਰੀ ਬਾਰੰਬਾਰ ਹੋਣਾ ਹੈ। ਗਿਆਨਵਾਨ ਤਾਂ ਗੁਣਾਂ ਤੋਂ ਪਰੇ ਹੋ ਕੇ 'ਤੁਗੀਯ' ਪਦ ਵਿੱਚ ਬੈਠਾ ਹੈ, ਸਾਡੇ ਵਰਗੀ ਉਹ ਕ੍ਰਿਆ ਕਿਸ ਤਰ੍ਹਾਂ ਕਰੇ?

**ਤਿ੍ਰ੍ਹੁ ਗੁਣ ਮਹਿ ਵਰਤੈ ਸੰਸਾਰਾ॥ ਨਰਕ ਸੁਰਗ ਫਿਰਿ ਫਿਰਿ ਅਉਤਾਰਾ॥**

(ਅੰਗ ੩੮੯)

**ਤਿ੍ਰ੍ਹੁ ਗੁਣ ਅੰਤਰਿ ਖਪਹਿ ਖਪਾਵਹਿ ਨਾਹੀ ਪਾਰਿ ਉਤਾਰਾ ਹੋ॥**

(ਅੰਗ ੧੦੨੯)

ਤਿੰਨਾਂ ਗੁਣਾਂ ਦਾ ਇਹੀ ਸਾਰਾ ਜਗਤ ਬਣਿਆ ਹੋਇਆ ਹੈ ਜੋ ਸਤੋਂ, ਰਜੋਂ, ਤਮੇ ਇਨ੍ਹਾਂ ਗੁਣਾਂ ਨੂੰ ਆਪਣਾ ਰੂਪ ਮੌਨਦਾ ਹੈ, ਉਸਦੀ ਉਹ ਚਲ੍ਹ ਰੂਪ 'ਕਰਤਾ-ਬੁੱਧੀ' ਕਦੇ ਮਨ ਨੂੰ ਟਿਕਣ ਦੇਣ ਲੱਗੀ ਹੈ? ਅਰਥਾਤ 'ਮੈਂ ਕਰਦਾ ਹਾਂ' ਇਸ ਅਭਿਮਾਨ ਦੇ ਦ੍ਰਾਰਾ ਕਦੇ ਨਰਕ ਵਿੱਚ ਕਦੇ ਸੂਰਗ ਵਿੱਚ ਜਾਂਦਾ ਹੈ। ਇਸੇ ਤਰ੍ਹਾਂ ਭਟਕਦਾ ਹਿਰਦਾ ਅਤਜੰਤ ਕਸ਼ਟਾਂ ਨੂੰ ਭੋਗਦਾ ਹੈ-

**ਤੈ ਗੁਣ ਕੀਆ ਪਸਾਰਾ॥ ਨਰਕ ਸੁਰਗ ਅਵਤਾਰਾ॥**

ਹਉਮੈ ਆਵੈ ਜਾਈ॥ ਮਨੁ ਟਿਕਣੁ ਨ ਪਾਵੈ ਰਾਈ॥

(ਅੰਗ ੧੦੦੩-੦੪)

ਜੋ ਕਰਤਾ ਬਣਿਆ ਹੈ, ਉਹ ਭੋਗਤਾ ਅਵਸ਼ੇਸ਼ ਹੀ ਬਣੇਗਾ। 'ਕਰਤਾ-ਬੁੱਧੀ' ਅਗਿਆਨੀ ਦੀ ਹੁੰਦੀ ਹੈ, ਇਸ ਲਈ ਅਗਿਆਨ ਰੂਪੀ ਅਹੰਕਾਰ ਨੂੰ ਵਿਨਾਸ਼ ਕਰਨ ਦੇ ਲਾਇਕ ਬਣਨ ਵਾਸਤੇ ਸੈਂਕਡੇ ਕਰਤਾਵਜ਼ ਹਨ। ਜਿਸ ਪੁਰਸ਼ ਦੇ ਹਿਰਦੇ ਵਿੱਚ ਗਿਆਨ ਰੂਪੀ ਸੂਰਜ ਚੜ੍ਹ ਚੁੱਕਿਆ ਹੈ, ਉਸਨੇ ਅੰਧਕਾਰ ਨੂੰ ਮਿਟਾਉਣ ਖਾਤਰ ਕੀ ਕਰਨਾ ਹੈ? ਅਰਥਾਤ ਉਸ ਨੂੰ ਕੁੱਝ ਭੀ ਕਰਤਾਵਜ਼ ਨਹੀਂ ਹੈ।

**ਪ੍ਰਸਨ-ਆਪ ਨਿਸ਼ਕਰਤਾਵਜਤਾ ਬਾਰੇ ਇਤਨਾ ਜ਼ੋਰ ਕਿਉਂ ਦਿੰਦੇ ਹੋ?**

ਉੱਤਰ- 'ਕਰਤਾ-ਬੁੱਧੀ' ਨੇ ਇਸ 'ਬ੍ਰਹਮ' ਨੂੰ 'ਜੀਵ' ਬਣਾ ਛੱਡਿਆ ਹੈ। ਹੈ ਇਹ ਸਿਰਫ ਮਨ ਦੀ ਮਨੌਤ ਹੈ। ਇਸ ਲਈ ਬਾਰੰਬਾਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਵਿਗਿਆਨ ਤਾਂ ਕੁੱਝ ਹੈ ਹੀ ਨਹੀਂ ਯਾਨੀ ਇਹ 'ਬ੍ਰਹਮ' ਹੀ ਹੈ। ਦੁੱਖ ਦੇ ਕਾਰਨ ਮਿਥਜ਼ਾ ਮਨੌਤ 'ਕਰਤਾ-ਬੁੱਧੀ' ਨੂੰ ਛੱਡ ਦੇਵੇ ਤਾਂ ਕਿ ਆਪਣੇ ਵਾਸਤਵ

ਸੂਰਪ ਵਿੱਚ ਇਸਥਿਤ ਹੋ ਜਾਵੇ ਕਿਉਂਕਿ ਇਸ ਵਿੱਚ ਕੋਈ ਕਰਤਾਵਜ਼ ਨਹੀਂ ਹੈ। ਆਪਣੇ—ਆਪ ਨੂੰ ਭੁੱਲ ਕੇ ਚਕਵਰਤੀ ਰਾਜੇ ਤੋਂ ਕੰਗਾਲ ਬਣ ਗਿਆ ਹੈ। ‘ਆਤਮਵੇਤਾ’ ਕਿਸੇ ਭੀ ਕਰਮ ਦੇ ਕਰਨ ਵਾਲਾ ਨਹੀਂ ਕਿਉਂਕਿ ਨਿਰਵਿਕਾਰ ਹੈ। ਇਸ ਪ੍ਰਕਾਰ ਦਾ ਹੋਣ ਪਰ ਭੀ ਅਨੰਤ ਪ੍ਰਕਾਰ ਦੀਆਂ ਕਿਆਵਾਂ, ਅਗਿਆਨੀਆਂ ਦ੍ਰਾਗ ਜੋ ‘ਆਤਮਾ’ ਵਿੱਚ ਆਰੋਪਿਤ ਕੀਤੀਆਂ ਜਾਂਦੀਆਂ ਹਨ, ਉਸ ਮਿਥਜ਼ਾ ਅਗਿਆਨ ਤੋਂ ਰਹਿਤ, ਗਿਆਨੀ ਪੁਰਸ਼ ਦਾ ਨਿਸਚਾ ਭਗਵਾਨ ਇਉਂ ਦਿਖਾਉਂਦੇ ਹਨ—

ਜੇ ‘ਆਤਮਾ’ ਨੂੰ ਮਾਰਨ ਵਾਲਾ ਸਮਝਦਾ ਹੈ ਅਰਥਾਤ ‘ਮੈਂ ਮਾਰਦਾ ਹਾਂ’ ਤਥਾ ਜੋ ਕੋਈ ਦੂਜਾ ਇਸ ‘ਆਤਮਾ’ ਨੂੰ, ਦੇਹ ਨਾਸ਼ ਹੋਣ ਪਰ ‘ਮੈਂ ਮਰ ਗਿਆ ਹਾਂ’ ਇਉਂ ਨਾਸ਼ ਹੋਇਆ ਮੰਨਦਾ ਹੈ ਯਾਨੀ ਇਸ ਕ੍ਰਿਆ ਦਾ ਕਰਮ ਮੰਨਦਾ ਹੈ, ਉਹ ਦੋਹੋਂ ਹੀ ਅਸਲੀਅਤ ਨੂੰ ਨਹੀਂ ਜਾਣਦੇ ਕਿਉਂਕਿ ‘ਆਤਮਾ’ ਵਿਕਾਰ—ਰਹਿਤ ਹੋਣ ਕਾਰਨ ਨਾ ਤਾਂ ਕਿਸੇ ਨੂੰ ਮਾਰਦਾ ਹੈ ਅਤੇ ਨਾ ਹੀ ਮਾਰਿਆ ਜਾਂਦਾ ਹੈ ਅਰਥਾਤ ਨਾ ਤਾਂ ਮਾਰਨ ਵਿੱਚ ‘ਕਰਤਾ—ਬੁੱਧੀ’ ਹੈ ਅਤੇ ਨਾ ਮਰਨ ਰੂਪ ਕਰਮ ਹੀ ਹੈ।

(ਗੀ: ਅ : ੨ ਸ਼ : ੧੬)

ਇਸ ਪ੍ਰਕਾਰ ਦਾ ਨਿਰਵਿਕਾਰ ‘ਆਤਮਾ’ ਗਿਆਨਵਾਨ ਦਾ ਸੂਰਪ ਹੈ। ਇਸ ਲਈ ‘ਆਤਮਵੇਤਾ’ ਵਿੱਚ ਕੋਈ ਕ੍ਰਿਆ ਨਹੀਂ ਹੈ—

ਹੇ ਅਰਜਨ! ਜੇ ਪੁਰਸ਼ ਇਸ ‘ਆਤਮਾ’ ਨੂੰ ਨਾਸ਼ ਰਹਿਤ, ਨਿੱਤ, ਅਜਨਮਾ ਤੇ ਵਿਕਾਰੀਨ ਜਾਣਦਾ ਹੈ, ਉਹ ਪੁਰਸ਼ ਕਿਸ ਪ੍ਰਕਾਰ ਕਿਸੇ ਨੂੰ ਮਰਵਾਉਂਦਾ ਹੈ ਅਤੇ ਕਿਸ ਤਰ੍ਹਾਂ ਕਿਸੇ ਨੂੰ ਮਾਰਦਾ ਹੈ?

(ਗੀ: ਅ : ੨ ਸ਼ : ੨੧)

ਮਤਲਬ ਇਹ ਕਿ ਗਿਆਨਵਾਨ ਸਿਰਫ ਮਾਰਨ ਰੂਪ ਕ੍ਰਿਆ ਦਾ ਕਰਤਾ ਅਤੇ ਮਰਨ ਰੂਪ ਕਰਮ ਹੀ ਨਹੀਂ ਹੈ, ਉਹ ਕਿਸੇ ਪ੍ਰਕਾਰ ਦੀ ਭੀ ਕ੍ਰਿਆ ਦਾ ਕਰਤਾ ਅਤੇ ਕਰਮ ਹੋ ਹੀ ਨਹੀਂ ਸਕਦਾ ਕਿਉਂਕਿ ਗਿਆਨੀ ਦਾ ਆਪਣਾ ਰੂਪ ਯਾਨੀ ‘ਆਤਮਾ’ ਨਿਰਵਿਕਾਰ ਦੇ ਨਿੱਤ (ਸਦੈਵ) ਹੈ। ਭਗਵਾਨ ਦੇ ਇਨ੍ਹਾਂ ਉੱਪਰ ਕਹੇ ਬਚਨਾਂ ਅੰਦਰ ਹਨਨ ਕ੍ਰਿਆ ਦਾ ਹੀ ਨਿਸ਼ੇਧ ਕੀਤਾ ਗਿਆ ਹੈ, ਉਹ ਕੇਵਲ ਉਦਾਹਰਣ ਰੂਪ ਤੋਂ ਹੀ ਸਮਝਣਾ ਕਿਉਂਕਿ ਆਤਮਾ ਦੀ ਜੋ ਨਿਰਵਿਕਾਰਤਾ ਹੈ, ਉਹ ਗਿਆਨੀ ਵਿੱਚ ਸਭ ਕਰਮਾਂ ਦੇ ਨਾ ਹੋਣ ਦਾ ਖਾਸ ਕਾਰਨ ਹੈ। ਗਿਆਨੀ

ਵਾਸਤੇ ਸਭ ਕਰਮ ਅਸੰਭਵ ਹਨ, ਭਗਵਾਨ ਦਾ ਇਹ ਹੀ ਨਿਸਚਾ ਹੈ। ਜਿੱਥੋਂ ਕਰਮਾਂ ਦਾ ਵਿਧਾਨ, ਸ਼ਾਸਤ੍ਰ ਵਿੱਚ ਕੀਤਾ ਗਿਆ ਹੈ, ਉਹ ਅਗਿਆਨੀ ਜੀਵਾਂ ਲਈ ਹੈ। ਕਰਤਾਵਜ਼ ਤਥਾ ਅਕਰਤਾਵਜ਼ ਦਾ ਵਿਭਾਗ (ਵੰਡ) ਸ਼੍ਰੀ ਸ਼ਿਕਰਾਚਾਰਜ 'ਭਾਸ਼ਾ' ਅੰਦਰ ਇਉਂ ਦਿਖਾਉਂਦੇ ਹਨ-

### ਕਰਤਾਵਜ਼ ਤੇ ਅਕਰਤਾਵਜ਼ ਦੀ ਵੰਡ

'ਅਗਨੀ ਹੋਤ੍ਰ' ਆਦਿ ਕਰਮਾਂ ਦਾ ਵਿਧਾਨ ਕਰਨ ਵਾਲੇ ਵਿਧੀ ਵਾਕਾਂ ਦੇ ਅਰਥ ਨੂੰ ਜਾਣ ਲੈਣ ਬਾਅਦ, ਅਮੁਕ ਕਰਮ ਅਨੁਸਥਾਨ ਕਰਨ ਯੋਗ ਹੈ 'ਮੈਂ ਇਸ ਕਰਮ ਦੇ ਕਰਨ ਵਾਲਾ ਹਾਂ, ਮੇਰਾ ਅਮੁਕ ਕਰਤਾਵਜ਼ ਹੈ' ਇਸ ਪ੍ਰਕਾਰ ਜਾਨਣ ਵਾਲੇ ਅਗਿਆਨੀ ਲਈ ਕਰਤਾਵਜ਼ ਬਣਿਆ ਰਹਿੰਦਾ ਹੈ। ਉਸੀ ਪ੍ਰਕਾਰ 'ਇਹ ਆਤਮਾ ਕਿਸੇ ਕਾਲ ਵਿੱਚ ਭੀ ਨਾ ਜੰਮਦਾ ਹੈ ਤੇ ਨਾ ਮਰਦਾ ਹੈ ਅਥਵਾ ਨਾ ਇਹ 'ਆਤਮਾ' ਹੋਣ ਕਰਕੇ ਹੀ ਫਿਰ ਹੋਣ ਵਾਲਾ ਹੈ ਕਿਉਂਕਿ ਇਹ ਅਜਨਮਾ, ਨਿੱਤ, ਸ਼ਾਸ਼ਵਤ (ਸਦਾ ਰਹਿਣ ਵਾਲਾ) ਅਤੇ ਪੁਰਾਤਨ (ਸਨਾਤਨ) ਹੈ। ਸ਼ਰੀਰ ਦੇ ਨਾਸ ਹੋਣ ਪਰ ਭੀ ਇਹ ਨਾਸ ਨਹੀਂ ਹੁੰਦਾ। ਇਹੋ ਜਿਹੇ 'ਆਤਮ ਸੂਰਪ' ਦਾ ਵਿਧਾਨ ਵਾਲੇ ਵਾਕਾਂ ਦੇ ਅਰਥ ਨੂੰ ਜਾਣ ਲੈਣ ਬਾਅਦ, ਉਸ ਗਿਆਨੀ ਲਈ ਕੁੱਝ ਭੀ ਕਰਤਾਵਜ਼ ਬਾਕੀ ਨਹੀਂ ਰਹਿ ਜਾਂਦਾ। ਗਿਆਨੀ ਨੂੰ 'ਨਾ ਮੈਂ ਕਿਸੇ ਕਰਮ ਦੇ ਕਰਨ ਵਾਲਾ ਹਾਂ ਤੇ ਨਾ ਭੋਗਨ ਵਾਲਾ ਹੈ' ਇਤਿਹਾਸਿਕ ਜੋ ਆਤਮਾ ਦੇ ਬਾਰੇ ਵਿੱਚ ਗਿਆਨ ਹੈ, ਇਸ ਤੋਂ ਜੁਦਾ ਹੋਰ ਕਿਸੇ ਤਰ੍ਹਾਂ ਦਾ ਭੀ ਗਿਆਨ ਨਹੀਂ ਹੁੰਦਾ। ਇਸ ਪ੍ਰਕਾਰ ਗਿਆਨੀ ਅਤੇ ਅਗਿਆਨੀ ਦੇ ਕਰਤਾਵਜ਼ ਦੀ ਵੰਡ ਦਾ ਨਿਰਣਯ ਸਿੱਧ ਹੁੰਦਾ ਹੈ।

ਜੋ ਆਪਣੇ-ਆਪ ਨੂੰ ਇਸ ਤਰ੍ਹਾਂ ਸਮਝਦਾ ਹੈ ਕਿ 'ਮੈਂ ਕਰਨ ਵਾਲਾ ਹਾਂ' ਤਾਂ ਉਸਦੀ ਇਹ ਭੁੱਧੀ ਭੀ ਜ਼ਰੂਰ ਹੀ ਰਹੇਗੀ ਕਿ 'ਅਮੁਕ-ਫਲਾਨਾ ਮੇਰਾ ਕਰਤਾਵਜ਼ ਹੈ' ਇਹੀ ਵਜ੍ਹਾ ਹੈ ਕਿ ਅਗਿਆਨੀ, ਕਰਮਾਂ ਦਾ ਅਧਿਕਾਰੀ ਬਣ ਜਾਂਦਾ ਹੈ। ਇਸ ਲਈ ਕਰਮ, ਅਗਿਆਨੀ ਵਾਸਤੇ ਹੀ ਹਨ, ਗਿਆਨੀ ਪੁਰਸ਼ ਲਈ ਨਹੀਂ।

'ਆਤਮਾ' ਨੂੰ ਨਿਰਵਿਕਾਰ ਜਾਨਣ ਵਾਲੇ ਵਿੱਦਾਨ ਦਾ ਸਭ ਕਰਮਾਂ ਨੂੰ ਛੱਡ ਦੇਣਾ ਹੀ ਅਧਿਕਾਰ ਹੈ। ਭਗਵਾਨ ਆਪ ਹੀ ਕਥਨ ਕਰ ਚੁੱਕੇ ਹਨ ਕਿ ਅਹੰਕਾਰ ਨਾਲ ਮੌਹਿਤ ਹੋਇਆ ਅਗਿਆਨੀ 'ਮੈਂ ਕਰਦਾ ਹਾਂ' ਇਉਂ ਮੰਨਦਾ ਹੈ

ਅਤੇ ਤੱਢੂਵੇਤਾ 'ਮੈਂ ਕੁੱਝ ਭੀ ਨਹੀਂ ਕਰਦਾ' ਇਸ ਪ੍ਰਕਾਰ ਮੰਨਦਾ ਹੈ, ਇਸ ਲਈ ਕਰਤੱਵਜ ਤਥਾ ਅਕਰਤੱਵਜ ਤਾਂ ਸਪਸ਼ਟ ਹੀ ਹੈ, ਕੋਈ ਲੁਕਵੀਂ ਗੱਲ ਨਹੀਂ।

ਅਹੰਕਾਰ ਰਹਿਤ ਅੰਤਹਕਰਣ ਵਾਲਾ ਕੋਈ ਭੀ ਪੁਰਸ਼, ਸੈਂਕੜੇ ਕਰਮ ਕਰਨ ਪਰ ਭੀ ਲਿਪਤ ਨਹੀਂ ਹੁੰਦਾ। ਇਸ ਵਿੱਚ ਭਗਵਾਨ ਆਪਣਾ ਹੀ ਨਿਸਚਾ ਦਿਖਾਉਂਦੇ ਹਨ-

ਮੇਰੇ ਵਿੱਚ ਅਹੰਕਾਰ ਦਾ ਅਭਾਵ ਹੈ, ਇਸ ਲਈ ਕੋਈ ਭੀ ਕਰਮ ਦੇਹ ਆਦਿ ਦੀ ਉਤਪਤੀ ਦੇ ਕਾਰਨ ਨਹੀਂ ਬਣਦੇ। ਉਨ੍ਹਾਂ ਕਰਮਾਂ ਵਿੱਚ ਮੇਰੀ ਤਿਸ਼ਨਾ ਭੀ ਨਹੀਂ ਹੈ। ਇਸੀ ਪ੍ਰਕਾਰ ਮੈਂ ਹੀ ਨਹੀਂ, ਕੋਈ ਦੂਜਾ ਪੁਰਸ਼ ਭੀ ਜੋ ਮੈਨੂੰ 'ਆਤਮ-ਤੁਧੁਰੁ' ਤੇ ਜਾਣ ਲੈਂਦਾ ਹੈ ਕਿ 'ਮੈਂ ਕਰਮਾਂ ਦੇ ਕਰਨ ਵਾਲਾ ਨਹੀਂ ਹਾਂ ਅਤੇ ਮੇਰੀ ਕਰਮਾਂ ਵਿੱਚ ਤਿਸ਼ਨਾ ਭੀ ਨਹੀਂ ਹੈ' ਉਸਦੇ ਕਰਮ ਭੀ, ਦੇਹ ਆਦਿ ਉਤਪਤੀ ਦੇ ਕਾਰਨ ਨਹੀਂ ਬਣਦੇ।

(ਗੀ: ਅ : ੪ ਸ਼ : ੧੪)

ਇਸ ਪ੍ਰਕਾਰ ਗਿਆਨ ਦੇ ਪ੍ਰਭਾਵ ਨਾਲ, ਕਰਮਾਂ ਵਿੱਚ ਅਭਿਮਾਨ ਅਤੇ ਫਲ ਦੀ ਤਿਸ਼ਨਾ ਨਾ ਹੋਣ ਕਰਕੇ ਜੋ 'ਨਿੱਤ-ਤ੍ਰਿਪਤ' ਯਾਨੀ ਵਿਸ਼ੇ ਵਾਸ਼ਨਾ ਤੋਂ ਰਹਿਤ ਹੋ ਗਿਆ ਹੈ, ਉਸ ਗਿਆਨੀ ਦੂਰਾ ਕੀਤੇ ਹੋਏ ਕਰਮ, ਅਸਲ ਵਿੱਚ ਅਕਰਮ ਹੀ ਹਨ ਕਿਉਂਕਿ ਉਹ ਨਿਸ਼ਕ੍ਰਿਯ 'ਆਤਮ-ਗਿਆਨ' ਦੇ ਯੁਕਤ ਹੈ।

(ਗੀ: ਅ : ੪ ਸ਼ : ੨੦)

ਜਿਸਨੇ ਅੰਤਹਕਰਣ ਅਤੇ ਸ਼ਰੀਰ ਇੰਦ੍ਰੀਆਂਦਿ ਨੂੰ ਜਿੱਤ ਲਿਆ ਹੈ ਤਥਾ ਭੋਗਾਂ ਦੀ ਸੰਪੂਰਨ ਸਾਮੱਗ੍ਰੀ ਜਿਸਨੇ ਤਿਆਗ ਦਿੱਤੀ ਹੈ, ਅਜਿਹਾ ਆਸ਼ਾ-ਮਨਸਾ ਰਹਿਤ ਪੁਰਸ਼ ਕੇਵਲ ਸ਼ਰੀਰ ਸੰਬੰਧੀ ਕੀਤੇ ਜਾਣ ਵਾਲੇ ਅਤੇ ਅਭਿਮਾਨ ਰਹਿਤ ਕਰਮਾਂ ਨੂੰ ਕਰਦਾ ਹੋਇਆ ਭੀ, ਪ੍ਰਿਨ ਤੇ ਪਾਪ ਦੋਗਾਂ ਨੂੰ ਹੀ ਪ੍ਰਾਪਤ ਨਹੀਂ ਹੁੰਦਾ।

(ਗੀ: ਅ : ੪ ਸ਼ : ੨੧)

ਮੁਕਤੀ ਦੀ ਇੱਛਾ ਵਾਲੇ ਲਈ ਅਹੰਸਹਿਤ ਬੰਧਨ ਹੋਣ ਦੇ ਕਾਰਨ, ਧਰਮ (ਸ਼ੁੱਭ) ਕਰਮ ਭੀ ਪਾਪ ਹੀ ਹੈ। ਇਸ ਲਈ ਜਗਯਾਸੂ ਨੂੰ ਚਾਹੀਦਾ ਹੈ ਜੋ ਸਾਰੇ ਹੀ ਸੁੱਭ-ਆਸੁੱਭ ਕਰਮਾਂ ਦੀ ਸੱਤਾ ਨੂੰ ਛੱਡਕੇ ਇੱਕ 'ਨਿਸ਼ਕ੍ਰਿਯ ਆਤਮ ਸੂਭਾਵ' ਵਿੱਚ ਸਦਾ ਇਸਥਿਤ ਰਹੇ। ਇਸ ਤੋਂ ਅਗਲੇ ੨੨ਵੇਂ ਸ਼ਲੋਕ ਦੀ ਵਿਆਖਿਆ ਇਉਂ ਕਰਦੇ ਹਨ-

ਜੋ ਆਪਣੇ ਆਪ ਸਹਜੇ, ਬਿਨਾਂ ਮੰਗੇ ਮਿਲੇ ਹੋਏ ਪਦਾਰਥਾਂ ਵਿੱਚ ਸੰਤੁਸ਼ਟ

ਹੈ, ਜੋ ਦੂੰਦਾਂ ਤੋਂ ਅਤੀਤ ਹੈ ਅਰਥਾਤ ਸਰਦੀ-ਗਰਮੀ ਆਦਿ ਦੂੰਦਾਂ ਢਾਰਾ (ਅਨੁਕੂਲਤਾ ਵਿੱਚ ਪ੍ਰਤਿਕੂਲਤਾ ਦੇ ਵਰਤਣ ਨਾਲ) ਦੁੱਖ ਪਹੁੰਚਣ ਪਰ ਭੀ ਜਿਸਦੇ ਮਨ ਵਿੱਚ ਹਰਖ (ਖੁਸ਼ੀ) ਜਾਂ ਸ਼ੋਕ ਨਹੀਂ ਹੁੰਦਾ, ਜੋ ਈਰਖਾ ਰਹਿਤ, ਨਿਰਵੈਰ ਬੁੱਧੀ ਵਾਲਾ ਹੈ ਤੇ ਜੋ ਸ਼ੋਗਰ ਇਸਥਿਤੀ ਦੇ ਕਾਰਨ ਸਹਜੇ ਹੀ ਅੰਨ ਆਦਿ ਦੇ ਪ੍ਰਾਪਤ ਹੋਣ ਯਾ ਨਾ ਹੋਣ ਵਿੱਚ ਹਰਖ-ਸ਼ੋਕ ਤੋਂ ਰਹਿਤ ਹੈ, ਜੋ ਸਮਦਰਸ਼ੀ ਅਤੇ ਕਰਮ ਵਿੱਚ ਅਕਰਮ ਦੇਖਣ ਵਾਲਾ ਆਤਮ-ਨਿਸ਼ਠ ਹੈ, ਸ਼ਰੀਰ ਇਸਥਿਤੀ ਕਰਕੇ, ਸ਼ਰੀਰ ਢਾਰਾ ਭਿੱਛਾ ਆਦਿ ਕਰਮਾਂ ਵਿੱਚ ਭੀ ‘ਮੈਂ ਕੁੱਝ ਨਹੀਂ ਕਰਦਾ’ ਬਲਕਿ ਗੁਣ ਹੀ ਗੁਣਾਂ ਵਿੱਚ ਵਰਤ ਰਹੇ ਹਨ, ਇਸ ਪ੍ਰਕਾਰ ਸਦਾ ਦੇਖਣ ਵਾਲਾ ਹੈ, ਉਹ ਸੰਨਜਾਸੀ, ‘ਆਤਮਾ’ ਨੂੰ ਅਕਰਤਾ ਸਮਝ ਲੈਣ ਦੇ ਕਾਰਨ, ਵਾਸਤਵ ਵਿੱਚ ਕੁੱਝ ਭੀ ਕਰਮ ਨਹੀਂ ਕਰਦਾ। ਲੋਕਾਂ ਦੀ ਦ੍ਰਿਸ਼ਟੀ ਵਿੱਚ ਇਸ ਤਰ੍ਹਾਂ ਦਾ ਪੁਰਸ਼ ਵਿਵਹਾਰ ਕਰਦਾ ਹੋਇਆ ਨਜ਼ਰ ਆਉਂਦਾ ਹੈ ਪ੍ਰੰਤੂ ਸ਼ਾਸਤਰ ਪ੍ਰਮਾਣ ਅਤੇ ਆਪਣੇ ਅਨੁਭਵ ਅਤੇ ਅਸਲੀਅਤ ਵਿੱਚ ਉਹ ਅਕਰਤਾ ਹੀ ਰਹਿੰਦਾ ਹੈ। ਕੇਵਲ ਲੋਕਾਂ ਢਾਰਾ ਹੀ ਕਰਤਾਪਨ ਦਾ ਅਧਯਾਰੋਪ ਕੀਤਾ ਗਿਆ ਹੋਣ ਦੇ ਕਾਰਨ, ਉਹ ਪੁਰਸ਼ ਸ਼ਰੀਰ ਨਿਰਬਾਹ ਮਾਤ੍ਰ ਲਈ ਕੀਤੇ ਜਾਣ ਵਾਲੇ ਭਿੱਛਾ ਆਦਿ ਕਰਮਾਂ ਨੂੰ ਕਰਦਾ ਹੋਇਆ ਭੀ ਉਨ੍ਹਾਂ ਵਿੱਚ ਨਹੀਂ ਬੱਝਦਾ ਕਿਉਂਕਿ ਗਿਆਨ ਰੂਪ ਅੱਗ ਢਾਰਾ ਸਾਰੇ ਹੀ ਸਾਧਨ ਸਹਿਤ ਕਰਮ, ਭਸਮ ਹੋ ਚੁੱਕੇ ਹਨ।

(ਗੀ: ਅ : ੪ ਸ਼ : ੨੨)

ਜਿਸ ਗਿਆਨੀ ਦੀ ਬੁੱਧੀ, ਇਹ ਸਭ ਕੁੱਝ ‘ਬ੍ਰਹਮ ਹੀ ਹੈ’ ਇਉਂ ਇਸਥਿਤ ਹੋ ਗਈ ਹੈ, ਉਸ ਲਈ ਵਾਸਤਵ ਵਿੱਚ ਸਭ ਕਰਮਾਂ ਦਾ ਅਭਾਵ ਹੀ ਹੋ ਜਾਂਦਾ ਹੈ ਕਿਉਂਕਿ ਕਿਆ, ਕਾਰਕ ਅਤੇ ਫਲ ਸੰਬੰਧੀ ਭੇਦ-ਬੁੱਧੀ ਇਸ ਏਕੱਤ੍ਰ ਅਵਸਥਾ ਵਿੱਚ ਰਹਿ ਨਹੀਂ ਸਕਦੀ। ਜੋ ਕਰਤਾਪਨ ਦੇ ਅਭਿਮਾਨ ਅਤੇ ਫਲ ਦੀ ਇੱਛਾ ਤੋਂ ਰਹਿਤ ਹੈ, ਉਹ ਕਿਸ ਕਰਮ ਦੇ ਕਰਨ ਵਾਲਾ ਹੈ? ਅਰਥਾਤ ਕੁੱਝ ਕਰਦਾ ਹੀ ਨਹੀਂ। ਉਹ ਨਿੱਤ, ਅਕਿਧ ਸੂਭਾਵ ਵਿੱਚ ਇਸਥਿਤ ਰਹਿੰਦਾ ਹੋਇਆ ਨਿਰਵਿਕਾਰ ਹੈ। ਅਜਿਹੇ ਗਿਆਨੀ ਦੇ ਸ਼ੋਗਰ ਨਿਰਬਾਹ ਲਈ ਕੀਤੇ ਹੋਏ ਕਰਮ ਵੀ ਅਕਰਮ ਹੋ ਜਾਂਦੇ ਹਨ ਕਿਉਂਕਿ—

ਗਿਆਨ ਢਾਰਾ ਨਸ਼ਟ ਹੋ ਗਏ ਹਨ ਸਭ ਸੰਸਾਰ ਜਿਸਦੇ, ਅਜਿਹੇ ‘ਪ੍ਰਮਾਤਮ ਪਰਾਯਣ’ ਇੱਕ ‘ਆਤਮ-ਦ੍ਰਿਸ਼ਟੀ’ ਵਾਲੇ ਪੁਰਸ਼ ਨੂੰ ਕਰਮ ਬੰਨ੍ਹ ਨਹੀਂ ਸਕਦੇ।

(ਗੀ: ਅ : ੪ ਸ਼ : ੪੧)

ਇਸ ਪ੍ਰਕਾਰ ਤੱਤੂਵੇਤਾ ਪੁਰਸ਼ ਦੁਆਰਾ ਯਥਾਰਥ ਦਰਸ਼ਨ ਤੋਂ ਵਿਰੁੱਧ ਤਥਾ ਮਿੱਥਾ ਗਿਆਨ ਦੇ ਕਾਰਨ ਹੋਣ ਵਾਲੇ ਕਰਮ, ਸੁਪਨ ਵਿੱਚ ਭੀ ਸੰਭਵ ਨਹੀਂ ਮੰਨੇ ਜਾ ਸਕਦੇ। ਸਭ ਭੂਤਾਂ ਵਿੱਚ ਆਤਮਾ ਇੱਕ, ਸਮਾ ਅਤੇ ਨਿਰਦੋਸ਼ ਹੈ, ਇਉਂ ਸੰਸਾਰ ਰਹਿਤ ਬੁੱਧੀ ਜਿਸਦੀ ਸਥਿਰ ਹੋ ਗਈ ਹੈ ਅਤੇ ਜੋ ਮੋਹ-ਅਗਿਆਨ ਤੋਂ ਰਹਿਤ ਹੈ, ਉਹ ਅਚੱਲ ਬੁੱਧੀ ਵਾਲਾ ਗਿਆਨੀ, 'ਬ੍ਰਹਮ' ਵਿੱਚ ਹੀ ਇਸਥਿਤ ਹੈ ਅਰਥਾਤ ਅਕ੍ਰਿਧ ਹੋਣ ਦੇ ਕਾਰਨ, ਕਿਸੇ ਭੀ ਕਰਮ ਦੇ ਕਰਨ ਵਾਲਾ ਨਹੀਂ ਹੈ। 'ਬ੍ਰਹਮ' ਵਿੱਚ ਕਾਮਨਾਵਾਂ ਅਤੇ ਕਰਮ ਹੈ ਹੀ ਨਹੀਂ, ਸਭ ਕਾਮਨਾਵਾਂ ਦਾ ਮੂਲ ਸੰਕਲਪ ਹੀ ਹੈ। ਸੰਕਲਪ-ਵਿਕਲਪ, ਮਨ ਦੀ ਬਿਤੀ ਹੈ। ਜਿਸ 'ਆਤਮਾ' ਵਿੱਚ ਅੰਤਹਕਰਣ ਹੀ ਨਹੀਂ, ਉਸ ਵਿੱਚ ਸੰਕਲਪਾਂ ਦਾ ਹੋਣਾ ਤਾਂ ਅਕਾਸ਼ ਦੇ ਛੁੱਲਾਂ ਵਾਂਗੂੰ ਹੀ ਸਮਝ। ਬਿਹਦਾਰਣਯਕ ਉਪਨਿਸ਼ਦ ਵਿੱਚ ਕਿਹਾ ਹੈ—

ਉਹ, ਜਿਸ ਕਾਮਨਾ ਵਾਲਾ ਹੁੰਦਾ ਹੈ, ਉਹੋ ਜਿਹੇ ਹੀ ਨਿਸਚੇ ਵਾਲਾ ਹੁੰਦਾ ਹੈ। ਜਿਸ ਪ੍ਰਕਾਰ ਦੇ ਨਿਸਚੇ ਵਾਲਾ ਹੁੰਦਾ ਹੈ, ਉਹੀ ਕਰਮ ਕਰਦਾ ਹੈ ਤੇ ਜੈਸਾ ਕਰਮ ਕਰਦਾ ਹੈ ਵੈਸਾ ਹੀ ਫਲ ਪ੍ਰਾਪਤ ਕਰਦਾ ਹੈ। (ਬਿਹ : ਉ : ੪।੪।੫)

ਜੀਵ ਜੋ ਵੀ ਕਰਮ ਕਰਦਾ ਹੈ, ਉਹ ਸਭ ਕਾਮ (ਕਾਮਨਾ) ਦੀ ਹੀ ਚੇਸ਼ਟਾ ਹੈ।

(ਮਨ : ੨।੮)

ਅੰਤਹਕਰਣ ਰਹਿਤ 'ਆਤਮਾ' ਵਿੱਚ ਇਹ ਸਭ ਕੁੱਝ ਬਣ ਹੀ ਨਹੀਂ ਸਕਦਾ। ਯੁਕਤੀ ਨਾਲ ਭੀ ਇਹੀ ਬਾਤ ਸਿੱਧ ਹੁੰਦੀ ਹੈ ਕਿ ਜਦੋਂ ਸਭ ਸੰਕਲਪਾਂ ਦਾ ਤਿਆਗ ਕਰ ਦਿੱਤਾ ਜਾਂਦਾ ਹੈ, ਉਸ ਵਕਤ ਕੋਈ ਜਗ ਮਾਤ੍ਰ ਭੀ ਹਿੱਲ ਨਹੀਂ ਸਕਦਾ। ਇਸ ਪ੍ਰਕਾਰ ਸਭ ਸੰਕਲਪਾਂ ਤੋਂ ਰਹਿਤ 'ਆਤਮਾ' ਵਿੱਚ ਜੋ ਗਿਆਨੀ ਪੁਰਸ਼ ਇਸਥਿਤ ਹੈ, ਉਹ ਕਿਸ ਤਰ੍ਹਾਂ ਕਿਸੇ ਕਰਮ ਲਈ ਚੇਸ਼ਟਾ ਕਰੇਗਾ? ਕਿਉਂਕਿ ਉਸਨੇ 'ਆਤਮਾ' ਨੂੰ ਨਿਰਵਿਕਾਰ ਅਤੇ ਅਕ੍ਰਿਧ ਸਮਝਿਆ ਹੋਇਆ ਹੈ। ਜੋ ਪਰਾਧੀਨਤਾ ਤੋਂ ਛੁੱਟੇ ਹੋਏ, ਸ਼ਾਸਤ੍ਰ-ਪ੍ਰਮਾਣ ਤਥਾ ਗੁਰੂ-ਉਪਦੇਸ਼ ਨਾਲ ਆਪਣੇ ਹੀ 'ਆਤਮਾ' ਨੂੰ ਸਾਖਜਾਤ 'ਬ੍ਰਹਮ' ਰੂਪ ਸਮਝ ਚੁੱਕੇ ਹਨ, ਉਹ ਕਿਸ ਗੱਲ ਦਾ ਭੈ ਮੰਨਕੇ, ਕਰਮਾਂ ਦਾ ਕਰਤਾਵਜ਼ੂਪੀ ਥੋੜ੍ਹਾ (ਭਾਰ) ਆਪਣੇ ਸਿਰ ਪਰ ਚੁੱਕੀ ਰੱਖਣਗੇ?

ਵਿੱਦਾਨ ਕਿਸੇ ਤੋਂ ਭੀ ਭੈਮਾਨ ਨਹੀਂ ਹੁੰਦਾ। (ਤੋਂ ਉ : ੨।੪।੧)

ਤੇ ਅਗਿਆਨੀ ਬਾਰੇ ਕਿਹਾ ਹੈ—

ਉਸਨੂੰ ਭੈ ਹੁੰਦਾ ਹੈ।

(ਤੇ: ਉ: ੨੧੨੧)

ਸ੍ਰੀ ਸ਼ਿਕਰਾਚਾਰਯ ਜੀ ਕਹਿੰਦੇ ਹਨ-

‘ਜੇ ਮਨੁਸ਼ ‘ਆਤਮਾ’ ਨੂੰ ਨਿਰਵਿਕਾਰ ਜਾਣ ਲਵੇ ਤਾਂ ਫਿਰ ਮੈਨੂੰ ਅਮੁਕ ਭੋਗ ਮਿਲੇ ਯਾ ਮੈਂ ਅਮੁਕ ਕਰਮ ਕਰਾਂ, ਇਸ ਤਰ੍ਹਾਂ ਦੀ ਇੱਛਾ ਨਹੀਂ ਕਰ ਸਕਦਾ ਕਿਉਂਕਿ ‘ਭੋਗ’ ਅਤੇ ‘ਕਰਮ’ ਦੋਨੋਂ ਵਿਕਾਰ ਹਨ। ਫਲ ਦੀ ਇੱਛਾ ਵਾਲਾ ਹੋਣ ਦੇ ਕਾਰਨ ਅਗਿਆਨੀ, ਕਰਮਾਂ ਵਿੱਚ ਪ੍ਰਵਿਰਤ ਹੋ ਜਾਂਦਾ ਹੈ ਪ੍ਰੰਤੂ ਵਿਕਾਰ ਰਹਿੱਤ ‘ਆਤਮਾ’ ਨੂੰ ਸਾਖਜਾਤਕਾਰ ਕਰ ਲੈਣ ਵਾਲੇ ਗਿਆਨੀ ਵਿੱਚ, ਫਲ ਦੀ ਇੱਛਾ ਦਾ ਅਭਾਵ ਹੋਣ ਦੇ ਕਾਰਨ, ਉਸਦੀ ਪ੍ਰਵਿਰਤੀ ਨਹੀਂ ਹੁੰਦੀ।’

‘ਆਤਮਾ’ ਵਿੱਚ ਸੂਭਾਵ ਤੋਂ ਹੀ ਕ੍ਰਿਆ, ਕਾਰਕ ਤੇ ਫਲ ਦਾ ਅਭਾਵ ਹੈ। ਇਹ ਸਭ ਅਵਿੱਦਜਾ ਦ੍ਰਾਰਾ ‘ਆਤਮਾ’ ਵਿੱਚ ਆਰੋਪਿਤ ਹੀ ਹੈ। ਇਸ ਲਈ ਅਵਿੱਦਜਾ ਵਿੱਚ ਫਸੇ ਹੋਏ ਅਗਿਆਨੀ ਜੀਵਾਂ ਲਈ ਹੀ ਕਰਮਾਂ ਦਾ ਕਰਤੱਵਜ ਹੈ, ਗਿਆਨੀ ਦਾ ਨਹੀਂ ਕਿਉਂਕਿ ਜੇ ਕਰਤਾ ਹੁੰਦਾ ਹੈ, ਉਹੀ ਕਰਮਾਂ ਦੇ ਕਰਨ ਨਾਲ ਲਿਪਤ ਭੀ ਹੁੰਦਾ ਹੈ ਪ੍ਰੰਤੂ ਗਿਆਨੀ ਅਕਰਤਾ ਹੈ, ਇਸ ਲਈ ਕਰਮ-ਫਲ ਨਾਲ ਲਿਪਤ ਨਹੀਂ ਹੁੰਦਾ—

ਬ੍ਰਹਮ ਗਿਆਨੀ ਸਦਾ ਨਿਰਲੇਪ॥ ਜੈਸੇ ਜਲ ਮਹਿ ਕਮਲ ਅਲੇਪ॥

(ਅੰਗ ੨੨੨)

ਹੋ ਅਕਜਨ! ਅਨਾਦੀ ਅਤੇ ਗੁਣਾਂ ਅਤੀਤ ਹੋਣ ਦੇ ਕਾਰਨ ਇਹ ਅਵਿਨਾਸੀ ਪ੍ਰਮਾਤਮਾ, ਸ਼ਗੀਰ ਵਿੱਚ ਇਸਥਿਤ ਹੋਇਆ ਭੀ ਅਸਲ ਵਿੱਚ ਨਾ ਕਰਦਾ ਹੈ ਅਤੇ ਨਾ ਲਿਪਾਇਮਾਨ ਹੁੰਦਾ ਹੈ।

(ਗੀ: ਅ: ੧੩ ਸ: ੩੧)

‘ਆਤਮਾ ਕੁੱਝ ਨਹੀਂ ਕਰਦਾ’ ਇਸੀ ਕਾਰਨ ਫਲ ਨਾਲ ਲਿਪਤ ਭੀ ਨਹੀਂ ਹੁੰਦਾ। ਜੇ ਆਪਣੇ-ਆਪ ਨੂੰ ਇਸ ਪ੍ਰਕਾਰ ਦਾ ‘ਆਤਮ’ ਜਾਣਦਾ ਹੈ, ਉਹ ਕਿਸੇ ਭੀ ਕਰਮ ਦਾ ਕਰਤਾ ਕਿਸ ਤਰ੍ਹਾਂ ਬਣੇਗਾ ਅਤੇ ਫਲ ਨਾਲ ਲਿਪਤ ਕਿਸ ਪ੍ਰਕਾਰ ਹੋਵੇਗਾ? ਜੇ ਗਿਆਨ ਹੋ ਚੁੱਕਣ ਤੋਂ ਬਾਅਦ ਭੀ ਕਿਸੇ ਨੂੰ ਕਰਤੱਵਜ ਭਾਸਦਾ ਹੈ ਤਾਂ ਉਹ ਨਿਸਚੇ ਹੀ ਅਗਿਆਨੀ ਹੈ, ਇਸ ਵਿੱਚ ਕੋਈ ਸੰਸਾਰ ਨਹੀਂ। ਉਸ ਵਿੱਚ ਜੀਵ ਦੇ ਧਰਮ (ਸੁਭਾਉ) ਵਰਤਦੇ ਹਨ ਅਤੇ ਗ੍ਰੰਥਾਂ ਦੇ ਉੱਚ ਸਿਧਾਂਤ ਪੜ੍ਹਕੇ ਅਥਵਾ ਸੁਣਕੇ ਆਪਣੇ-ਆਪ ਨੂੰ ਕਹਿਣ ਮਾਤ੍ਰ ਹੀ ‘ਬ੍ਰਹਮ’ ਕਹਿੰਦਾ ਹੈ, ਪਰ ਬ੍ਰਹਮ (ਨਿਸ਼ਠ) ਨਹੀਂ। ‘ਬ੍ਰਹਮ’ ਵਿੱਚ ਮਨ, ਬਾਣੀ ਤੇ ਸ਼ਗੀਰ ਆਦਿ ਸੰਘਾਤ

(ਸਮੂਹ) ਰੱਸੀ ਵਿੱਚ ਸੱਪ ਦੀ ਤਰ੍ਹਾਂ ਭਾਸਦੇ ਹਨ। ਜਿਨ੍ਹਾਂ ਦ੍ਵਾਰਾ ਕਰਮ ਕੀਤੇ ਜਾਂਦੇ ਹਨ, ਉਨ੍ਹਾਂ ਬੰਧਿਆਂ (ਬਾਂਝ ਇਸਤ੍ਰੀਆਂ) ਦੇ ਪੁੱਤ੍ਰਾਂ ਪਾਸੋਂ ਯੁੱਧ ਕਰਵਾਕੇ, ਰਾਜ ਤਖ਼ਤ ਪਰ ਬੈਠਣਾ ਚਾਹੁੰਦਾ ਹੈ ਅਤੇ ਨਾਲ ਆਪਣੇ-ਆਪ ਨੂੰ ਬਾਦਸ਼ਾਹ ਭੀ ਕਹਾਉਂਦਾ ਹੈ। ਜੇ ਉਹ ਬਾਦਸ਼ਾਹ ਹੈ ਤਾਂ ਰਾਜ ਦੀ ਪ੍ਰਾਪਤੀ ਲਈ ਸੰਕਲਪ ਕਿਸ ਖਾਤਰ ਉੱਠ ਰਹੇ ਹਨ? ਇਸ ਵਿੱਚ ਸਪਸ਼ਟ ਹੀ ਹੈ ਕਿ ਉਹ ਰਾਜ-ਗੱਦੀ ਦਾ ਮਾਲਕ ਨਹੀਂ। ਕਿਸ ਵਸਤੂ ਦੀ ਪ੍ਰਾਪਤੀ ਵਿੱਚ ਵਿਘਨ ਪੈਣ ਦਾ ਡਰ ਸਮਝਕੇ, ਕਰਤਵੰਨ ਦਾ ਸੰਕਲਪ ਉਠਾਉਂਦਾ ਹੈ?

**ਡਰਿ ਡਰਿ ਮਰਤੇ ਜਬ ਜਾਨੀਐ ਦੂਰਿ॥ ਡਰੁ ਚੂਕਾ ਦੇਖਿਆ ਭਰਪੂਰਿ॥**

(ਅੰਗ ੧੮੯)

ਆਪਣੇ ਤੋਂ ਜੁਦਾ ਵਸਤੂ ਦੀ ਪ੍ਰਾਪਤੀ ਲਈ, ਵਸਤੂ ਅਨੁਸਾਰ ਅਨੰਤ ਪ੍ਰਕਾਰ ਦੇ ਪ੍ਰਯਤਨ ਹੁੰਦੇ ਹਨ। ਜੇ ਵਸਤੂ ਜਿਸ ਉਪਾਇ ਦ੍ਵਾਰਾ ਮਿਲਦੀ ਹੈ, ਉਸੀ ਤਰ੍ਹਾਂ ਦਾ ਹੀ ਉਪਦੇਸ਼ ਹੁੰਦਾ ਹੈ। ਮਨ ਵਿੱਚ ਵੱਸੀ ਹੋਈ ਵਸਤੂ ਅਤੇ ਸਮਝੇ ਹੋਏ ਉਪਾਇ ਵਿੱਚ ਲੱਗਣ ਖਾਤਰ ਸੰਕਲਪ ਉੱਠਦਾ ਹੈ ਅਤੇ ਉਸੀ ਮੁਤਾਬਿਕ ਕ੍ਰਿਆ ਵਿੱਚ ਜੁਟ ਹੈਂਦਾ ਹੈ ਪ੍ਰੰਤੂ ਜਿਸ ਨੂੰ ਵਾਂਛਿਤ ਵਸਤੂ ਸਭ ਜਗ੍ਹਾ ਦਿਖ ਰਹੀ ਹੋਵੇ, ਉਸ ਭਰਪੂਰ ਵਸਤੂ ਦੀ ਪ੍ਰਾਪਤੀ ਵਾਸਤੇ ਕਰਤਵੰਨ ਲਈ, ਕੋਈ ਸੰਕਲਪ ਉੱਠ ਸਕਦਾ ਹੈ? ਜੇ ਪੁਰਸ਼ ਬਾਹਰ-ਭੀਤਰ ਹਰ ਅਵਸਥਾ ਅਤੇ ਹਰੇਕ ਜਗ੍ਹਾ ਆਪਣੇ ‘ਆਤਮਾ’ ਪੜ੍ਹ ਨੂੰ ਹੀ ਦੇਖਦਾ ਹੈ, ਉਸ (ਇਸ ਪ੍ਰਕਾਰ ਦੇ ਬਹੁਮ ਵਿੱਚ ਇੱਕ ਰਸ ਮਿਲੇ ਹੋਏ) ਜੋਗੀ ਨੂੰ ਭਲਾ ਕਿਸ ਕਮਜ਼ੋਰੀ ਦੇ ਕਾਰਨ ਡਰ ਲਗਦਾ ਹੈ? ਉਸ ਤੋਂ ਭਿਨ ਭੀ ਕੋਈ ਹੋਰ ਹੈ ਜੇ ਉਸਦੇ ਭੈ ਦਾ ਕਾਰਣ ਬਣੇ?

**ਜੋਗੀ ਕਉ ਕੈਸਾ ਡਰੁ ਹੋਇ॥ ਰੂਖਿ ਬਿਰਖਿ ਗ੍ਰਿਹਿ ਬਾਹਰਿ ਸੋਇ॥**

(ਅੰਗ ੨੨੩)

**ਜਹ ਜਹ ਦੇਖਾ ਤਹ ਤਹ ਸੁਆਮੀ॥**

**ਤੂ ਘਿਟ ਘਿਟ ਰਿਵਿਆ ਅੰਤਰਜਾਮੀ॥**

(ਅੰਗ ੯੯)

ਇਸ ਪ੍ਰਕਾਰ ਦੀ ਇੱਕ ਵਿਆਪਕ ਵਸਤੂ ਨੂੰ ਆਪਣਾ-ਆਪ ਜਾਣ ਕੇ, ਉਸ ਪ੍ਰਾਪਤ ਵਸਤੂ ਲਈ ਭੀ ਕੋਈ ਸੰਕਲਪ ਕਿਸ ਤਰ੍ਹਾਂ ਉੱਠ ਸਕਦਾ ਹੈ? ਉਸ ਸੰਕਲਪ-ਸ਼ੂਨ ਵਸਤੂ ਲਈ ਕਿਸ ਨੂੰ ਕਰਤਵੰਨ ਹੋਣਾ ਹੈ, ਹੋਣਾ ਕਿਸ ਵਾਸਤੇ ਅਤੇ ਹੋਣਾ ਕਿਉਂ ਹੈ? ਕਰਤਵੰਨ ਦਾ ਸੰਕਲਪ ਹੀ ਛੱਡੇ। ਆਪਣੇ-ਆਪ ਨੂੰ

ਅਕਰਤੱਵਜ ਸਮਝ ਕੇ, ਅਨੰਦ ਪੂਰਬਕ ਬਾਕੀ ਰਹਿੰਦੀ ਪ੍ਰਾਰੱਬਧ (ਪੂਰਬਲੇ ਕਰਮਾਂ ਦਾ ਫਲ) ਅਨੁਸਾਰ ਸ਼ਰੀਰ ਦੀ ਚੇਸ਼ਟਾ ਨੂੰ ਦੇਖੋ, ਸਾਖੀ (ਦ੍ਰਿਸ਼ਟਾ) ਸਦਾ ਹੀ ਨਿਰਲੇਪ ਹੈ।

**ਵਿਜੋਗੀ-ਅਲੋਕਿਕ ਸ਼ਕਤੀ ਪ੍ਰਦਾਤਾ ਗੁਰੂਦੇਵ!** ਵਰਣ, ਆਸ਼ਮ ਦੇ ਚਿੰਨ੍ਹ ਜੋ ਜ਼ਰੂਰੀ ਸਮਝ ਕੇ ਸ਼ਰੀਰ ਪਰ ਧਾਰਨ ਕੀਤੇ ਜਾਂਦੇ ਹਨ, ਉਨ੍ਹਾਂ ਨੀਯਤ ਚਿੰਨ੍ਹਾਂ ਵਿੱਚੋਂ ਜੋ ਕੋਈ ਇੱਕ ਗਲਤੀ ਨਾਲ ਭੰਗ ਹੋ ਜਾਂਦੀ ਸੀ ਯਾਨੀ ਕਿਸੇ ਵਕਤ ਨਹੀਂ ਰਹਿੰਦਾ ਸੀ ਤਾਂ ਇਸ ਭੁੱਲ ਤੋਂ ਬਢਾ ਹੀ ਭੈ ਲੱਗਦਾ ਹੁੰਦਾ ਸੀ ਪ੍ਰੇਤੁ ਹੁਣ ਮੇਰਾ ਮਨ ਇਸ ਬਾਰੇ ਬੜਾ ਨਿਰਭੈ ਹੈ ਅਤੇ ਚਾਹੁੰਦਾ ਹੈ ਕਿ ਹੁਣੇ ਹੀ ਸਭ ਚਿੰਨ੍ਹ ਉਤਾਰ ਕੇ ਸੁੱਟ ਦੇਵਾਂ, ਇਹ ਬਣਾਉਂਦੇ ਕੀ ਹਨ? ਇਨ੍ਹਾਂ ਦਾ ਹੋਣਾ ਅਥਵਾ ਨਾ ਹੋਣਾ, ਇੱਕੋ ਜਿਹਾ ਹੀ ਭਾਸਦਾ ਹੈ ਫਿਰ ਉਸ ਵਿੱਚ ਹਰਖ-ਸ਼ੋਕ ਕੀ ਹੋਣਾ ਹੈ? ਜੇ ਆਗਿਆ ਕਰੋ ਤਾਂ ਇਨ੍ਹਾਂ ਬਾਰੇ ਜੋ ਖਾਮਖਾਹ ਚਿੱਤ ਨੂੰ ਖਿਆਲ ਦੇਣਾ ਪੈਂਦਾ ਹੈ, ਉਸ ਸੰਕਲਪ ਦੇ ਨਿਮਿੱਤ ਨੂੰ ਤਿਆਗ ਹੀ ਦਿੱਤਾ ਜਾਵੇ।

**ਸਤਿਗੁਰ-ਵਿਜੋਗੀ!** ਇਹ ਤੇਰੀ ਮਰਜ਼ੀ ਹੈ। ਇਨ੍ਹਾਂ ਦਾ ਨਿਰਣਯ ਨਿਸ਼ਕਰਤਾਵਾਦ ਦੇ ਅੰਦਰ ਹੋ ਚੁੱਕਾ ਹੈ। ਇਹ ਬਾਹਰੀ ਚਿੰਨ੍ਹ ਕੇਵਲ ਸ਼ਰੀਰ ਦੇ ਹੀ ਧਰਮ (ਧਾਰਣ ਯੋਗ) ਹਨ, ਆਤਮਾ ਦੇ ਨਹੀਂ। ਗਿਆਨਵਾਨ ਇਸ ਦੇਹ ਅਧਯਾਸ (ਲਗਾਊ) ਤੋਂ ਬਾਹਰ ਨਿਕਲਿਆ ਹੋਇਆ ਹੁੰਦਾ ਹੈ ਯਾਨੀ ਇਨ੍ਹਾਂ ਚਿੰਨ੍ਹਾਂ ਨੂੰ ਸ਼ਰੀਰ ਵਾਂਗ ਹੀ ਅਨਿੱਤ ਜਾਣਦਾ ਹੈ।

**ਵਰਨ ਚਿਹਨ ਸਗਲਹ ਤੇ ਰਹਤਾ॥**

**ਨਾਨਕ ਹਰਿ ਹਰਿ ਗੁਰਮੁਖਿ ਜੋ ਕਹਤਾ॥**

(ਅੰਗ ੨੫੮-੬੦)

ਇਹ ਬਾਹਰੀ ਚਿੰਨ੍ਹ ਸੁਭਾਵਕ ਹੀ ਸ਼ਰੀਰ ਪਰ ਰਹੀ ਜਾਣ ਤਾਂ ਭੀ ਕੋਈ ਲਾਭ ਨਹੀਂ ਅਤੇ ਨਾ ਰਹਿਣ ਤਾਂ ਭੀ ਕੋਈ ਹਾਨੀ ਨਹੀਂ ਹੈ। ਗਿਆਨਵਾਨ ਦੇ ਚਿੱਤ ਵਿੱਚ ਇਨ੍ਹਾਂ ਦੇ ਰੱਖਣ ਯਾ ਨਾ ਰੱਖਣ ਦੀ ਬਿਤੀ ਹੀ ਉਦੇ (ਉਦਯ) ਨਹੀਂ ਹੁੰਦੀ। ਇੱਕ-ਰੱਸ ਬ੍ਰਹਮਾਕਾਰ ਬਿਤੀ, ਇਨ੍ਹਾਂ ਕਲਪਿਤ ਕੀਤੀਆਂ ਹੋਈਆਂ ਵਸਤੂਆਂ ਵੱਲ ਧਿਆਨ ਹੀ ਕਦੋਂ ਦਿੰਦੀ ਹੈ। ਅਨਿੱਤ ਵਸਤੂਆਂ ਵੱਲ ਟੁੱਟਿਆ ਹੋਇਆ ਸੰਕਲਪ, ਇਨ੍ਹਾਂ ਚਿੰਨ੍ਹਾਂ ਦੀ ਨਿਯਤ ਅਵਸਥਾ ਨੂੰ ਕਾਇਮ ਹੀ ਕਦ ਰਹਿਣ ਦਿੰਦਾ ਹੈ? ਕਿਉਂਕਿ ਗਿਆਨੀ ਦੇ ਨਿਸਚੇ ਵਿੱਚ ਇਨ੍ਹਾਂ ਦੀ ਕੋਈ ਕਦਰ ਨਹੀਂ

ਰਹਿੰਦੀ। ਸਹਜ ਸੁਭਾਅ ਰਹਿ ਗਏ ਤਾਂ ਭੀ ਵਾਹ! ਵਾਹ!! ਅਤੇ ਨਾ ਰਹੇ ਤਾਂ ਭੀ ਵਾਹ! ਵਾਹ!! ਹਰ ਤਰ੍ਹਾਂ ਅਨੰਦ ਹੀ ਅਨੰਦ ਹੈ। ਜੇ ਗਿਆਨਵਾਨ ਜਗਤ ਵਿੱਚ ਉਪਕਾਰ ਕਰਨ ਦੀ ਪ੍ਰਵਿਰਤੀ ਵਾਲਾ ਹੋਵੇ ਤਾਂ ਲੋਕਾਂ ਦੀ ਸ਼ਰਧਾ ਉਪਜਾਊਣ ਖਾਤਰ ਵਰਣ, ਆਸ਼ਮ ਦੇ ਚਿੰਨ੍ਹ ਕਾਇਮ ਰੱਖੋ ਅਤੇ ਜੇ ਇਸ ਲੋਕ-ਹਿਤਕਾਰਕ ਇੱਛਾ ਤੋਂ ਭੀ ਉਪਰ ਅਵਸਥਾ ਵਾਲਾ ਹੋਵੇ ਤਾਂ ਉਸ ਬਾਰੇ ਤਾਂ ਕਹਿਣਾ ਹੀ ਕੀ? ਉਹ ਜਿਸ ਹਾਲਤ ਵਿੱਚ ਮਰਜ਼ੀ ਰਹੇ। ਸੂਤ ਸੰਹਿਤਾ (ਗ੍ਰੰਥ) ਦੇ ਮੁਕਤੀ ਖੰਡ ਵਿੱਚ ਇਉਂ ਕਿਹਾ ਹੈ-

ਵਰਣ, ਆਸ਼ਮ ਆਦਿ ਦੇਹ ਦੇ ਵਿਸ਼ਾਹ ਹਨ। 'ਆਤਮਾ' ਵਿੱਚ ਦੇਹ ਰੂਪੀ ਉਪਾਧੀ ਸੰਬੰਧ ਦੇ ਕਾਰਨ ਅਵਿੱਦਜਾ ਦ੍ਵਾਰਾ ਕਲਪਿਤ ਹੈ। ਮੈਂ ਜੋ ਬੋਧ ਰੂਪ ਹਾਂ, ਉਸਦਾ ਕਿਸੇ ਕਾਲ ਵਿੱਚ ਭੀ ਵਰਣ, ਆਸ਼ਮ ਆਦਿ ਧਰਮ ਨਹੀਂ। ਇਉਂ ਜੋ ਵੇਢਾਂ ਵਾਕਾਂ ਦ੍ਵਾਰਾ ਜਾਣਦਾ ਹੈ, ਉਹ ਅਤੀ (ਪਰੇ) ਵਰਣ-ਆਸ਼ਮੀ ਹੈ।

(ਸੂਤ: ਮ: ਅ: ੫)

ਆਤਮ-ਸਾਖਜਾਤ ਹੋਣ ਤੋਂ ਬਾਅਦ, ਜਿਸਦਾ ਵਰਣ ਅਤੇ ਆਸ਼ਮ ਦਾ ਆਚਾਰ (ਆਚਰਣ) ਨਿਵਿਰਤ ਹੋ ਗਿਆ ਹੈ, ਉਹ ਪੁਰਸ਼ ਸਭ ਵਰਣ, ਆਸ਼ਮਾਂ ਨੂੰ ਉਲੰਘਣ (ਪਾਰ) ਕਰਕੇ, ਆਪਣੇ 'ਆਤਮਾ' ਵਿੱਚ ਇਸਥਿੱਤ ਹੈ। 'ਆਤਮਾ' ਦੇ ਸਾਖਜਾਤ ਦ੍ਵਾਰਾ, ਦੇਹ ਆਦਿ ਅਭਿਮਾਨ ਨਿਵਿਰਤ ਹੋਣ ਦੇ ਕਾਰਨ, ਦੇਹ ਦੇ ਨਾਲ ਹੀ ਉਸਦਾ ਵਰਣ, ਆਸ਼ਮ ਦੇ ਧਰਮਾਂ (ਨਿਯਮਾਂ) ਦਾ ਭੀ ਉਲੰਘਣ ਹੋ ਜਾਂਦਾ ਹੈ। ਅਜਿਹਾ ਮੁਕਤ ਪੁਰਸ਼ ਅਤੀ ਵਰਣ-ਆਸ਼ਮੀ ਹੁੰਦਾ ਹੈ (ਵਰਣ-ਆਸ਼ਮ ਦੇ ਨਿਯਮਾਂ ਤੋਂ ਪਰੇ ਹੁੰਦਾ ਹੈ)।

(ਸੂਤ: ਮ: ਅ: ੫)

ਜੋ ਆਪਣੇ ਵਰਣ, ਆਸ਼ਮ ਦੇ ਅਭਿਮਾਨ ਨੂੰ ਛੱਡਕੇ ਕੇਵਲ ਸੂਰਪ ਵਿੱਚ ਹੀ ਇਸਥਿਤ ਹੈ, ਉਸ ਨੂੰ ਵੇਦਾਂਤ-ਵੇਤਾ ਪੁਰਸ਼ ਅਤੀ ਵਰਣ-ਆਸ਼ਮੀ ਕਹਿੰਦੇ ਹਨ।

(ਸੂਤ: ਮ: ਅ: ੫)

ਵਰਣ-ਆਸ਼ਮ ਆਦਿ ਸੰਸਾਰ ਨੂੰ ਉਲੰਘਣ ਕਰਕੇ (ਲੰਘ ਕੇ) ਨਿਰਵਿਕਾਰ 'ਆਤਮਾ' ਵਿੱਚ ਇਸਥਿਤ ਪੁਰਸ਼ ਨੂੰ ਅਤੀ ਵਰਣ-ਆਸ਼ਮੀ ਕਹਿੰਦੇ ਹਨ। ਪ੍ਰੰਤੂ ਇਸ ਇੰਦ੍ਰੀਯ ਰਹਿਤ ਅਵਸਥਾ ਨੂੰ ਪ੍ਰਾਪਤ ਹੋਏ ਬਿਨਾਂ ਹੀ, ਜੋ ਵਰਣ-ਆਸ਼ਮ ਦੇ ਧਰਮਾਂ ਨੂੰ ਤਿਆਗ ਕੇ, ਮਨ ਮਰਜ਼ੀ ਦੀ ਚੇਸ਼ਟਾ ਕਰਨ ਵਾਲਾ ਹੈ, ਉਹ ਪਤਿਤ ਹੋ

ਜਾਂਦਾ ਹੈ ਕਿਉਂਕਿ ਉਹ ਅਗਿਆਨੀ ਹੈ। ਇਸ ਪ੍ਰਕਾਰ ਦੇ ਮੋਹ ਵਿੱਚ ਗ੍ਰਾਸੇ ਹੋਏ ਪ੍ਰਾਣੀ ਨੂੰ ਵਰਣ-ਆਸ੍ਰਮ ਦੇ ਧਰਮਾਂ ਸ਼ੁਕਤ ਰਹਿਣਾ ਹੀ ਉਚਿਤ ਹੈ।

ਜੀਵ 'ਕਰਮ' ਨਾਲ ਬੱਝਦਾ ਹੈ ਅਤੇ 'ਗਿਆਨ' ਨਾਲ ਮੁਕਤ ਹੋ ਜਾਂਦਾ ਹੈ, ਇਸ ਲਈ ਅਵਿੱਦਜਾ ਤੋਂ ਪਰੇ ਦੀ ਅਵਸਥਾ ਨੂੰ ਦੇਖਣ ਵਾਲੇ ਮੁਨੀ ਜਨ ਕਰਮ ਨਹੀਂ ਕਰਦੇ। ਕਰਮ, ਵਰਣ-ਆਸ੍ਰਮ ਦੇ ਅਨੁਸਾਰ ਕੀਤੇ ਜਾਂਦੇ ਹਨ। 'ਆਤਮਾ' ਦਾ ਕੋਈ ਵਰਣ-ਆਸ੍ਰਮ ਹੈ ਹੀ ਨਹੀਂ ਤਾਂ 'ਆਤਮਾ' ਨੂੰ ਕਿਸ ਵਰਣ-ਆਸ੍ਰਮ ਦਾ ਮੰਨਿਆ ਜਾਵੇਗਾ ਜਦ ਕਿ ਉਸਦੀ ਉਤਪਤੀ ਹੀ ਨਹੀਂ ਹੋਈ? ਇਸ ਪ੍ਰਕਾਰ ਦਾ ਅਜਨਮਾ-ਸ਼ਰੀਰ ਰਹਿਤ 'ਆਤਮਾ' ਗਿਆਨਵਾਨ ਦਾ 'ਆਪਣਾ ਸੂਰਪ' ਹੈ।

ਨਾ ਇਹੁ ਮਾਨਸੁ ਨਾ ਇਹੁ ਦੇਉ ॥ ਨਾ ਇਹੁ ਜਤੀ ਕਹਾਵੈ ਸੇਉ ॥

ਨਾ ਇਹੁ ਜੋਗੀ ਨਾ ਅਵਧੂਤਾ ॥ ਨਾ ਇਸੁ ਮਾਇ ਨ ਕਾਨੂੰ ਪੂਤਾ ॥

ਇਆ ਮੰਦਰ ਮਹਿ ਕੌਨ ਬਸਾਈ ॥ ਤਾ ਕਾ ਅੰਤੁ ਨ ਕੋਊ ਪਾਈ ॥ ਰਹਾਉ ॥

ਨਾ ਇਹੁ ਗਿਰਹੀ ਨਾ ਓਦਾਸੀ ॥ ਨਾ ਇਹੁ ਰਾਜ ਨ ਭੀਖ ਮੰਗਾਸੀ ॥

ਨਾ ਇਸੁ ਪਿੰਡੁ ਨ ਰਕਤੁ ਰਾਤੀ ॥ ਨਾ ਇਹੁ ਬ੍ਰਹਮਨ ਨਾ ਇਹੁ ਖਾਤੀ ॥

ਨਾ ਇਹੁ ਤਪਾ ਕਹਾਵੈ ਸੇਖੁ । ਨਾ ਇਹੁ ਜੀਵੈ ਨ ਮਰਤਾ ਦੇਖੁ ॥

ਇਸੁ ਮਰਤੇ ਕਉ ਜੇ ਕੋਊ ਰੋਵੈ ॥ ਜੇ ਰੋਵੈ ਸੋਈ ਪਤਿ ਖੋਵੈ ॥ (ਅੰਗ ੮੨੯)

ਨਾ ਇਹ ਮਨੁੱਖ ਤੇ ਨਾ ਹੀ ਇਹ ਦੇਵਤਾ ਆਦਿ ਉੱਪਰ ਕਹੀਆਂ ਹੋਈਆਂ ਕਲਪਨਾਵਾਂ ਵਿੱਚੋਂ ਕੋਈ ਇੱਕ ਹੈ, ਕਿਉਂ? ਇਸ ਲਈ ਕਿ 'ਆਤਮਾ' ਦਾ ਸ਼ਰੀਰ, ਇੰਦ੍ਰੀਆਂ ਅਤੇ ਮਨ ਨਹੀਂ ਹੈ। ਉਪ੍ਰੋਕਤ ਵਿਸ਼ੇਸ਼ਣ ਸ਼ਰੀਰ ਵਿੱਚ ਹਨ, ਇਸ ਪ੍ਰਕਾਰ ਦੇ ਅਸ਼ਰੀਰੀ 'ਆਤਮਾ' ਵਿੱਚ ਇਹ ਸਭ ਕੁੱਝ ਨਾ ਹੋਣ ਦੇ ਕਾਰਨ ਹੀ ਕੋਈ ਕਰਤੱਵਨ ਨਹੀਂ ਹੈ। ਸਭ ਵਿਸ਼ੇਸ਼ਣਾਂ ਤੋਂ ਰਹਿਤ 'ਆਤਮਾ' ਬਾਰੇ ਯਾਗਯਵਲਕ ਮੁਨੀ ਨੇ ਗਾਰਗੀ ਪ੍ਰਤੀ ਭੀ ਇਸ ਪ੍ਰਕਾਰ ਕਥਨ ਕੀਤਾ ਸੀ—

ਯਾਗਯਵਲਕ ਨੇ ਕਿਹਾ—ਹੇ ਗਾਰਗੀ! ਉਸ ਤੱਤੂ ਨੂੰ ਤਾਂ ਬ੍ਰਹਮਵੰਤਾ (ਅ+ਭਰ) ਅਖਰ (ਨਾ ਖਰਨ ਵਾਲਾ) ਕਹਿੰਦੇ ਹਨ, ਉਹ ਨਾ ਮੋਟਾ ਹੈ, ਨਾ ਪਤਲਾ, ਨਾ ਛੋਟਾ ਹੈ, ਨਾ ਵੱਡਾ, ਨਾ ਲਾਲ ਹੈ, ਨਾ ਦੂਵ, ਨਾ ਛਾਯਾ ਹੈ, ਨਾ ਤਮ (ਅਧਕਾਰ), ਨਾ ਵਾਯੂ ਹੈ, ਨਾ ਆਕਾਸ਼, ਨਾ ਸੰਗ ਹੈ, ਨਾ ਰਸ, ਨਾ ਗੰਧ ਹੈ, ਨਾ ਨੇਤ੍ਰ, ਨਾ ਕੰਨ ਹੈ, ਨਾ ਬਾਣੀ, ਨਾ ਮਨ ਹੈ, ਨਾ ਤੇਜ਼, ਨਾ ਪ੍ਰਾਣ ਹੈ, ਨਾ ਮੁੱਖ, ਨਾ ਮਾਪ ਹੈ, ਉਹ

ਨਾ ਅੰਤਰਿ (ਅੰਦਰ) ਹੈ, ਨਾ ਬਾਹਰ, ਉਹ ਕੁੱਝ ਭੀ ਨਹੀਂ ਖਾਂਦਾ, ਉਸਨੂੰ ਕੋਈ  
ਭੀ ਨਹੀਂ ਖਾਂਦਾ। (ਬਿਗ. ਪ੍ਰਿ. ੩।੧।੮)

ਇਸ ਪ੍ਰਕਾਰ ਦਾ ਅਦੁੱਤੀਜ 'ਆਤਮਾ', ਬਾਣੀ ਦੇ ਕਥਨ ਤੋਂ ਬਾਹਰ ਹੈ। ਜੋ  
ਇਹੋ ਜਿਹੇ ਅਕਥਨੀਯ ਸ਼ਰੀਰ ਰਹਿਤ 'ਆਤਮਾ' ਵਿੱਚ ਗਿਆਨੀ ਲੋਕ ਇਸਥਿਤ  
ਹਨ ਯਾਨੀ ਗਿਆਨੀ ਪੁਰਸ਼ਾਂ ਦਾ ਆਪਣਾ-ਆਪ ਹੈ, ਉਹ ਕਿਸ ਕਰਮ ਦੇ  
ਕਰਨ ਵਾਲੇ ਹਨ ਅਤੇ ਕਿਸ ਕਰਮ ਨੂੰ, ਕਿਸ ਪਾਸੋਂ ਕਰਾਉਣ ਵਾਲੇ ਹਨ? ਸਭ  
ਵਿਕਾਰਾਂ ਦਾ ਮੂਲ 'ਜਨਮ' ਹੈ ਅਤੇ 'ਆਤਮਾ' ਜਨਮ ਰਹਿਤ ਹੋਣ ਦੇ ਕਾਰਨ ਹੀ  
ਨਿਰਵਿਕਾਰ ਹੈ।

ਇਹ ਪੁਰਸ਼ ਅਵਿੱਦਜਾ ਅਵਸਥਾ ਵਿੱਚ ਕਾਰਕ, ਕ੍ਰਿਆ ਅਤੇ ਫਲ ਵਾਲਾ  
ਹੁੰਦਾ ਹੈ। ਵਾਸਤ੍ਰਕ 'ਆਤਮਾ' ਵਿੱਚ ਅਵਿੱਦਜਾ ਹੈ ਹੀ ਨਹੀਂ। ਵਿੱਦਵਾਨ-  
ਗਿਆਨ ਦ੍ਰਾਰਾ ਫਲ, ਕ੍ਰਿਆ ਅਤੇ ਕਾਰਕ ਤੋਂ ਰਹਿਤ 'ਸਰਬਾਤਮ ਭਾਵ' ਨੂੰ  
ਪ੍ਰਾਪਤ ਹੋ ਜਾਂਦਾ ਹੈ। ਰੱਸੀ ਦਾ ਨਿਸਚੇ ਹੋ ਜਾਣ ਨਾਲ ਜਿਉਂ ਸੱਪ ਅਤੇ ਸੱਪ ਦਾ  
ਗਿਆਨ ਨਿਵਿਰਤ ਹੋ ਜਾਂਦਾ ਹੈ ਤਿਉਂ ਹੀ ਆਤਮ-ਗਿਆਨ ਨਾਲ 'ਆਤਮ'  
ਵਿੱਚ ਅਵਿੱਦਜਾ ਦ੍ਰਾਰਾ ਪ੍ਰਤੀਤ ਹੋਣ ਵਾਲੇ ਕਾਰਕ, ਕ੍ਰਿਆ ਅਤੇ ਫਲ ਦੀ  
ਨਿਵਿਰਤੀ ਹੋ ਜਾਂਦੀ ਹੈ। ਇਸ ਪ੍ਰਕਾਰ ਦਾ ਮੁਕਤ ਸੂਰਪ ਦਿਖਾਉਣ ਵਾਸਤੇ, ਇਸਤ੍ਰੀ  
ਨਾਲ ਮਿਲੇ ਹੋਏ ਪੁਰਸ਼ ਦਾ ਦਿਸ਼ਟਾਂਤ ਦੇ ਕੇ ਸੁਤੀ ਇਉਂ ਕਥਨ ਕਰਦੀ ਹੈ—

### ਮੁਕਤੀ ਦਾ ਸੂਰਪ

ਉਹ ਇਸ ਦਾ ਕਾਮ ਰਹਿਤ, ਪਾਪ ਰਹਿਤ ਅਤੇ ਅਭੈ ਰੂਪ ਹੈ। ਵਿਵਹਾਰ ਵਿੱਚ  
ਜਿਸ ਪ੍ਰਕਾਰ ਆਪਣੀ ਇਸਤ੍ਰੀ ਦੇ ਆਲੰਗਨ ਕਰਨ ਵਾਲੇ ਪੁਰਸ਼ ਨੂੰ ਨਾ ਕੁੱਝ  
ਬਾਹਰ ਦਾ ਗਿਆਨ ਰਹਿੰਦਾ ਹੈ ਤੇ ਨਾ ਹੀ ਭੀਤਰ ਦਾ ਹੈ। ਇਸੀ ਪ੍ਰਕਾਰ ਉਹ  
ਗਿਆਨੀ ਪੁਰਸ਼, ਪ੍ਰਗਯਾਤਮਾ ਨਾਲ ਆਲੰਗਾਤ ਹੋਣ ਪਰ ਨਾ ਕੁੱਝ ਬਾਹਰ ਦਾ  
ਵਿਸ਼ਯ ਜਾਣਦਾ ਹੈ ਤੇ ਨਾ ਕੁੱਝ ਅੰਦਰ ਦਾ ਹੈ, ਇਹ ਇਸਦਾ ਆਪਤ ਕਾਮ,  
ਆਤਮ ਕਾਮ, ਅਕਾਮ ਅਤੇ ਸ਼ੋਕ-ਸੂਨ ਰੂਪ ਹੈ। (ਬਿਗ. ਪ੍ਰਿ. ੪। ੩।੨੧)

ਸਭ ਕਾਮਨਾਵਾਂ ਤੋਂ ਰਹਿਤ ਅਤੇ ਧਰਮ-ਅਧਰਮ ਤੋਂ ਭੀ ਰਹਿਤ ਹੈ। ਭੈ ਤਾਂ  
ਅਵਿੱਦਜਾ ਦਾ ਕਾਰਜ ਹੈ ਜੋ ਭੈ ਤੋਂ ਰਹਿਤ ਹੈ, ਉਸ ਵਿੱਚ ਨਿਸਚੇ ਹੀ ਅਵਿੱਦਜਾ

ਨਹੀਂ ਕਿਉਂਕਿ ਕਾਰਜ ਦਾ ਨਿਸ਼ਚੇਪ ਕਰਨ ਨਾਲ, ਕਾਰਨ ਦਾ ਭੀ ਨਿਸ਼ਚੇਪ ਕੀਤਾ ਜਾਣ ਲੈਣਾ ਚਾਹੀਦਾ ਹੈ। ਇਸ ਪ੍ਰਕਾਰ ਇਹ ਜੋ ਵਿੱਦਜਾ (ਗਿਆਨ) ਦਾ ਫਲ 'ਸਰਬਾਤਮ ਭਾਵ' ਹੈ ਉਹ ਕਾਮ ਰਹਿਤ, ਪੁੰਨ-ਪਾਪ ਰਹਿਤ ਅਤੇ ਅਭੈ ਰੂਪ ਹੈ। ਸੰਪੂਰਨ ਸੰਸਾਰਕ ਧਰਮਾਂ ਤੋਂ ਰਹਿਤ ਹੈ, ਇਸ ਲਈ ਨਿਰਭੈ ਹੈ। ਆਤਮ-ਇਸਥਿਤੀ ਨੂੰ ਪ੍ਰਾਪਤ ਹੋਏ ਦੀ ਅਵਸਥਾ ਦਿਖਾਉਣ ਵਾਸਤੇ ਪੁਰਸ਼-ਇਸਤ੍ਰੀ ਦੇ ਮਿਲਣ ਦਾ ਦਿਸ਼ਟਾਂਤ ਦਿੱਤਾ ਹੈ। ਉਸ ਸਮੇਂ ਇੱਕ-ਰਸ ਅਨੁਭਵ ਕਰ ਰਹੀ ਬਿੱਤੀ ਵਿੱਚ ਵਿਸ਼ੇ-ਆਨੰਦ ਤੋਂ ਬਿਨਾਂ ਜਿਉਂ ਪੁਰਸ਼ ਨੂੰ ਸੰਸਾਰ ਤੋਂ ਬੇਖਬਦੀ ਹੁੰਦੀ ਹੈ ਯਾਨੀ ਮੇਰੇ ਤੋਂ ਜਦਾ ਭੀ ਕੋਈ ਵਸਤੂ ਹੈ' ਇਹ ਸੋਝੀ ਨਹੀਂ ਰਹਿੰਦੀ ਅਤੇ ਨਾ ਹੀ ਚਿੱਤ ਦੇ ਅੰਦਰ ਜੋ ਅਨੰਤ ਪ੍ਰਕਾਰ ਦੀ ਚਿੱਤਾ ਹੈ ਅਥਵਾ ਖੁਸ਼ੀ ਆਦਿ ਜੋ ਉਸ ਵਕਤ ਤੋਂ ਪਹਿਲਾਂ (ਦੁੱਖ-ਸੁੱਖ ਆਦਿ) ਕੱਢੇ ਦੀ ਤਰ੍ਹਾਂ ਰੜਕਦੇ ਰਹਿਣ ਵਾਲੇ ਸਨ, ਕਿਸੇ ਨੂੰ ਭੀ ਨਹੀਂ ਜਾਣਦਾ-ਇਸਤ੍ਰੀ ਦੀ ਇੱਛਾ ਪੁਰਤੀ ਲਈ ਤਥਾ ਆਪ ਭੀ ਕਾਮੁਕ ਹੋ ਕੇ, ਉਸ ਰਸ ਵਿੱਚ ਮਹਾਨ ਹੋ ਜਾਂਦਾ ਹੈ। ਜਿਉਂ ਇਹ ਦਿਸ਼ਟਾਂਤ ਹੈ, ਤਿਉਂ ਹੀ ਦੇਹ ਅਤੇ ਇੰਦ੍ਰੀਆਂ ਆਦਿ ਸੰਘਾਤ ਰੂਪ (ਸਮੂਹ ਰੂਪ) 'ਜਲ' ਵਿੱਚ ਆਤਮਾ ਰੂਪੀ ਚੰਦਮਾਂ ਦੇ ਪ੍ਰਤੀਬਿੰਬ ਦੀ ਤਰ੍ਹਾਂ, ਆਪਣੇ ਆਪ ਨੂੰ ਅਗਿਆਨ ਵੱਸ ਜੁਦਾ ਸਾਮਝਦਾ ਹੋਇਆ, ਗਿਆਨ ਅਵਸਥਾ ਵਿੱਚ ਆਪਣੇ ਵਾਸਤ੍ਰਿਕ ਬਿਬੇ ਸੂਰਪ 'ਆਤਮਾ' ਯਾਨੀ ਪ੍ਰਭੂ ਨਾਲ ਇੱਕ ਮਿੱਕ ਹੋ ਜਾਂਦਾ ਹੈ। ਆਪਣੇ ਮਹਾਨ ਆਨੰਦ ਸੂਰਪ ਵਿੱਚ ਇਸਥਿਤ ਹੋ ਕੇ ਬਾਹਰਲੀਆਂ ਵਸਤੂਆਂ ਨੂੰ ਨਹੀਂ ਜਾਣਦਾ ਅਤੇ ਨਾ ਹੀ ਆਪਣੇ ਵਿੱਚ ਅਵਿੱਦਜਾ ਦੂਰਾਂ ਆਰੋਪਿਤ ਮਨ, ਇੰਦ੍ਰੀਆਂ ਅਤੇ ਦੇਹ ਤੋਂ ਉਤਪੰਨ ਹੋਣ ਵਾਲੇ ਦੁੱਖ-ਸੁੱਖ ਨੂੰ ਹੀ ਜਾਣਦਾ ਹੈ। ਸਰਬਾਤਮ ਭਾਵ ਨਾਲ 'ਬ੍ਰਹਮ ਰੂਪ' ਹੋਇਆ, ਆਪਣੇ ਤੋਂ ਭਿਨ ਕਿਸੇ ਵਸਤੂ ਨੂੰ ਸੁਪਨ ਅੰਦਰ ਭੀ ਨਹੀਂ ਦੇਖਦਾ, ਜਿਉਂ ਏਕਾਂਤ ਅਤੇ ਨਿਰਭੈ ਅਸਥਾਨ ਵਿੱਚ ਮਿਲਕੇ ਇਸਤ੍ਰੀ ਪੁਰਸ਼ ਦਾ ਭੇਦ ਮਿਟ ਜਾਂਦਾ ਹੈ। ਇਸ ਗੱਲ ਤੋਂ ਸਿੱਧ ਹੁੰਦਾ ਹੈ ਕਿ ਵਿਸ਼ੇਸ਼ ਕਰਕੇ ਦੌੜ ਹੀ ਅਨੰਤ ਪ੍ਰਕਾਰ ਦੀ ਕਲਪਨਾ ਕਰਾਉਂਦੀ ਹੈ। 'ਆਤਮਾ' ਤੋਂ ਭਿਨ ਵਸਤੂ ਨੂੰ ਕਾਇਮ ਕਰਾ ਕੇ ਦਿਖਾਉਣ ਵਾਲੀ ਕੇਵਲ ਅਵਿੱਦਜਾ ਹੀ ਹੈ। ਸੋ ਜਿਸ ਸਮੇਂ ਇਸ ਅਵਿੱਦਜਾ ਤੋਂ ਇਹ ਆਪਣੇ-ਆਪ ਨੂੰ ਜੁਦਾ ਜਾਣ ਲੈਂਦਾ ਹੈ, ਉਸ ਵਕਤ ਇਸਦੀ 'ਸਭ ਨਾਲ ਏਕਤਾ' ਹੀ ਹੋ ਜਾਂਦੀ ਹੈ ਤਦ ਆਤਮਾ 'ਸੂਖੀ ਜੋਤੀ ਸੂਰਪ' ਆਪਣੇ ਵਾਸਤ੍ਰਿਕ ਭਾਵ ਵਿੱਚ, ਇਸਥਿਤ ਹੋ ਜਾਂਦਾ ਹੈ। ਉਸ ਪ੍ਰਕਾਰ ਦੀ ਸੁਭਾਵਿਕ 'ਸੂਰਪ ਇਸਥਿਤੀ' ਵਿੱਚ

ਗਿਆਤਾ, ਗਿਆਨ ਅਤੇ ਗਜੇਜ ਆਦਿ ਤ੍ਰਿਪੁਟੀਆਂ\* ਦੇ ਨਾ ਰਹਿਣ ਕਾਰਨ, ਕੋਈ ਕਾਮਨਾ ਕਿਸ ਪ੍ਰਕਾਰ ਦੀ ਹੋ ਸਕਦੀ ਹੈ?

‘ਸਭ ਨਾਲ ਏਕਤਾ’ ਹੀ ਇਸ ਦਾ ਸੂਰਪ ਹੈ ਇਸ ਲਈ ‘ਸੂਯੰ ਜੋਤੀ ਸੂਰਪ’ ਆਤਮਾ ਦਾ ਇਹ ਰੂਪ ‘ਆਪਤ ਕਾਮ’ ਹੈ। ਆਪਣੇ ਤੋਂ ਜੁਦਾ ਜਿਸ ਵਸਤੂ ਨੂੰ ਸਾਡਿਆ ਜਾਂਦਾ ਹੈ, ਉਸ ਵਿੱਚ ਹੀ ਇੱਛਾ ਹੁੰਦੀ ਹੈ। ਅਜਿਹੀ ਹਾਲਤ ਵਿੱਚ ਉਹ ‘ਅਨਾਤਮ ਕਾਮ’ ਹੁੰਦਾ ਹੈ ਪ੍ਰੰਤੂ ਜਦ ਇਸਦੀ ਸਭ ਨਾਲ ਏਕਤਾ ਹੋ ਜਾਂਦੀ ਹੈ, ਉਸ ਸਮੇਂ ਸਭ ਕਾਮਨਾ ਇਸ ਨੂੰ ਪ੍ਰਾਪਤ ਹੀ ਰਹਿੰਦੀਆਂ ਹਨ, ਇਸ ਲਈ ‘ਆਪਤ ਕਾਮ’ ਹੈ।

ਸੂਤੀ ਕਹਿੰਦੀ ਹੈ ਕਿ ‘ਆਤਮਾ ਤੋਂ ਜੁਦਾ ਕੋਈ ਵਸਤੂ ਨਹੀਂ ਹੈ’। ਜਿਸ ਪ੍ਰਕਾਰ ਜਾਗ੍ਰਤ ਅਤੇ ਸੁਪਨ ਵਿੱਚ ਅਵਿੱਦਜਾ ਦੇ ਕਾਰਨ, ਅਨੰਤ ਰੂਪ ਦਿਖਦੇ ਹਨ ਅਤੇ ਉਨ੍ਹਾਂ ਦੀ ਕਾਮਨਾ ਭੀ ਹੁੰਦੀ ਹੈ, ਪ੍ਰੰਤੂ ਅਵਿੱਦਜਾ ਰੂਪ ਹੇਤੂ ਦਾ ਅਭਾਵ ਹੋ ਜਾਣ ਪਰ ‘ਆਤਮਾ’ ਤੋਂ ਭਿਨ ਸਭ ਵਿਸ਼ਿਆਂ ਦਾ ਅਭਾਵ ਹੈ। ਇਹ ਇਸ ਪ੍ਰਕਾਰ ਦਾ ਰੂਪ, ਹਰ ਹਾਲਤ ਵਿੱਚ ਹੀ ਸ਼ੋਕ ਤੋਂ ਰਹਿਤ ਹੈ।

ਇਸ ਪ੍ਰਕਰਣ ਵਿੱਚ ਸੂਤੀ ਨੇ ਸੁਖਪਤੀ ਅਵਸਥਾ ਵਿੱਚ ‘ਆਤਮਾ’ ਦਾ ਆਪਤਕਾਮ, ਆਤਮਕਾਮ, ਅਕਾਮ ਅਤੇ ਸ਼ੋਕ ਸੂਨ ਰੂਪ ਦਿਖਾਇਆ ਹੈ ਕਿ ਕੋਈ ਭੀ ਅਵਸਥਾ ਹੋਵੇ, ਵਸਤੂ ਦਾ ਸੂਭਾਵ ਨਹੀਂ ਬਦਲਦਾ। ‘ਆਤਮਾ’ ਹੈ ਹੀ ਇਸ ਪ੍ਰਕਾਰ ਦਾ ਯਾਨੀ ਇਹ ਆਤਮਾ ਦਾ ‘ਸੁਭਾਵਕ ਸੂਰਪ’ ਹੈ। ਇਸ ਤੋਂ ਵਿਧੀਤ ਜੋ ਅਗਿਆਨੀਆਂ ਨੂੰ ਭਾਸਦਾ ਹੈ, ਉਹ ਅਵਿੱਦਜਾ ਦਾ ਪ੍ਰਭਾਵ ਹੈ।

ਸੁਖਪਤੀ ਅਵਸਥਾ ਵਿੱਚ, ‘ਆਤਮਾ’ ਤੋਂ ਭਿਨ ਕੋਈ ਦੂਜੀ ਵਸਤੂ ਨਹੀਂ ਹੈ, ਇਸ ਲਈ ‘ਆਤਮਾ’ ਆਪਣੇ ਤੋਂ ਜੁਦਾ ਕੁੱਝ ਭੀ ਅਨੁਭਵ ਨਹੀਂ ਕਰਦਾ। ‘ਦਿਸ਼ਟਾ’ ਆਤਮਾ ਦੀ ਦਿਸ਼ਟੀ ਤਾਂ ਉਸ ਵੇਲੇ ਭੀ ਅਬਿਨਾਸ਼ੀ ਯਾਨੀ ਮੌਜੂਦ ਹੈ ਜਿਉਂ ਅੱਗ ਦੀ ਗਰਮਾਈ ਤੇ ਪ੍ਰਕਾਸ਼, ਅੱਗ ਦੇ ਨਾਲ ਹੀ ਰਹਿਣ ਵਾਲੇ ਹਨ—

‘ਦਿਸ਼ਟਾ ਦੀ ਦਿਸ਼ਟੀ ਦਾ ਕਦੇ ਲੋਪ ਨਹੀਂ ਹੁੰਦਾ।’ (ਬਿਗ. ਉ: ੪।੩।੨੩)

ਇਉਂ ਸੂਤੀ ਕਹਿੰਦੀ ਹੈ ਪ੍ਰੰਤੂ ਉਸ ਵਕਤ ਕੋਈ ਦੂਜੀ ਵਸਤੂ ਨਹੀਂ ਹੈ। ਜਿਸ ਨੂੰ ਕਿ ‘ਦਿਸ਼ਟਾ’ ਦੇਖੇ। ਇਹ ਠੀਕ ਹੈ, ਉਸ ਸਮੇਂ ਅਨੇਕ ਵਾਸ਼ਨਾਵਾਂ ਬੀਜ ਰੂਪ ਹੋ

\* ਤ੍ਰਿਪੁਟੀ : ਗਿਆਤਾ, ਗਿਆਨ, ਗੋਯ; ਪਿਆਤਾ, ਪਿਆਨ, ਧਯੋਯ; ਪ੍ਰਮਾਤਾ, ਪ੍ਰਮਾਣ, ਪ੍ਰੋਯ, ਦਿਸ਼ਟਾ, ਦਿਸ਼ਟੀ ਅਤੇ ਦਿਸ਼ਾਏਂ ਹੋਰ ਵੀ ਤ੍ਰਿਪੁਟੀਆਂ ਸ਼ਾਸਤ੍ਰ ਪ੍ਰਕਿਰਿਆ ਵਿੱਚ ਮਿਲਦੀਆਂ ਹਨ।

ਕੇ ਸਾਖੀ ਦੇ ਅਗਲ੍ਹਾ ਅਵਿੱਦਜਾ ਵਿੱਚ ਪਈਆਂ ਹਨ, ਉਹ ਪ੍ਰਤੱਖ ਨਾ ਹੋਣ ਦੇ ਕਾਰਨ ਹੀ ਸਾਖੀ ਦੇ ਦ੍ਰਿਸ਼ਟੀ ਗੋਚਰ ਨਹੀਂ ਹੁੰਦੀਆਂ। ਇਹ ਅਵਿੱਦਜਾ ਦੀ ਸ਼ਾਂਤ ਅਵਸਥਾ ਵਿੱਚ ਕਿਸ ਇੰਦ੍ਰੀਯ ਨਾਲ ਕਿਸ ਵਸਤੂ ਨੂੰ ਦੇਖੇ? ਪ੍ਰੇਤੂ ਗਿਆਨ ਢੂਗ ਉਸ ਬੀਜ ਸਹਿਤ ਅਵਿੱਦਜਾ ਦਾ ਵਿਨਾਸ਼ ਹੋ ਜਾਣ ਪਰ, ਉਹ ਆਪਣੇ ਤੋਂ ਭਿੰਨ ਕਿਸੇ ਵਸਤੂ ਨੂੰ ਨਹੀਂ ਦੇਖਦਾ। ਅਜਿਹਾ ਆਪਤ-ਕਾਮ, ਆਤਮ-ਕਾਮ, ਅਕਾਮ ਅਤੇ ਸ਼ੋਕ ਸ਼ੂਨ ਜੋ ਗਿਆਨਵਾਨ ਦਾ ਆਪਣਾ ਸੂਰੂਪ ਹੈ, ਉਸ ਵਿੱਚ ਕੋਈ ਕਰਤਵ ਵਜਾ ਨਹੀਂ। ਨਿਸ਼ਕਰਤਵਜਤਾ ਦੇ ਕਾਰਨ, ਉਹ ਸ਼ੋਕ-ਸ਼ੂਨ ਰੂਪ ਹੈ। ਇਹ ਪ੍ਰਸਿੱਧ ਹੀ ਹੈ ਕਿ ਜਿਸ ਨੂੰ ਕੋਈ ਕਾਮਨਾ ਨਹੀਂ ਹੁੰਦੀ, ਉਹ ਸ਼ੋਕ ਤੋਂ ਰਹਿਤ ਹੁੰਦਾ ਹੈ, ਮਨ-ਮਰਜ਼ੀ ਮੁਤਾਬਿਕ ਜੋ ਵਿਸ਼ਿਆਂ ਦੀ ਇੱਛਾ ਹੁੰਦੀ ਹੈ, ਉਸਦਾ ਪ੍ਰਾਪਤ ਹੀ ਨਾ ਹੋਣਾ ਸ਼ੋਕ ਦਾ ਨਿਮੱਤ ਬਣਦਾ ਹੈ। ਪੁਰਸ਼ ਜਿਸ ਵਸਤੂ ਨੂੰ ਚਾਹੁੰਦਾ ਹੈ, ਉਸਦੇ ਨਾ ਮਿਲਣ ਪਰ ਜਾਂ ਮਿਲੇ ਹੋਏ ਪਦਾਰਥ ਦੇ ਵਿਯੋਗ ਨਾਲ, ਚਿੱਤ ਵਿੱਚ ਉਸਦੇ ਗੁਣਾਂ ਦਾ ਚਿੱਤਨ ਰਹਿਣ ਕਰਕੇ ਦੁਖੀ ਹੁੰਦਾ ਹੈ, ਇਹ ‘ਸ਼ੋਕ’ ਹੈ ਪ੍ਰੇਤੂ ਆਤਮਾ ‘ਅਕਾਮ’ ਹੈ ਯਾਨੀ ਸਭ ਕਾਮਨਾਵਾਂ ਤੋਂ ਰਹਿਤ ਹੈ। ਕਾਮਨਾਵਾਂ ਤਾਂ ਅਵਿੱਦਜਾ ਢੂਗ ਆਪਣੇ ‘ਵਾਸਤਵ ਸੂਰੂਪ’ ਨੂੰ ਭੁੱਲ ਕੇ ਹੀ ਹੁੰਦੀਆਂ ਸਨ। ਵਿੱਦਜਾ ਅਵਸਥਾ ਵਿੱਚ ਸਭ ਕਾਮਨਾਵਾਂ ਨੂੰ ਉਲੰਘਣ ਕਰ ਗਿਆ, ਯਾਨੀ ਅਵਿੱਦਜਾ ਤੋਂ ਪਰੇ ਦੀ ਅਵਸਥਾ ‘ਆਤਮਾ’ ਵਿੱਚ ਇਸਥਿਤ ਹੈ, ਇਸ ਲਈ ‘ਸ਼ੋਕ ਰਹਿਤ’ ਹੈ। ਦੈਤ ਨਾ ਰਹਿਣ ਦੇ ਕਾਰਨ ‘ਤੱਤੂਵੇਤਾ’ ਆਪਣੇ ‘ਆਤਮਾ’ ਵਿੱਚ ਹੀ ਮਗਨ ਹੋ ਜਾਂਦਾ ਹੈ—

ਜੋ ਮਨੁੱਖ ‘ਆਤਮਾ’ ਵਿੱਚ ਹੀ ਪ੍ਰਿਤੀ ਵਾਲਾ, ‘ਆਤਮਾ’ ਵਿੱਚ ਹੀ ਤ੍ਰਿਪਤ ਅਤੇ ‘ਆਤਮਾ’ ਵਿੱਚ ਹੀ ਸੰਤੁਸ਼ਟ ਹੋਵੇ, ਉਸ ਨੂੰ ਕੋਈ ਕਰਤਵ ਵਜਾ ਨਹੀਂ ਹੈ।

(ਗੀ: ਅ: ੩ ਸ: ੧੨)

**ਕਾਮਨਾ ਅਨੁਸਾਰ ਅੱਛੀ ਬੁਰੀ ਗਤੀ ਤੇ  
ਨਿਸ਼ਕਾਮ ਬ੍ਰਹਮਵੇਤਾ ਦੀ ਮੁਕਤੀ**

ਇਸ ਜੀਵ ਦਾ ਮਨ, ਜਿਸ ਪਦਾਰਥ ਵਿੱਚ ਅਤਜੰਤ ਖਚਿੱਤ ਹੁੰਦਾ ਹੈ, ਉਸੀ ਦੇ ਫਲ ਨੂੰ ਇਹ ਅਭਿਲਾਸ਼ਾ ਯ਼ਕਤ ਹੋ ਕੇ, ਕਰਮ ਸਹਿਤ ਪ੍ਰਾਪਤ ਕਰਦਾ ਹੈ। ਇਸ ਲੋਕ (ਮਾਤ-ਲੋਕ) ਵਿੱਚ ਇਹ ਜੋ ਕੁੱਝ ਕਰਦਾ ਹੈ, ਉਸ ਕਰਮ ਦਾ ਫਲ

ਪ੍ਰਾਪਤ ਕਰਕੇ, ਉਸ ਲੋਕ ਤੋਂ ਕਰਮ ਕਰਨ ਲਈ ਫਿਰ ਇਸ ਲੋਕ ਵਿੱਚ ਆ ਜਾਂਦਾ ਹੈ, ਕਾਮਨਾ ਕਰਨ ਵਾਲਾ ਮਨੁੱਖ ਅਵਸ਼ ਹੀ ਇਸ ਤਰ੍ਹਾਂ ਕਰਦਾ ਹੈ। (ਕਾਮਨਾ ਨਾ ਕਰਨ ਵਾਲੇ ਪੁਰਸ਼ ਦੇ ਵਿਸ਼ੇ ਵਿੱਚ ਕਹਿੰਦੇ ਹਨ) ਜੋ ਅਕਾਮ, ਨਿਸ਼ਕਾਮ, ਆਪਤ-ਕਾਮ ਅਤੇ ਆਤਮ-ਕਾਮ ਹੁੰਦਾ ਹੈ, ਉਸਦੇ ਪ੍ਰਾਣਾਂ ਦਾ ਉਤਕਮਣਾ\* ਨਹੀਂ ਹੁੰਦਾ, ਉਹ 'ਬ੍ਰਹਮ' ਹੁੰਦਾ ਹੋਇਆ ਹੀ 'ਬ੍ਰਹਮ' ਨੂੰ ਪ੍ਰਾਪਤ ਹੋ ਜਾਂਦਾ ਹੈ।

(ਕਿਥ: ਉ: ੪।੪।੬)

ਇਹ ਨਿਸ਼ਚਿਤ ਗੱਲ ਹੈ ਕਿ ਕਾਮਨਾ ਹੀ ਸੰਸਾਰ ਦਾ ਰੂਪ ਹੈ। ਇਸ ਲਈ ਜਿਸਦੀ ਕਾਮਨਾ ਨਿਵਿਰਤ ਹੋ ਗਈ ਹੈ, ਉਸ ਨਿਸ਼ਕਾਮ ਗਿਆਨਵਾਨ ਦੇ ਦ੍ਰਾਰਾ ਕੀਤੇ ਜਾ ਰਹੇ ਸਾਰੇ ਹੀ ਕਰਮ, ਬੰਧਿਆ (ਬਾਂਝ) ਇਸਤ੍ਰੀ ਦੇ ਪੁਤ੍ਰ ਭੁੱਲ੍ਹ ਹੋ ਜਾਂਦੇ ਹਨ। ਭੁੱਜੇ ਹੋਏ ਬੀਜ ਦੀ ਤਰ੍ਹਾਂ ਉਹ ਅੰਭਲਾਸਾ ਅਤੇ ਕਰਤਾ ਬੁੱਧੀ ਤੋਂ ਹੀਨ ਕੀਤੇ ਹੋਏ ਕਰਮ, ਅੰਕੂਰ ਉਤਪੱਤੀ ਦੇ ਯੋਗ ਨਹੀਂ ਰਹਿੰਦੇ। ਇਸ ਲਈ ਉਸ ਤੱਤਵੰਤਾ ਪੁਰਸ਼ ਦੇ ਪ੍ਰਾਣ ਕਿਸੇ ਦੂਜੀ ਜਗ੍ਹਾ ਨਹੀਂ ਜਾਂਦੇ ਜਾਨੀ ਹੋਰ ਸ਼ਗੀਰ ਧਾਰਨ ਨਹੀਂ ਕਰਦੇ। ਪ੍ਰਾਣ ਅਤੇ ਸ਼ਗੀਰ ਦਾ ਵਿਜੋਗ ਹੁੰਦੇ ਹੀ ਆਪਣੇ-ਆਪਣੇ ਕਾਰਨ ਵਿੱਚ ਸਭ ਅਵੈਵ (ਪ੍ਰੀਵਰਤਨਸ਼ੀਲ) ਲੀਨ ਹੋ ਜਾਂਦੇ ਹਨ। 'ਆਤਮਾ' ਵਿੱਚ ਇਸਥਿਤ ਪੁਰਸ਼ 'ਬ੍ਰਹਮ' ਰੂਪ ਹੀ ਹੈ ਜਾਨੀ 'ਬ੍ਰਹਮ' ਨੂੰ ਪ੍ਰਾਪਤ ਹੋ ਜਾਂਦਾ ਹੈ। ਆਪਣੇ 'ਆਤਮਾ' ਤੋਂ ਕਿਸੇ ਬਿਲੱਛਣ 'ਬ੍ਰਹਮ' ਨੂੰ ਨਹੀਂ ਕਿਉਂਕਿ 'ਆਤਮਾ' ਤੋਂ ਜਦਾ ਕੋਈ 'ਬ੍ਰਹਮ' ਨਹੀਂ ਹੈ, ਜਿਸ ਨੂੰ ਕਿਸੇ ਦੂਜੀ ਜਗ੍ਹਾ ਜਾਕੇ ਪ੍ਰਾਪਤ ਕਰੇ। ਅਗਿਆਨ ਅਵਸਥਾ ਤੇ ਗਿਆਨ ਅਵਸਥਾ ਇਨ੍ਹਾਂ ਦੋਹਾਂ ਅੰਦਰ, ਬ੍ਰਹਮ ਦਾ ਰੂਪ ਇੱਕੋ ਜਿਹਾ ਹੀ ਹੈ। ਅਜਿਹਾ ਨਹੀਂ ਕਿ ਗਿਆਨ ਹੋ ਜਾਣ ਨਾਲ ਪਹਿਲੀ ਅਵਸਥਾ ਤੋਂ ਬਿਲੱਛਣ ਬ੍ਰਹਮ ਦੀ ਪ੍ਰਾਪਤੀ ਹੁੰਦੀ ਹੈ।

ਪ੍ਰਸ਼ਨ-ਜੋ ਇਹ ਗੱਲ ਹੈ ਤਾਂ ਗਿਆਨੀ ਅਤੇ ਅਗਿਆਨੀ ਦੋਨੋਂ ਮੁਕਤ ਹੀ ਹਨ, ਬ੍ਰਹਮ ਦੋਹਾਂ ਨੂੰ ਹੀ ਨਿੱਤ-ਪ੍ਰਾਪਤ ਹੈ ਤਾਂ ਫਿਰ ਗਿਆਨੀ ਮੁਕਤ ਹੈ ਅਤੇ ਅਗਿਆਨੀ ਜੰਮਦਾ-ਮਰਦਾ ਹੈ, ਇਸ ਪ੍ਰਕਾਰ ਕਿਉਂ ਕਿਹਾ ਜਾਂਦਾ ਹੈ ਤਥਾ ਨਿੱਤ-ਪ੍ਰਾਪਤ ਵਸਤੂ ਲਈ ਪੁਰਸ਼ਾਰਥ ਦੀ ਭੀ ਕੀ ਲੋੜ ਹੈ?

\* ਪ੍ਰਾਣ ਦੋਹਾਂ ਤੋਂ ਉਪਰ ਵੱਲ ਜਾਨੀ ਬਾਹਰ ਨਹੀਂ ਜਾਂਦੇ।

ਉੱਤਰ-ਜੋ ਕਾਮਨਾ ਵਾਲਾ ਹੁੰਦਾ ਹੈ, ਉਹੀ ਸੰਸਾਰ ਦੇ ਬੰਧਨ ਨੂੰ ਪ੍ਰਾਪਤ ਹੁੰਦਾ ਹੈ ਅਤੇ ਜੋ ਕਾਮਨਾ ਕਰਨ ਵਾਲਾ ਨਹੀਂ ਹੈ, ਉਹ ਸੰਸਾਰ ਦੇ ਬੰਧਨ ਵਿੱਚ ਨਹੀਂ ਪੈ ਸਕਦਾ। ਬ੍ਰਹਮ ਦੇ ਵਿੱਦਜਮਾਨ ਹੁੰਦੇ ਹੋਏ ਭੀ, ਅਵਿੱਦਜਾ ਦੇ ਕਾਰਨ ਆਪਣੇ-ਆਪ ਨੂੰ ਅਪੂਰਨ ਜਾਣ ਕੇ, ਆਪਣੇ ਤੋਂ ਭਿੰਨ ਵਸਤੂ ਨੂੰ ਦੇਖ ਅਗਿਆਨੀ ਕਾਮਨਾ ਕਰਦਾ ਹੈ ਅਤੇ ਉਸ ਕਾਮਨਾ ਦੇ ਅਨੁਸਾਰ ਕ੍ਰਿਆ ਦ੍ਵਾਰਾ ਫਲ ਪਾਉਂਦਾ ਅਰਥਾਤ ਮਰਕੇ ਫਿਰ ਜਨਮ ਗ੍ਰਹਣ ਕਰਦਾ ਹੈ। ਉਸ ਜਨਮ ਵਿੱਚ ਫਿਰ ਕਾਮਨਾ ਕਰਦਾ ਹੈ ਅਤੇ ਫਲ ਖਾਤਰ ਮਰਕੇ ਕਿਸੇ ਸ਼ਹੀਰ ਵਾਲੇ 'ਆਪਣੇ-ਆਪ' ਨੂੰ ਜੰਮਿਆ ਹੋਇਆ ਦੇਖਦਾ ਹੈ, ਇਹੋ ਹੀ ਹਾਲਤ ਹਲਟ (ਹਰਹਟ) ਦੀਆਂ ਟਿੰਡਾਂ\* ਵਾਂਗੂੰ ਹੁੰਦੀ ਰਹਿ ਕੇ, ਜਨਮ ਤੇ ਮਰਨ ਦਾ ਅੰਤ ਨਹੀਂ ਹੁੰਦਾ। ਪ੍ਰੇਤੂ ਗਿਆਨ ਦ੍ਵਾਰਾ ਜਿਸਦੀ ਉਹ ਅਵਿੱਦਜਾ ਅਰਥਾਤ ਨਾਨਾ ਪ੍ਰਕਾਰ ਦੀ ਪ੍ਰਤੀਤੀ ਦੇ ਕਾਰਨ ਅਭਾਵ ਹੋ ਜਾਂਦਾ ਹੈ, ਜੋ ਪਹਿਲਾਂ ਹੀ ਪੂਰਨ ਸੀ ਕੇਵਲ ਅਵਿੱਦਜਾ ਦ੍ਵਾਰਾ ਅਪੂਰਨ ਜਿਹਾ ਜਾਨਣ ਲੱਗ ਗਿਆ ਸੀ, ਉਹ ਪੁਰਸ਼ ਆਪਣੇ-ਆਪ ਨੂੰ ਪੂਰਨ ਜਾਣ ਕੇ, ਆਪਣੇ ਤੋਂ ਭਿੰਨ ਵਸਤੂ ਨਾ ਉੱਪਰ, ਨਾ ਨਿੰਚੀ, ਨਾ ਸੱਜੇ, ਨਾ ਖੱਬੇ, ਨਾ ਸਾਮੂਣੇ, ਨਾ ਪਿੱਛੇ ਦੇਖਦਾ ਹੈ ਤਾਂ ਕਾਮਨਾ ਕਿਸ ਦੀ ਕਰੇ? ਜਿਸ ਲਈ ਸਭ ਕੁੱਝ ਆਤਮਾ-ਬ੍ਰਹਮ (ਭਰਪੂਰ) ਹੀ ਹੋ ਗਿਆ ਹੈ, ਉਹ ਕਿਸ ਇੰਦ੍ਰੀਯ ਦ੍ਵਾਰਾ, ਕਿਸ ਵਸਤੂ ਨੂੰ ਦੇਖੇ, ਸੁਣੇ ਅਥਵਾ ਜਾਣੇ? ਜਿਸ ਬ੍ਰਹਮਵੇਤਾ ਦੀ ਦਿਸ਼ਟੀ ਵਿੱਚ ਆਪਣੇ 'ਆਤਮਾ' ਤੋਂ ਭਿੰਨ ਕੋਈ ਪਦਾਰਥ ਹੀ ਨਹੀਂ, ਉਹ ਕਾਮਨਾ ਤੋਂ ਸ਼ੁਨ ਹੋਣ ਦੇ ਕਾਰਨ ਹੀ ਮੁਕਤ ਹੈ। ਜਿਸਦੀ ਦਿਸ਼ਟੀ ਵਿੱਚ ਇੱਕ 'ਆਤਮਾ' ਹੀ ਰਹਿ ਗਿਆ ਹੈ, ਉਸ ਵਿੱਚ ਭੀ ਜੇ ਕੋਈ ਕਾਮਨਾ ਦੀ ਕਲਪਨਾ ਕਰੇ ਤਾਂ ਨਿਸਚੇ ਹੀ ਉਹ ਕਾਮਨਾ 'ਆਤਮਾ' ਦੀ ਹੀ ਹੋ ਸਕਦੀ ਹੈ, ਹੋਰ ਕਿਸ ਵਸਤੂ ਦੀ ਹੋਵੇਗੀ? ਇਸੀ ਵਾਸਤੇ ਸ਼ੁਤੀ ਨੇ ਉਸ ਨੂੰ 'ਆਤਮ ਕਾਮ' ਆਖਿਆ ਹੈ ਕਿਉਂਕਿ ਜਦ ਕੋਈ ਪੁੱਛਦਾ ਹੈ ਤਦ ਉਸਦਾ ਉੱਤਰ ਭੀ ਉਸਦੇ ਮੁਤਾਬਕ ਹੀ ਦੇਣਾ ਹੁੰਦਾ ਹੈ। ਜੇ ਕੁੱਝ ਜਿਸ ਸ਼ਕਲ ਵਿੱਚ ਭੀ ਉਸਦੇ ਬਾਰੇ ਕਿਹਾ ਜਾਵੇਗਾ, ਉਹ ਕਲਪਨਾ ਹੀ ਹੋਵੇਗੀ। ਉਸ ਕਲਪਨਾ

\* ਪੁਰਾਣੇ ਜ਼ਮਾਨੇ ਵਿੱਚ ਬੂਹ 'ਚੌ ਪਾਠੀ ਕੱਢਣ ਦਾ ਸਾਧਨ 'ਹਲਟ' (ਹਰਹਟ) ਹੁੰਦਾ ਸੀ ਜੋ 'ਟਿੰਡਾ' ਯਾਤੀ ਪਾਣੀ ਦੇ ਕੁਰੋਡਾਂ ਵਿੱਚ ਪ੍ਰਾਪਤ ਹੋ ਜਾਂਦਾ ਸੀ। ਕੁਝ ਵਿੱਚ ਪਾਣੀ ਭਰਨ, ਉੱਪਰ ਆਕੇ ਖਾਲੀ ਹੋਣਾ ਅਤੇ ਫਿਰ ਨੀਂਚੇ ਜਾਣਾ, ਭਰਕੇ ਉੱਪਰ ਆਉਣਾ ਤੁਪ ਚੱਕਰ ਕੱਟਦੇ ਰਹਿੰਦੇ ਸਨ।

ਸੂਨ ਵਿੱਚ, ਕਿਸੇ ਕਲਪਨਾ ਨੂੰ ਮਿਟਾਉਣ ਖਾਤਰ ਹੀ ਕੋਈ ਕਲਪਨਾ ਕੀਤੀ ਜਾਂਦੀ ਹੈ, ਉਸਦਾ ਕੋਈ ਹੋਰ ਮਤਲਬ ਨਹੀਂ ਸਮਝਣਾ। ‘ਆਤਮਾ’ ਤੋਂ ਭਿੰਨ ਕੁੱਝ ਰਹਿੰਦੇ ਹੋਏ ਭੀ, ਕਲਪਨਾ ਕਿਸ ਤਰ੍ਹਾਂ ਮਿਟ ਜਾਵੇਗੀ? ਅਰਥਾਤ ਆਪਣੇ ਤੋਂ ਭਿੰਨ ਪ੍ਰਮਾਤਮਾ ਨੂੰ ਦੇਖਣ ਵਾਲਾ ਨਿਰਵਿਕਲਪ ਸ਼ਾਂਤ-ਪਦ ਨੂੰ ਪਾਪਤ ਕਿਸ ਤਰ੍ਹਾਂ ਹੋਵੇਗਾ? ਦੂਜਾ ਦਿਖਦਾ ਭੀ ਹੈ ਤੇ ਕਲਪਨਾ ਭੀ ਕੋਈ ਨਹੀਂ, ਇਹ ਕਲਪਨਾ ਤਾਂ ਨਿੰਗੀ ਝੂਠੀ ਹੈ। ਇਸ ਮਿਥਜ਼ਾ ਕਲਪਨਾ ਦੇ ਮਿਟਾਉਣ ਖਾਤਰ-‘ਆਤਮਾ’ ਨੂੰ ਨਾ ਪਹੁੰਚ ਕੇ ਮਨ ਸਹਿਤ ਬਾਣੀ ਵਾਪਸ ਮੁੜ ਆਉਂਦੀ ਹੈ।

(ਤੋਂ ਉ: ੨।੯।੧)

ਇਸ ਪ੍ਰਕਾਰ ਸੂਤੀ ਨੇ ਕਥਨ ਕੀਤਾ ਹੈ ਕਿ ਉਹ ਮਨ ਅਤੇ ਬਾਣੀ ਦਾ ਵਿਸ਼ੇਸ਼ ਨਹੀਂ ਹੈ। ਅੰਤਹਕਰਣ ਤੋਂ ਰਹਿਤ ਹੋਣ ਦੇ ਕਾਰਨ, ‘ਆਤਮਾ’ ਨੂੰ ‘ਸੰਕਲਪ-ਸੂਨ’ ਕਹਿਣਾ ਪੈਂਦਾ ਹੈ। ‘ਅਦੂਤ’ ਇਹ ਸ਼ਬਦ ਭੀ ਦੈਤ ਦੇ ਉਡਾਉਣ ਖਾਤਰ ਕਲਪਿਆ ਗਿਆ ਹੈ ਕਿਉਂਕਿ ਪ੍ਰਕਾਸ਼ ਹੀ ਅੰਧਕਾਰ ਦਾ ਵਿਰੋਧੀ ਹੈ। ਅਨਾਤਮਾ ਦੇ ਰਹਿੰਦੇ ਹੋਏ ਸਰਬਾਤਮਾ ਹੋ ਭੀ ਨਹੀਂ ਸਕਦਾ, ਇਹ ਦੋਨੋਂ ਬਾਤਾਂ ਪ੍ਰਕਾਸ਼ ਅਤੇ ਅੰਧਕਾਰ ਦੇ ਸਮਾਨ ਇਕੱਠੀਆਂ ਨਹੀਂ ਰਹਿ ਸਕਦੀਆਂ। ਸਰਬਾਤਮ ਦਿਸ਼ਟੀ ਵਾਲੇ ਲਈ, ਕਾਮਨਾ ਦੇ ਯੋਗ ਕੋਈ ਵਸੂ ਨਾ ਰਹਿਣ ਦੇ ਕਾਰਨ, ਕਰਮ ਨਹੀਂ ਕੀਤੇ ਜਾ ਸਕਦੇ। ਸ਼੍ਰੀ ਆਦਿ ਸੰਕਰਾਚਾਰਯ ਇਉਂ ਕਹਿੰਦੇ ਹਨ—

‘ਬ੍ਰਹਮਵੇਤਾ ਤਾਂ ਅਸੀਂ ਉਸ ਨੂੰ ਕਹਿੰਦੇ ਹਾਂ ਜਿਸਨੇ ‘ਆਤਮਾ’ ਨੂੰ ਭੁੱਖ-ਪਿਆਸ ਆਦਿ ਤੋਂ ਅਤੀਤ ਅਤੇ ਪਾਪ ਤੋਂ ਨਿਰਲੇਪ ਜਾਣਿਆ ਹੈ, ਉਸ ਸਦਾ ਹੀ ਭੁੱਖ ਆਦਿ ਤੋਂ ਅਤੀਤ ‘ਆਤਮਾ’ ਨੂੰ ਦੇਖਦਾ ਹੈ, ਕਿਉਂਕਿ ਜੋ ਆਤਮਾ ਤੋਂ ਜੁਦਾ, ਗੁਹਣ ਅਤੇ ਤਿਆਗ ਕਰਨ ਯੋਗ ਵਸੂ ਨੂੰ ਨਹੀਂ ਦੇਖਦਾ, ਉਸ ਪਾਸੋਂ ਕਰਮ ਕੀਤੇ ਜਾਣੇ ਸੰਭਵ ਨਹੀਂ ਹਨ।’

‘ਕਰਮ’, ਅਗਿਆਨੀਆਂ ਦ੍ਰਾਰਾ ਕੀਤੇ ਜਾਣ ਵਾਲੇ ਹਨ ਕਿਉਂਕਿ ਉਹ ਬ੍ਰਹਮ ਗਿਆਨ ਦੇ ਯੁਕਤ ਨਹੀਂ ਹਨ। ਇਸ ਲਈ ਕਰਤਾ ਬੁੱਧੀ ਹੋਣ ਦੇ ਕਾਰਨ, ਉਨ੍ਹਾਂ ਨੂੰ ਪਾਪ ਲਗਦਾ ਹੈ ਅਤੇ ਪਾਪ ਦੀ ਨਿਵਿਰਤੀ ਲਈ ਕਰਮ ਕਰਨੇ ਭੀ ਅਤੀ ਜ਼ਰੂਰੀ ਹਨ। ਜਿਸ ਨੂੰ ਕਾਮਨਾ ਦੇ ਯੋਗ ਕੋਈ ਪਦਾਰਥ ਹੀ ਨਹੀਂ, ਉਸ ਵਿੱਚ ਕਾਮਨਾ ਦੇ ਨਾ ਹੋਣ ਕਾਰਨ, ਜਨਮ ਨਹੀਂ ਹੁੰਦਾ ਤੇ ਇਸ

ਵਾਸਤੇ ਹੀ ਉਹ 'ਮੁਕਤ' ਹੈ।

ਕਾਮਨਾ ਨਾ ਕਰਨ ਵਾਲੇ ਪੁਰਸ਼ ਦੇ ਕਰਮਾਂ ਦਾ ਅਭਾਵ ਹੋਣ ਦੇ ਕਾਰਣ ਹੀ, ਉਸਦੇ ਪ੍ਰਾਣ ਕਿਸੇ ਦੂਜੇ ਸ਼ਰੀਰ ਨੂੰ ਧਾਰਨ ਖਾਤਰ ਬਾਹਰ ਨਹੀਂ ਜਾਂਦੇ। ਜਿਸ ਵਕਤ ਭੀ ਉਸਦੀ ਦੈਤ ਦਿਸ਼ਟੀ ਦਾ ਕਾਰਣ ਅਵਿੱਦਜਾ, ਵਿੱਦਜਾ ਦੁਆਰਾ ਨਾਸ਼ ਹੋ ਜਾਂਦੀ ਹੈ, ਉਸੀ ਵੇਲੇ ਉਹ ਪੁਰਸ਼ ਸਰਬਾਤਮ ਦਿਸ਼ਟੀ ਹੋਣ ਦੇ ਕਾਰਣ ਮੁਕਤ ਹੈ, ਭਾਵੇਂ ਉਹ ਦੇਹ ਵਾਲਾ ਪ੍ਰਤੀਤ ਦਿੰਦਾ ਹੈ ਕਿੰਤੂ ਉਹ 'ਬ੍ਰਹਮ' ਹੀ ਹੈ। ਜੋ ਅਗਿਆਨ ਵੱਸ ਅਨੰਤ ਕਾਮਨਾਵਾਂ ਰਹਿੰਦੀਆਂ ਸਨ, ਉਨ੍ਹਾਂ ਦੇ ਅਭਾਵ ਹੋਣ ਪਰ 'ਬ੍ਰਹਮ' ਹੁੰਦਾ ਹੋਇਆ ਭੀ ਉਹ 'ਬ੍ਰਹਮ' ਹੀ ਹੋ ਜਾਂਦਾ ਹੈ। ਸ਼ਰੀਰ ਨਾਸ਼ ਦੇ ਬਾਅਦ ਨਹੀਂ ਅਰਥਾਤ ਇਸ ਸ਼ਰੀਰ ਦੇ ਰਹਿੰਦੇ ਹੋਏ ਹੀ ਕਾਮਨਾਵਾਂ ਦੇ ਟੁੱਟ ਜਾਣ ਨਾਲ, ਉਸੀ ਵੇਲੇ ਬ੍ਰਹਮ ਵਿੱਚ ਪ੍ਰਵੇਸ਼ ਕਰ ਜਾਂਦਾ ਹੈ। ਰੱਸੀ ਵਿੱਚ ਸੱਪ ਦਾ ਅਭਾਵ ਹੁੰਦੇ ਹੈ, ਜਿਉਂ ਰੱਸੀ ਪਹਿਲਾਂ ਭੀ ਰੱਸੀ ਹੀ ਸੀ, ਤਦ ਵੀ ਆਪਣੇ ਸੂਰਪ ਵਿੱਚ ਇਸਥਿਤ ਹੋ ਜਾਂਦੀ ਹੈ।

ਅਜਿਹਾ ਨਹੀਂ ਕਿ ਮਰਨ ਤੋਂ ਬਾਅਦ ਉਸਦੀ ਗਤੀ ਕੋਈ ਹੋਰ ਹੋ ਜਾਂਦੀ ਹੈ। ਜੋ ਭਾਵ, ਜੀਵਤ ਅਵਸਥਾ ਵਿੱਚ ਸੀ, ਉਸੀ ਭਾਵ ਯੁਕਤ ਹੋਇਆ ਗਿਆਨੀ, ਬ੍ਰਹਮ ਰੂਪ ਹੋ ਜਾਂਦਾ ਹੈ। ਅੱਗ ਦਾ ਪ੍ਰਕਾਸ਼ ਅਤੇ ਗਰਮ ਸੁਭਾਉ (ਧਰਮ) ਅੱਗ ਦੇ ਨਾਲ ਹੀ ਰਹਿਣ ਵਾਲਾ ਹੈ, ਅਜਿਹਾ ਨਹੀਂ ਕਿ ਅੱਗ ਹੋਰ ਹੈ ਤਥਾ ਉਸਦਾ ਧਰਮ ਪ੍ਰਕਾਸ਼ ਤੇ ਉਸਣਤਾ (ਗਰਮੀ) ਹੋਰ ਚੀਜ਼ ਹੈ। ਜਦ ਕਿ ਜੀਵਤ ਅਵਸਥਾ ਵਿੱਚ ਭੁੱਖ-ਪਿਆਸ ਆਦਿ ਧਰਮਾਂ ਤੋਂ ਅਤੀਤ, ਨਿਰਵਿਕਾਰ ਯਾਨੀ ਅਜਨਮਾ 'ਆਤਮਾ' ਨੂੰ ਆਪਣਾ ਰੂਪ ਜਾਣਿਆ ਹੈ ਤਦ ਸ਼ਰੀਰ ਦੇ ਮਰਨ ਬਾਅਦ ਇਸ ਪ੍ਰਕਾਰ ਦੇ ਕਾਮਨਾ ਸੂਨ 'ਆਤਮਾ' ਵਿੱਚ ਕਿਹੜੀ ਤਬਦੀਲੀ ਆ ਜਾਣੀ ਹੈ? ਸ਼ਰੀਰ ਦਾ ਸੰਬੰਧ ਤਾਂ ਉਸ ਵੇਲੇ ਹੀ ਟੁੱਟ ਜਾਂਦਾ ਹੈ ਜਦ 'ਆਤਮਾ' ਨੂੰ ਅਸ਼ਰੀਰੀ ਸਮਝ ਲਿਆ ਜਾਂਦਾ ਹੈ। ਉਸ ਅਸ਼ਰੀਰੀ ਭਾਵ ਵਿੱਚ ਇਸਥਿਤ ਹੋਏ ਪੁਰਸ਼ ਦਾ, ਉਹ ਕਿਹੜਾ ਸ਼ਰੀਰ ਹੈ ਜਿਸਦੇ ਮਰਨ ਨਾਲ, ਉਸ ਵਿੱਚ ਕੋਈ ਤਬਦੀਲੀ ਆ ਜਾਣ ਦਾ ਡਰ ਹੈ? ਅਗਿਆਨੀਆਂ ਦੂਆਰਾ ਕਲਪਿਆ ਹੋਇਆ ਮ੍ਰਿਗਤਿਸ਼ਨਾ ਦਾ ਜਲ, ਨਾ ਪਿਆਸ ਬੁਝਾ ਸਰਦਾ ਹੈ ਅਤੇ ਨਾ ਹੀ ਪ੍ਰਿਥਵੀ ਨੂੰ ਗਿੱਲਾ ਕਰਦਾ ਹੈ। ਜੋ ਅਗਿਆਨੀ, 'ਗਿਆਨਵਾਨ' ਨੂੰ ਦੇਹ ਵਾਲਾ ਦੇਖਦੇ ਹਨ ਤਾਂ ਕੀ ਗਿਆਨਵਾਨ

ਦੇਹ ਵਾਲਾ ਹੀ ਹੈ? ਇਉਂ ਨਹੀਂ ਕਿਹਾ ਜਾ ਸਕਦਾ ਕਿਉਂਕਿ ਉਹ ਦੇਹ ਤੋਂ ਰਹਿਤ 'ਆਤਮਾ' ਹੀ ਹੈ। ਦੇਹ ਤੋਂ ਰਹਿਤ ਹੋਏ ਪੁਰਸ਼ ਦਾ ਪ੍ਰਾਰੱਬਧ ਦੇ ਕਾਰਨ ਜੋ ਸ਼ਗੀਰ ਅਗਿਆਨੀਆਂ ਨੂੰ ਦਿਸਦਾ ਹੈ ਤਾਂ ਉਹ ਪ੍ਰਾਰੱਬਧ ਦੇ ਮਤਮ ਹੋਣ ਪਰ ਦਿਖਣ ਤੋਂ ਹਟ ਜਾਵੇਗਾ। ਇਸ ਵਿੱਚ ਅਸ਼ਗੀਰੀ 'ਆਤਮਾ' ਦੇ ਗਿਆਨ ਯੁਕਤ ਪੁਰਸ਼ ਨੂੰ ਕੀ ਲੇਪ ਹੈ?

ਪ੍ਰਮਾਤਮਾ ਤੋਂ ਜੁਦਾ ਨਾ ਕੋਈ 'ਸੰਸਾਰੀ' ਹੈ ਅਤੇ ਨਾ ਹੀ ਕੋਈ 'ਮੁਕਤ' ਹੈ, ਇੱਕ ਪ੍ਰਮਾਤਮਾ ਹੀ ਹੈ। ਜਦ ਇਹ ਅਵਿੱਦਜਾ ਵਾਲਾ ਹੁੰਦਾ ਹੈ ਤਦ 'ਸੰਸਾਰੀ' ਬਣ ਜਾਂਦਾ ਹੈ ਅਤੇ ਜਦ ਅਵਿੱਦਜਾ ਤੋਂ ਰਹਿਤ ਨਿਰਵਿਕਾਰ ਸੂਰਪ ਵਿੱਚ ਇਸਥਿਤ ਹੋ ਜਾਂਦਾ ਹੈ ਤਦ 'ਮੁਕਤ' ਕਹਾਉਂਦਾ ਹੈ, ਇਸ ਲਈ ਅਵਿੱਦਜਾ ਦੀ ਨਿਵਿਰਤੀ ਹੀ ਮੁਕਤੀ ਹੈ। ਇੱਕ ਪ੍ਰਮਾਤਮਾ ਹੀ ਸੰਸਾਰੀ ਤਥਾ ਅਸੰਸਾਰੀ ਹੈ, ਇਹੋ ਵਜ੍ਹਾ ਹੈ ਮੁਕਤੀ ਕਿਸੇ ਦੂਜੀ ਜਗ੍ਹਾ ਜਾਕੇ ਪ੍ਰਾਪਤ ਨਹੀਂ ਹੋਣੀ ਹੁੰਦੀ। ਜਦ ਕਿ ਇਸ ਤੋਂ ਭਿੰਨ ਹੋਰ ਕੋਈ ਭੀ ਪ੍ਰਮਾਤਮਾ ਨਹੀਂ ਹੈ ਤਾਂ ਕਿਸ ਬ੍ਰਹਮ ਦੇ ਦਰਸ਼ਨ ਨਾਲ ਇਹ ਪੁਰਸ਼ ਕਿਤ-ਕਿਤ ਯਾਨੀ ਮੁਕਤ ਹੋਵੇਗਾ? ਇੱਕ ਹੀ ਪੁਰਸ਼ ਰਾਜਾ ਅਤੇ ਭਿਖਾਰੀ, ਜਾਗ੍ਰਿਤ ਅਤੇ ਸੁਪਨ ਵਿੱਚ ਬਣਿਆ ਹੋਇਆ ਹੈ। ਜੋ ਨਿੰਦਾ ਦੱਸ ਦੇ ਕਾਰਨ, ਸੁਪਨ ਵਿੱਚ ਆਪਣੇ-ਆਪ ਨੂੰ ਭਿਖਾਰੀ ਮੰਨਦਾ ਹੈ ਤਾਂ ਇਸ ਦੀਨਤਾ ਤੋਂ ਛੁੱਟਣ ਵਾਸਤੇ, ਉਸ ਨੂੰ ਕਿਸ ਜਗ੍ਹਾ ਜਾਣਾ ਪਵੇਗਾ? ਪਲੰਘ ਉੱਤੇ ਪਿਆ ਹੋਇਆ ਹੀ ਉਹ ਪੁਰਸ਼, ਨਿੰਦਾ ਦੇ ਟੁੱਟ ਜਾਣ ਨਾਲ ਰਾਜਾ ਹੀ ਹੈ, ਕਿਉਂਕਿ ਇੱਕੋ ਪੁਰਸ਼, ਜਾਗ੍ਰਿਤ ਅਤੇ ਨਿੰਦਾ ਦੇ ਕਾਰਨ, ਰਾਜਾ ਅਤੇ ਭਿਖਾਰੀ ਹੈ-

ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥  
ਅਛਤ ਰਾਜੁ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥  
ਰਾਜੁ ਭੁਇਐਗ ਪ੍ਰਸੰਗ ਜੈਸੇ ਹਹਿ ਅਥ ਕਛੁ ਮਰਮੁ ਜਨਾਇਆ ॥  
ਅਨਿਕ ਕਟਕ ਜੈਸੇ ਭੂਲਿ ਪਰੇ ਅਥ ਕਹਤੇ ਕਹਨੁ ਨ ਆਇਆ ॥  
ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭੂਗਵੈ ਸੋਈ ॥  
ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥ (ਅੰਗ ੬੪੨-੬੪੩)  
ਪਿਆਰੇ ਵਿਜੋਰੀ! ਸਰਬਾਤਮ ਭਾਵ ਹੀ ਤੇਰਾ ਵਾਸਤ੍ਰਿਕ 'ਸੂਰਪ' ਹੈ। ਉਸ ਵਿਆਪਕ, ਸ਼ੁੱਧ, ਅਜਨਮਾ ਵਸਤੂ ਵਿੱਚ ਜੋ ਅਵਿੱਦਜਾ ਦ੍ਰਾਗਾ ਅਨੰਤ ਪ੍ਰਕਾਰ

ਦੀ ਭ੍ਰਾਂਤੀ ਹੋ ਰਹੀ ਹੈ, ਪ੍ਰਮਾਤਮ ਪ੍ਰਾਪਤੀ ਲਈ ਉਸਦੀ ਨਿਵਿਰਤੀ ਤੋਂ ਬਿਨਾਂ ਭੀ ਕੁੱਝ ਕਰਨਾ ਪੈਂਦਾ ਹੈ। ਇਹ ਗੱਲ ਤਾਂ ਇਉਂ ਹੈ ਜਿਉਂ ਕੋਈ ਕਹੇ ਕਿ ਰੱਸੀ ਦੀ ਪ੍ਰਾਪਤੀ ਵਾਸਤੇ ਸੱਪ ਅਤੇ ਸੱਪ-ਗਿਆਨ ਦੀ ਨਿਵਿਰਤੀ ਬਿਨਾਂ ਭੀ ਹੋਰ ਕੋਈ ਕਰਤਾਂ ਵੱਜ ਹੈ। ਯਾਂ ਇਉਂ ਸਮਝੇ ਕਿ ਕੜਾ, ਕੁੱਡਲ ਆਦਿ ਨਾਮ-ਤੁਪ ਨੂੰ ਛੱਡ ਕੇ ਭੀ ਸੂਰਨ (ਸੋਨੇ) ਦੀ ਪ੍ਰਾਪਤੀ ਲਈ ਕੁੱਝ ਹੋਰ ਪ੍ਰਯਤਨ ਦੀ ਜ਼ਰੂਰਤ ਹੈ। ਜਿਉਂ ਸੱਪ ਅਤੇ ਸੱਪ-ਗਿਆਨ ਦੀ ਨਿਵਿਰਤੀ ਹੀ ਰੱਸੀ ਦੀ ਪ੍ਰਾਪਤੀ ਹੈ ਅਤੇ ਨਾਮ, ਤੁਪ ਦੀ ਕਲਪਨਾ ਨੂੰ ਛੱਡ ਦੇਣਾ ਹੀ ਸੂਰਨ ਦਾ ਲੱਭ ਜਾਣਾ ਹੈ, ਤਿਉਂ ਹੀ ਅਵਿੱਦਜਾ ਦੀ ਨਿਵਿਰਤੀ ਹੀ ਸਰਬਾਤਮ ਭਾਵ ਦੀ ਪ੍ਰਾਪਤੀ ਹੈ।

ਗਹਿਣਿਆਂ ਦੇ ਅਨੰਤ ਨਾਮ ਅਤੇ ਤੁਪ, ਸੂਰਨ (ਸੋਨਾ) ਨੂੰ ਨਿੱਤ ਹੀ ਪ੍ਰਾਪਤ ਹਨ। ਉਹ ਕਿਹੜਾ ਭੂਸ਼ਨ ਹੈ, ਜੋ ਸੂਰਨ ਤੋਂ ਜੁਦਾ ਹੈ? ਇਹੋ ਵਜ਼ਾ ਹੈ ਕਿ ਤੱਤਵੇਤਾ 'ਆਪਤ-ਕਾਮ' ਹੈ ਕਿਉਂਕਿ ਪੂਰਨ ਧੂਮ ਵਿੱਚ ਉਹ ਕਿਹੜੀ ਵਸਤੂ ਹੈ, ਜਿਸਦੀ ਰੱਸੀ ਵਿੱਚ ਸੱਪ ਦੀ ਤਰ੍ਹਾਂ ਪ੍ਰਤੀਤੀ ਨਹੀਂ ਹੈ? ਸੁਪਨ ਅਵਸਥਾ ਵਿੱਚ ਉਹ ਕਿਹੜਾ ਤੁਪ ਹੈ, ਜਿਸ ਵਿੱਚ ਸੁਪਨਾਵੀ (ਸੁਪਨਾ ਲੈਣ ਵਾਲਾ) ਮੌਜੂਦ ਨਹੀਂ ਹੈ? ਆਤਮਵੇਤਾ ਨੂੰ ਸਭ ਕੁੱਝ ਪ੍ਰਾਪਤ ਹੀ ਹੈ, ਇਸੀ ਵਾਸਤੇ ਉਹ ਅਕਾਮ ਹੈ। ਜੋ ਕਾਮਨਾ ਤੋਂ ਰਹਿਤ ਹੁੰਦਾ ਹੈ, ਉਸੀ ਨੂੰ ਨਿਸ਼ਕਾਮ ਕਹਿੰਦੇ ਹਨ। ਇਸ ਪ੍ਰਕਾਰ ਦੇ ਲੱਛਣਾਂ ਵਾਲਾ ਇੱਕ 'ਬ੍ਰਹਮ' ਹੀ ਹੈ, ਉਸ ਤੋਂ ਵਿਖੀਤ ਭ੍ਰਾਂਤੀ ਦੇ ਨਿਵਿਰਤ ਹੋਣ ਪਰ ਤੁੱਟੁਵੇਤਾ 'ਬ੍ਰਹਮ' ਹੀ ਹੋ ਜਾਂਦਾ ਹੈ।

ਵਾਸਤਵ ਸੁਰੂਪ ਤੋਂ ਉਲਟ ਜੋ ਕੁੱਝ ਭੀ ਭ੍ਰਾਂਤੀ ਦੇ ਕਾਰਨ ਭਾਸਦਾ ਹੈ, ਉਸਦਾ ਵਿਨਾਸ਼, ਕੌੜਾਂ ਕਰਮ ਭੀ ਨਹੀਂ ਕਰ ਸਕਦੇ ਕਿਉਂਕਿ ਕਰਮ ਤਾਂ ਸੂਜੇ ਭ੍ਰਾਂਤੀ ਤੁਪ ਅਵਿੱਦਜਾ ਹੀ ਹੈ। ਅਵਿੱਦਜਾ ਦਾ ਵਿਨਾਸ਼, ਅਵਿੱਦਜਾ ਨਹੀਂ ਕਰ ਸਕਦੀ। ਇਸ ਲਈ ਵਿੱਦਜਾ ਯਾਨੀ ਗਿਆਨ ਦ੍ਵਾਰਾ ਭ੍ਰਾਂਤੀ ਨਿਵਿਰਤ ਹੋ ਕੇ 'ਨਿੱਤ ਪ੍ਰਾਪਤ ਸੁਰੂਪ' ਦੀ ਪ੍ਰਾਪਤੀ ਹੋ ਜਾਂਦੀ ਹੈ। ਜਿਉਂ ਰੱਸੀ ਵਿਚਲੇ ਸੱਪ ਦੀ ਨਿਵਿਰਤੀ ਕਿਸੇ ਵੀ ਕਰਮ ਦ੍ਵਾਰਾ ਨਹੀਂ ਹੋ ਸਕਦੀ ਸਿਵਾਏ ਪ੍ਰਕਾਸ਼ ਤੋਂ, ਤਿਉਂ ਹੀ ਪ੍ਰਾਪਤ ਬ੍ਰਹਮ ਦੀ ਪ੍ਰਾਪਤੀ ਸਿਵਾਏ ਗਿਆਨ ਤੋਂ ਕਦੇ ਭੀ ਨਹੀਂ ਹੋ ਸਕਦੀ। ਅਵਿੱਦਜਾ ਦੀ ਨਿਵਿਰਤੀ ਹੀ ਮੁਕਤੀ ਹੈ, ਇਸੀ ਵਾਸਤੇ ਕਿਸੇ ਦੂਜੀ ਜਗ੍ਹਾ ਗਮਨ ਦੇ ਅਭਾਵ ਕਾਰਨ ਸਿੰਮਿਤੀ ਦਾ ਕਥਨ ਹੈ-

ਜਿਸ ਤਰ੍ਹਾਂ ਆਕਾਸ਼ ਵਿੱਚ ਪੰਛੀਆਂ ਦੇ ਅਤੇ ਜਲ ਵਿੱਚ ਜਲਚਰ ਜੀਵਾਂ

ਦੇ ਪੈਰਾਂ ਦੇ ਨਿਸ਼ਾਨ ਦਿਖਾਈ ਨਹੀਂ ਦਿੰਦੇ, ਉਸੀ ਪ੍ਰਕਾਰ ਗਿਆਨੀਆਂ ਦੀ ਗਤੀ  
ਜਾਣੀ ਨਹੀਂ ਜਾਂਦੀ।

(ਮਹਾ: ਸ਼ਾ: ੨੩੯।੧੮)

ਜਲ ਵਾਲਾ ਬਰਤਨ ਚੁੱਕ ਲੈਣ ਪਰ ਸੂਰਜ ਦਾ ਪ੍ਰਤੀਬਿੰਬ ਸੂਰਜ ਦੇ ਹੀ  
ਨਾਲ ਮਿਲ ਜਾਂਦਾ ਹੈ ਤਥਾ ਘੜੇ ਦੇ ਨਾਸ਼ ਹੋ ਜਾਣ ਪਰ (ਘਟ+ਆਕਾਸ਼)  
'ਘਟਾਕਾਸ਼' (ਮਹਾ+ਆਕਾਸ਼) 'ਮਹਾਂਕਾਸ਼' ਵਿੱਚ ਲੀਨ ਹੋ ਜਾਂਦਾ ਹੈ। ਇਸੀ ਤਰ੍ਹਾਂ  
ਉਪਾਧੀ ਦੇ ਨਿਵਿਰਤ ਹੋਣ ਪਰ ਕਰਤਾ-ਭੋਗਤਾ ਜੀਵ, ਅਨੰਤ, ਅਮਰ, ਨਿਸ਼ਕ੍ਰਿਯ  
ਅਤੇ ਨਿਰਭੈ ਬ੍ਰਹਮ ਨਾਲ ਅਭੇਦ ਹੋ ਜਾਂਦਾ ਹੈ।

ਇਸ 'ਆਤਮਾ' ਨੂੰ ਪ੍ਰਾਪਤ ਕਰਕੇ ਰਿਸੀਗਣ, ਗਿਆਨ ਤਿਪਤ, ਕਿਤ-  
ਕਿਤ, ਵਿਰੱਕਤ ਅਤੇ ਪ੍ਰਸ਼ੰਨਤ ਹੋ ਜਾਂਦੇ ਹਨ। ਉਹ ਧੀਰਜ ਵਾਲੇ ਪੁਰਸ਼, ਉਸ  
ਸਰਬ-ਗਤ ਬ੍ਰਹਮ ਨੂੰ ਸਭ ਪਾਸੇ ਪ੍ਰਾਪਤ ਕਰਕੇ, ਮਰਨ ਦੇ ਸਮੇਂ ਸਮਾਹਿਤ ਯਾਨੀ  
ਸੁਰੂਪ ਵਿੱਚ ਇਕਾਗ੍ਰ ਚਿੱਤ ਹੋਕੇ, ਸਰਬ ਰੂਪ 'ਬ੍ਰਹਮ' ਵਿੱਚ ਹੀ ਪ੍ਰਵੇਸ਼ ਕਰ ਜਾਂਦੇ  
ਹਨ।

(ਮੁ: ਉ: ੩।੨।੫)

ਤੱਤ੍ਰਵੇਤਾ ਵਿੱਚ ਕਾਮਨਾ ਨਹੀਂ ਹੈ, ਇਸੀ ਵਾਸਤੇ ਉਸਦੀ ਕੋਈ ਹੋਰ ਗਤੀ  
ਨਹੀਂ ਹੈ-

ਜੇ ਪੁਰਸ਼ ਭੋਗਾਂ ਦੀ ਇੱਛਾ ਕਰਦਾ ਹੈ, ਉਹ ਕਾਮਨਾਵਾਂ ਦੀ ਪ੍ਰਾਪਤੀ ਦੀ  
ਜਗਾ ਵਿੱਚ ਜਾਕੇ ਉਤਪਨ ਹੁੰਦਾ ਰਹਿੰਦਾ ਹੈ ਪ੍ਰੰਤੂ ਜਿਸ ਦੀਆਂ ਕਾਮਨਾਵਾਂ  
ਪੂਰਨ ਹੋ ਗਈਆਂ ਹਨ, ਉਸ ਕਿਤ-ਕਿਤ ਪੁਰਸ਼ ਦੀਆਂ ਤਾਂ ਸਾਰੀਆਂ ਕਾਮਨਾਵਾਂ,  
ਇਸ ਲੋਕ ਵਿੱਚ ਹੀ ਲੀਨ ਹੋ ਜਾਂਦੀਆਂ ਹਨ।

(ਮੁ: ਉ: ੩।੨।੨)

'ਆਤਮਾ' ਨੂੰ ਨਾ ਜਾਨਣ ਵਾਲੇ ਅਗਿਆਨੀ ਜੀਵਾਂ ਲਈ, ਪ੍ਰਮਾਤਮਾ  
ਬਹੁਤ ਦੂਰ ਹੈ ਅਤੇ ਗਿਆਨੀ ਪੁਰਸ਼ਾਂ ਦਾ 'ਆਤਮਾ' ਹੀ ਹੋਣ ਕਰਕੇ ਉਹ ਹਰੀ  
ਅਤੀ ਸਮੀਪ ਹੈ। ਇਸ ਲਈ ਅਗਿਆਨੀ ਮਰ ਕੇ ਕਿਸੇ ਦੂਜੀ ਜਗਾ ਜਾਂਦੇ ਹਨ  
ਪ੍ਰੰਤੂ ਗਿਆਨਵਾਨਾਂ ਦਾ 'ਆਤਮਾ' ਹੀ 'ਬ੍ਰਹਮ' ਹੋਣ ਦੇ ਕਾਰਨ ਕਿਤੇ ਭੀ ਨਹੀਂ  
ਜਾਂਦੇ। ਉਹ ਬ੍ਰਹਮ ਸਾਰੇ ਹੀ ਜੀਵਾਂ ਦੀ ਬੁੱਧੀ ਵਿੱਚ ਰਹਿੰਦਾ ਹੈ ਪ੍ਰੰਤੂ ਅਗਿਆਨੀ  
ਜੀਵ ਇਹ ਨਹੀਂ ਜਾਣਦੇ, ਇਸੇ ਕਾਰਨ ਉਸ ਨੂੰ ਆਪਣੇ ਤੋਂ ਕਿਤੇ ਦੂਰ ਮੰਨਦੇ  
ਹਨ। ਉਸ ਬ੍ਰਹਮ ਦਾ ਸੂਰੂਪ, ਸੂਤੀ ਇਉਂ ਕਥਨ ਕਰਦੀ ਹੈ-

ਉਹ ਬ੍ਰਹਮ ਮਹਾਨ ਦਿੱਵਜ ਤੇ ਅਚਿਤ ਰੂਪ ਹੈ। ਉਹ ਸੂਖਮ ਤੋਂ ਭੀ ਸੂਖਮਤਰ

ਭਾਸਮਾਨ ਹੁੰਦਾ ਹੈ ਤਥਾ ਦੂਰ ਤੋਂ ਭੀ ਦੂਰ ਪ੍ਰੰਤੂ ਇਸ ਸ਼ਗੀਰ ਵਿੱਚ ਅਤੰਤ ਨੇੜੇ ਭੀ ਹੈ। ਉਹ ਚੇਤਨ (ਪ੍ਰਭੂ) ਪ੍ਰਾਣੀਆਂ ਦੇ ਇਸ ਸ਼ਗੀਰ ਭੀਤਰ, ਉਨ੍ਹਾਂ ਦੀ ਬੁੱਧੀ ਰੂਪ ਗੁਫਾ ਅੰਦਰ ਛੁਪਿਆ ਹੋਇਆ ਹੈ।

(ਪੰਜਾਬੀ: ੩।੧।੨)

ਹਰ ਇੱਕ ਪ੍ਰਾਣੀ ਦੀ ਬੁੱਧੀ ਰੂਪ ਗੁਫਾ ਅੰਦਰ ਵਸਦਾ ਹੈ, ਮਤਲਬ ਕਿ ਉਹ ਪ੍ਰਭੂ ਹੈ ਤਾਂ ਵਿਆਪਕ, ਇਹ ਨਹੀਂ ਕਿ ਬੁੱਧੀ ਵਿੱਚ ਹੀ ਰਹਿੰਦਾ ਹੈ ਬਾਕੀ ਸ਼ਗੀਰ ਅਥਵਾ ਹੋਰ ਜਗ੍ਹਾ ਨਹੀਂ ਹੈ। ਬੁੱਧੀ, ਸਤੋਂ ਗੁਣ ਦਾ ਕਾਰਜ ਹੋਣ ਦੇ ਕਾਰਨ ਸੂਛ ਹੈ, ਇਸ ਲਈ ਉਸ ਦਾ ਪ੍ਰਤੱਖ ਦਰਸ਼ਨ ਬੁੱਧੀ ਵਿੱਚ ਹੀ ਹੁੰਦਾ ਹੈ, ਜਿਉਂ ਸੂਰਜ ਦਾ ਪ੍ਰਤੀਬਿੰਬ ਅਤੇ ਦੀਵਾਰ ਆਦਿ ਸਭ ਜਗ੍ਹਾ ਹੀ ਪੈਂਦਾ ਹੈ ਪ੍ਰੰਤੂ ਜਲ, ਸੀਸ਼ਾ ਯਾ ਹੋਰ ਕਿਸੀ ਉੱਜਲ ਅਤੇ ਚਮਕੀਲੀ ਵਸਤੂ ਵਿੱਚ ਹੀ ਨਜ਼ਰ ਆਉਂਦਾ ਹੈ ਜਦ ਕਿ ਉਹ ਪ੍ਰਮਾਤਮਾ ਸ਼ਗੀਰ ਦੇ ਵਿੱਚ ਹੀ ਰਹਿੰਦਾ ਹੈ ਤਾਂ ਉਸਦੀ ਪ੍ਰਾਪਤੀ ਵਾਸਤੇ ਕਿਸੇ ਹੋਰ ਅਸਥਾਨ ਵਿੱਚ ਕਿਉਂ ਜਾਣਾ ਪਵੇਗਾ? ਵਿਆਪਕ ਵਸਤੂ ਤੋਂ ਕੋਈ ਭੀ ਜਗ੍ਹਾ ਬਚੀ ਹੋਈ ਨਹੀਂ ਹੁੰਦੀ, ਜਿਉਂ ਸੰਸਾਰ ਅੰਦਰ, ਉਹ ਕਿਹੜੀ ਥਾਂ ਹੈ ਜਿਸ ਵਿੱਚ ਆਕਾਸ਼ ਨਹੀਂ? ਉਹ ਬੁੱਧੀ ਵਿੱਚ ਵੱਸਣ ਵਾਲਾ ਹੋਣ ਦੇ ਕਾਰਨ, ਅਤੰਤ ਨਜ਼ਦੀਕ ਹੈ ਅਤੇ ਵਿਆਪਕ ਵੀ ਹੈ-

ਜਹ ਜਹ ਦੇਖਾ ਤਹ ਤਹ ਸੁਆਮੀ॥

ਤੂ ਘਟਿ ਘਟਿ ਰਵਿਆ ਅੰਤਰਜਾਮੀ॥

(ਅੰਗ ੯੯)

ਇਸੁ ਗੁਫਾ ਮਹਿ ਅਖੁਟ ਭੰਡਾਰਾ॥

ਤਿਸੁ ਵਿਚਿ ਵਸੈ ਹਰਿ ਅਲਖ ਅਪਾਰਾ॥

(ਅੰਗ ੧੨੪)

ਮਨ ਮੰਦਰੁ ਤਨੁ ਸਾਜੀ ਬਾਰਿ॥ ਇਸ ਹੀ ਮਧੇ ਬਸਤੁ ਅਪਾਰ॥

ਇਸ ਹੀ ਭੀਤਰਿ ਸੁਨੀਅਤ ਸਾਰੁ॥

ਕਵਨੁ ਬਾਪਾਰੀ ਜਾ ਕਾ ਉਹਾ ਵਿਸਾਹੁ॥

(ਅੰਗ ੧੮੦-੧੯)

ਸਭ ਕਿਛੁ ਘਰ ਮਹਿ ਬਾਹਰਿ ਨਾਹੀ॥ ਬਾਹਰਿ ਟੋਲੈ ਸੋ ਭਰਮਿ ਭੁਲਾਹੀ॥

(ਅੰਗ ੧੦੨)

ਅੰਤਰਿ ਵਸਤੂ ਮੂੜਾ ਬਾਹਰੁ ਭਾਲੇ॥ ਮਨਮੁਖ ਅੰਧੇ ਫਿਰਹਿ ਬੇਤਾਲੇ॥

(ਅੰਗ ੧੧੨)

ਜੈ ਕਾਰਣਿ ਤਟਿ ਤੀਰਥ ਜਾਹੀ॥ ਰਤਨ ਪਦਾਰਥ ਘਟ ਹੀ ਮਾਹੀ॥

ਪੜਿ ਪੜਿ ਪੰਡਿਤ ਬਾਦੁ ਵਖਾਣੈ ॥ ਭੀਤਰਿ ਹੋਦੀ ਵਸਤੁ ਨ ਜਾਣੈ ॥

(ਅੰਗ ੧੫੨)

ਐਸਾ ਮੇਰਾ ਰਾਮੁ ਰਹਿਆ ਭਰਪੂਰਿ ॥ ਨਿਕਾਟ ਵਸੈ ਨਾਚੀ ਹਰਿ ਦੂਰਿ ॥

(ਅੰਗ ੧੬੫)

ਪੇਖੈ ਬੋਲੈ ਸੁਣੈ ਸਭੁ ਆਪਿ ॥ ਸਦਾ ਸੰਗਿ ਤਾ ਕਉ ਮਨ ਜਾਪਿ ॥

(ਅੰਗ ੧੮੩)

ਮੇਰੈ ਅੰਤਰਿ ਪ੍ਰੀਤਿ ਲਗੀ ਦੇਖਨ ਕਉ ਗੁਰਿ ਹਿਰਦੇ ਨਾਲਿ ਦਿਖਾਇਆ ॥

(ਅੰਗ ੧੯੨)

ਮੋਹਿ ਮੋਹਿਆ ਜਾਨੈ ਦੂਰਿ ਹੈ ॥ ਕਹੁ ਨਾਨਕ ਸਦਾ ਹਦੂਰਿ ਹੈ ॥

(ਅੰਗ ੨੧੦)

ਦੂਰਿ ਨ ਨੇਰੈ ਸਭ ਕੈ ਸੰਗਾ ॥ ਸਚੁ ਸਾਲਾਹਣੁ ਨਾਨਕ ਹਰਿ ਰੰਗਾ ॥

(ਅੰਗ ੨੩੯)

ਛਚਾ ਢੂਢਤ ਕਹ ਫਿਰਹੁ ਢੂਢਨੁ ਇਆ ਮਨ ਮਾਹਿ ॥

ਸੰਗਿ ਤੁਹਾਰੈ ਪ੍ਰਭੁ ਬਸੈ ਬਨੁ ਬਨੁ ਕਹਾ ਫਿਰਾਹੁ ॥

(ਅੰਗ ੨੫੯)

ਵਾਸੁਦੇਵ ਸਰਬਤ ਮੈ ਉਨੁ ਨ ਕਤਹੂ ਠਾਇ ॥

ਅੰਤਰਿ ਬਾਹਰਿ ਸੰਗਿ ਹੈ ਨਾਨਕ ਕਾਇ ਦੁਰਾਇ ॥

(ਅੰਗ ੨੫੯)

ਹੋਰਉ ਘਟਿ ਘਟਿ ਸਗਲ ਕੈ ਪੂਰਿ ਰਹੇ ਭਗਵਾਨ ॥

ਹੋਵਤ ਆਏ ਸਦ ਸਦੀਵ ਦੁਖ ਭੰਜਨ ਗੁਰ ਗਿਆਨ ॥

(ਅੰਗ ੨੬੦)

ਕਾਰੇ ਰੇ ਬਨ ਖੇਜਨ ਜਾਈ ॥

ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗਿ ਸਮਾਈ ॥

(ਅੰਗ ੬੮)

ਇਸ ਪ੍ਰਕਾਰ ਦਾ ਵਿਆਪਕ ਪ੍ਰਮਾਤਮਾ ਜੋ ਹਿਰਦੇ ਅੰਦਰ ਉਪਲੱਬਧ ਹੋਣ  
ਵਾਲਾ ਹੈ, ਉਸ ਪ੍ਰਾਪਤ ਵਸਤੂ ਦੀ ਪ੍ਰਾਪਤੀ ਦਾ ਅਸਥਾਨ ਕੋਈ ਹੋਰ ਕਲਪਨਾ  
ਕਰਨਾ ਤਾਂ ਇਉਂ ਸਮਝੇ ਜਿਉਂ ਆਕਾਸ਼ ਨੂੰ ਮੁੱਠੀ ਵਿੱਚ ਪਕੜਨ ਦਾ ਯਤਨ  
ਕਰਨਾ। ‘ਬ੍ਰਹਮ’ ਨਿੱਤ ਹੀ ਪ੍ਰਾਪਤ ਹੈ ਕੋਵਲ ਅਵਿੱਦਜਾ ਦੇ ਕਾਰਨ, ਅਥਹਮ  
ਜਿਹਾ ਪ੍ਰਤੀਤ ਦੇਣ ਲੱਗ ਜਾਂਦਾ ਹੈ ਯਾਨੀ ਜੀਵਪਨਾ ਭਾਸਦਾ ਹੈ। ਜਿਨ੍ਹਾਂ ਭੀ  
ਗੁਰੂ ਅਤੇ ਸ਼ਾਸਤ੍ਰ ਦ੍ਰਾਰਾ ਪੁਰਸ਼ਾਰਥ ਹੈ, ਉਹ ਸਭ ਇਸ ਅਵਿੱਦਜਾ ਦੇ ਵਿਨਾਸ਼

ਖਾਚਰ ਹੀ ਹੈ। ਇਸ ਪ੍ਰਕਾਰ ਹੋਣ ਪਰ ਨਿੱਤ 'ਪ੍ਰਾਪਤ ਬ੍ਰਹਮ' ਦੀ ਪ੍ਰਾਪਤੀ ਲਈ ਪੁਰਸ਼ਾਰਥ ਭੀ ਸਫਲ ਹੈ। ਇਹੋ ਵਜਾ ਹੈ ਕਿ ਅਵਿਦੰਜਾ ਦੀ ਨਿਵਿਰਤੀ ਤੋਂ ਬਿਨਾਂ, ਕੋਈ ਹੋਰ ਮੁਕਤੀ ਨਹੀਂ ਹੈ। ਬ੍ਰਹਮ ਦੀ ਪ੍ਰਾਪਤੀ, ਦਰਸ਼ਨ ਅਥਵਾ ਸਾਖਾਤਕਾਰ ਕੁਝ ਭੀ ਕਹ, ਇਸ ਤੋਂ ਉਪਰ ਮੁਕਤੀ ਦੇ ਬਾਰੇ ਵਿੱਚ ਜੇ ਕੁਝ ਭੀ ਹੈ, ਉਹ ਕੋਈ ਅਵਿਦੰਜਾ ਦੀ ਹੀ ਅਵਸਥਾ ਹੋਵੇਗੀ, ਬ੍ਰਹਮ ਨਹੀਂ ਹੈ—

ਸੋ ਪੜ੍ਹ ਦੁਰਿ ਨਾਹੀ ਪੜ੍ਹ ਤੁੰ ਹੈ॥

ਇਤਿਆਦਿ ਗੁਰੂਦੇਵ ਦੇ ਮਹਾਵਾਕਾਂ ਤੋਂ ਸਪਸ਼ਟ ਹੋ ਜਾਂਦਾ ਹੈ ਕਿ ਜੇ ਪ੍ਰਮਾਤਮਾ ਦੇ ਦਰਸ਼ਨ ਦੀ ਅਭਿਲਾਸ਼ਾ ਕਰਨ ਵਾਲੇ ਪੁਰਸ਼ ਤੋਂ ਪ੍ਰਮਾਤਮਾ ਕਿਤੇ ਹੋਰ ਵੱਖਰੀ ਥਾਂ ਹੁੰਦਾ ਤਾਂ ਇਹ ਕਿਸ ਤਰ੍ਹਾਂ ਕਿਹਾ ਜਾ ਸਕਦਾ ਹੈ ਕਿ ਉਹ 'ਪ੍ਰਭੂ ਤੂੰ ਹੈ'? ਜੇਕਰ ਇਸ ਤਰ੍ਹਾਂ ਹੈ ਤਾਂ ਇਹ 'ਸ੍ਰੋਤੀ ਪ੍ਰਭੂ' ਹੁੰਦਾ ਹੋਇਆ ਭੀ ਕਿਸ ਪ੍ਰਮਾਤਮਾ ਦਾ ਕਿਹੜੀ ਜਗ੍ਹਾ ਦਰਸ਼ਨ ਪਾ ਕੇ, ਮੁਕਤ ਹੋਵੇਗਾ? ਵਿੱਚਾਨ ਦਾ ਕਿਸੇ ਜਗ੍ਹਾ ਭੀ ਗਮਨ ਨਹੀਂ ਹੁੰਦਾ, ਇਸ ਸ਼ਗੀਰ ਵਿੱਚ ਹੀ 'ਬ੍ਰਹਮ' ਨੂੰ ਪ੍ਰਾਪਤ ਹੋ ਜਾਂਦਾ ਹੈ, ਇਹ ਦਿਖਾਉਂਦੇ ਹਨ-

ਜਿਸ ਸਮੇਂ ਇਸਦੇ ਹਿਰਦੇ ਵਿੱਚ ਰਹਿਣ ਵਾਲੀਆਂ ਸੰਪੂਰਨ ਕਾਮਨਾਵਾਂ ਦਾ ਨਾਸ਼ ਹੋ ਜਾਂਦਾ ਹੈ ਤਾਂ ਫਿਰ ਉਹ ਮਰਨ-ਧਰਮਾ 'ਐਮ੍ਬੀਟ' ਹੋ ਜਾਂਦਾ ਹੈ ਅਤੇ ਇਸ ਜਗ੍ਹਾ (ਇਸ ਸ਼ਰੀਰ ਵਿੱਚ ਹੀ) ਉਸ ਨੂੰ ਬ੍ਰਹਮ ਦੀ ਪ੍ਰਾਪਤੀ ਹੋ ਜਾਂਦੀ ਹੈ। ਇਸ ਵਿੱਚ ਦ੍ਰਿਸ਼ਟਾਂਤ ਦਿੰਦੇ ਹਨ-

ਜਿਸ ਪ੍ਰਕਾਰ ਸੱਪ ਦੀ ਕੰਥ, ਬਗ਼ਮੀ ਉੱਪਰ ਮੌਦੀ ਅਤੇ ਸੱਪ ਦੂਰਾਂ ਤਿਆਰੀ ਹੋਈ ਪਈ ਰਹਿੰਦੀ ਹੈ, ਉਸੀ ਪ੍ਰਕਾਰ ਇਹ ਸ਼ਰੀਰ ਪਿਆ ਰਹਿੰਦਾ ਹੈ ਅਤੇ ਅਸ਼ਰੀਰ 'ਅੰਮ੍ਰਿਤ ਪ੍ਰਾਣ' (ਆਤਮਾ) ਤੋਂ ਬਹੁਮ ਹੀ ਹੈ—ਜੇਤ ਹੀ ਹੈ (ਬਿਖ: ੪: ੧੪੧੨)

ਆਪੇਂ ਤੋਂ ਵੱਖਰਾ ਜਾ ਅਨਾਤਮਾ ਦਿਖਦਾ ਹੈ, ਉਨ੍ਹਾਂ ਦੀ ਧੱਖ ਰਹੇ ਪਦਾਰਥਾਂ ਦੀਆਂ ਕਾਮਨਾਵਾਂ ਹੀ ਅਵਿੰਦਜਾ ਰੂਪੀ ਮੌਤ ਹੈ। ਇਸ ਮੌਤ ਦਾ ਅਭਾਵ ਹੁੰਦੇ ਹੀ, ਗਿਆਨਵਾਨ ਇਸੇ ਸ਼ਰੀਰ ਵਿੱਚ ਮੌਤ ਤੋਂ ਰਹਿਤ ਹੋ ਜਾਂਦਾ ਹੈ ਕਿਉਂਕਿ ਅਵਿੰਦਜਾ ਵਾਲਾ ਹੀ ਮਰਦਾ ਤੇ ਜੌਮਦਾ ਸੀ, ਉਸ ਅਵਿੰਦਜਾ ਤੋਂ ਰਹਿਤ ਹੋਇਆ ‘ਅਮਰ’ ਹੋ ਜਾਂਦਾ ਹੈ।

ਸੱਪ ਦਾ ਰਾਤ ਇਆਰੀ ਹੋਈ ਕੰਜ, ਜਿਉਂ ਬਰਮੀ ਉੱਤੇ ਪਈ ਰਹਿੰਦੀ ਹੈ, ਉਸ

ਨਾਲ ਸੱਪ ਦਾ ਕੋਈ ਸੰਬੰਧ ਨਹੀਂ ਰਹਿੰਦਾ, ਤਿਉਂ ਹੀ ਆਤਮਾ ਵਾਰਾ ਅਨਾਤਮ ਭਾਵ ਨਾਲ ਤਿਆਗਿਆ ਹੋਇਆ ਸ਼ਰੀਰ, ਸੱਪ ਦੀ ਤਿਆਗੀ ਹੋਈ ਕੰਜ ਦੀ ਤਰ੍ਹਾਂ ਪਿਆ ਰਹਿੰਦਾ ਹੈ ਅਤੇ ਫਿਰ ਉਸ ਸ਼ਰੀਰ ਦੇ ਪ੍ਰਕਤ ਅਸ਼ਰੀਰੀ 'ਆਤਮਾ' ਨਹੀਂ ਹੁੰਦਾ ਕਿਉਂਕਿ ਉਹ ਮੁਕਤ ਹੁੰਦਾ ਹੋਇਆ ਹੀ, ਮੁਕਤ ਹੋ ਜਾਂਦਾ ਹੈ। ਇਸ ਤੋਂ ਪਹਿਲਾਂ ਕਾਮਨਾ ਦੇ ਹੋਣ ਕਾਰਨ ਹੀ ਸ਼ਰੀਰ ਵਿੱਚ 'ਆਤਮਖੁੱਧੀ' ਨਾਲ ਸ਼ਰੀਰ ਵਾਲਾ ਅਤੇ ਮਰਨ-ਧਰਮ ਸੀ, ਉਸਦੇ ਨਾ ਰਹਿਣ ਦੇ ਕਾਰਨ ਨਾ ਉਹ ਸ਼ਰੀਰ ਵਾਲਾ ਹੈ ਅਤੇ ਨਾ ਮਰਨ-ਧਰਮ ਹੀ, ਇਸ ਵਾਸਤੇ 'ਅੰਮ੍ਰਿਤ' ਹੈ। ਹਵਾ ਨਾਲ ਜਿਉਂ ਉਹ ਕੰਜ ਇੱਧਰ-ਉੱਧਰ ਹੁੰਦੀ ਤੇ ਹਿਲਦੀ ਹੋਈ ਨਜ਼ਰ ਪੈਂਦੀ ਹੈ ਤਿਉਂ ਹੀ ਗਿਆਨਵਾਨ ਦਾ ਅਨਾਤਮਾ ਜਾਣਕੇ ਤਿਆਗਿਆ ਹੋਇਆ ਸ਼ਰੀਰ ਭੀ ਪ੍ਰਾਰੱਥਧ ਦੂਰਾ ਉੱਠਦਾ, ਬੈਠਦਾ, ਖਾਂਦਾ, ਪੀਂਦਾ ਤੇ ਚਲਦਾ ਆਦਿ ਕਿਆ ਕਰਦਾ ਦਿਖਾਈ ਦਿੰਦਾ ਹੈ। ਇਸੀ ਵਾਸਤੇ ਸ਼ਰੀਰ ਦੀ ਕਿਆ, ਗਿਆਨਵਾਨ ਨੂੰ ਸਪਰਸ਼ ਨਹੀਂ ਕਰਦੀ ਕਿਉਂਕਿ ਉਹ ਅਸ਼ਰੀਰੀ 'ਆਤਮਾ' ਹੈ। ਅਗਿਆਨ ਦੇ ਕਾਰਨ ਸ਼ਰੀਰ ਵਿੱਚ ਜੋ ਆਤਮਾ-ਖੁੱਧੀ ਸੀ, ਉਹ ਗਿਆਨ ਦੂਰਾ ਨਿਵਿਰਤ ਹੋ ਕੇ ਇੰਦ੍ਰੀਆਂ ਤੇ ਮਨ ਤੋਂ ਅਤੀਤ ਅਜਨਮਾ, ਨਿਰਵਿਸ਼ੇਸ਼ 'ਆਤਮਾ' ਵਿੱਚ ਅਚੱਲ ਹੋ ਜਾਂਦੀ ਹੈ। ਉਹ ਅਚੱਲ ਖੁੱਧੀ, ਸ਼ਰੀਰ ਦੀ ਕਿਸੇ ਪ੍ਰਕਾਰ ਦੀ ਭੀ ਹਰਕਤ ਨਾਲ ਚਲਾਇਮਾਨ ਨਹੀਂ ਹੁੰਦੀ, ਜਿਸ ਤਰ੍ਹਾਂ ਕੌੜਾਂ ਬਾਹਸ਼ਾਂ ਅਤੇ ਹਨੇਰੀਆਂ, ਆਕਾਸ਼ ਨੂੰ ਆਪਣੇ ਨਿਰਲੇਪ ਸੂਭਾਵ ਤੋਂ ਕਦੇ ਭੀ ਵਿਕਾਰੀ ਨਹੀਂ ਕਰ ਸਕਦੀਆਂ।

### ਗਿਆਨਵਾਨ ਦੀ ਨਿਸਚਿੰਤਤ-ਨਿਰਭੈ ਇਸਥਿਤੀ

ਉਸ ਨਿਰਵਿਕਾਰ 'ਆਤਮਾ' ਦੇ ਗਿਆਨ ਵਾਲੇ-ਆਤਮਵੇਤਾ ਦੀ ਨਿਸਚਿੰਤ ਇਸਥਿਤੀ ਨੂੰ ਸ਼ੁਭੀ ਇਉਂ ਦਿਖਾਉਂਦੀ ਹੈ-

ਜੇ ਪੁਗਸ ਆਤਮਾ ਨੂੰ 'ਮੈਂ ਇਹ ਹਾਂ' ਇਸ ਪ੍ਰਕਾਰ ਵਿਸ਼ੇਸ਼ ਰੂਪ ਤੇ ਜਾਣ ਜਾਵੇ ਤਾਂ ਫਿਰ ਉਹ ਕਿਹੜੀ ਇੱਛਾ ਕਰਦਾ ਹੋਇਆ ਅਤੇ ਕਿਹੜੀ ਕਾਮਨਾ ਦੇ ਹੋਣ ਨਾਲ ਸ਼ਰੀਰ ਪਿੱਛੇ ਦੁਖੀ ਹੋਵੇ? (ਬਿਹ: ਉ: ੪੧੪।੧੨)

ਭੁੱਖ, ਪਿਆਸ ਤੋਂ ਅਤੀਤ, ਸਭ ਸ਼ਰੀਰਾਂ ਵਿੱਚ ਰਹਿਣ ਵਾਲਾ, ਪੰਜ ਗਿਆਨ ਇੰਦ੍ਰੀਆਂ ਤਥਾ ਛੇਵਾਂ ਮਨ, ਜਿਸਦੇ ਕਰਣ ਦੀ ਤਰ੍ਹਾਂ ਕਰਣ ਯਾਨੀ ਹਥਿਆਰ

ਵਾਂਗ੍ਰੀ ਹਨ, ਇਨ੍ਹਾਂ ਦੂਰਾ ਜੋ ਕੁੱਝ ਭੀ ਦੇਖਦਾ, ਸੁਣਦਾ, ਸੰਘਦਾ, ਸ਼ਾਦ ਲੈਂਦਾ ਅਤੇ ਸਪਰਸ਼ ਕਰਦਾ ਹੈ ਤਥਾ ਚਿੰਤਨ ਵਿੱਚ ਆਉਣ ਵਾਲਾ ਹੈ, ਉਹ ਸਭ ਮ੍ਰਿਗਤਿਸ਼ਨਾ ਦੇ ਜਲ ਵਾਂਗ੍ਰੀ ਐਵੇਂ ਪ੍ਰਤੀਤ ਹੀ ਹੁੰਦਾ ਹੈ। ਇਸ ਤੋਂ ਵਿਪਰੀਤ ਨਿੱਤ, ਸੁਧਾਰ, ਬੁਧ ਤੇ ਮਕਤ ਸੂਰਪ ਸਾਖੀ-ਆਤਮਾ ‘ਮੈਂ ਹੀ ਹਾਂ’ ਜੋ ਇਉਂ ਜਾਣਦਾ ਹੈ, ਉਹ ਕਿਸ ਵਸਤੂ ਦੀ ਇੱਛਾ ਕਰੇ? ‘ਆਤਮਾ’ ਤੋਂ ਭਿੰਨ ਕੁੱਝ ਹੈ ਹੀ ਨਹੀਂ, ਇਸ ਪ੍ਰਤੀਤ ਦੇ ਰਹੇ ਮ੍ਰਿਗ-ਜਲ ਵਿੱਚ ਜਲ ਦਾ ਅਭਾਵ ਸਮਝਕ ਅਤੇ ‘ਆਤਮਾ’ ਨੂੰ ਪੂਰਨ ਜਾਣ ਕੇ, ਕੀ ਕਾਮਨਾ ਕਰੇ? ਜਦੋਂ ਕਿ ਕੋਈ ਕਾਮਨਾ ਯੋਗ ਪਦਾਰਥ ਹੀ ਨਹੀਂ ਹੈ ਕਿਉਂਕਿ ਇਸ ਹਾਲਤ ਵਿੱਚ ਤਾਂ ਸਭ ਕੁੱਝ ‘ਆਤਮਾ-ਸੂਰਪ’ ਹੀ ਹੈ ਜਾਂਦਾ ਹੈ, ਇਸ ਲਈ ਕਿਸ ਪਦਾਰਥ ਲਈ, ਕਿਹੜੀ ਇੱਛਾ ਕਰਦਾ ਹੋਇਆ ਸ਼ਰੀਰ ਪਿੱਛੇ ਦੁਖੀ ਹੋਵੇ?

ਜੋ ਸ਼ਰੀਰ ਵਿੱਚ ਆਤਮ-ਬੁੱਧੀ ਰੱਖਣ ਵਾਲਾ ਹੁੰਦਾ ਹੈ, ਉਹੀ ਸ਼ਰੀਰ ਰੂਪ ਉਪਾਧੀ ਦੇ ਦੁਖੀ ਹੋਣ ਨਾਲ ਦੁਖੀ ਅਤੇ ਸੁਖੀ ਹੋਣ ਨਾਲ ਸੁਖੀ ਹੁੰਦਾ ਹੈ। ਉਹ ‘ਆਤਮਾ’ ਤੋਂ ਭਿੰਨ ਪਦਾਰਥ ਜਾਣ ਕੇ ਹੀ ਕਾਮਨਾ ਕਰਦਾ ਹੈ ਕਿੰਤੂ ਜੋ ਸ਼ਰੀਰ ਰੂਪ ਹੀ ਨਹੀਂ, ਉਸ ਨਿਰਉਪਾਧਿਕ ‘ਆਤਮਾ’ ਨੂੰ ਦੇਖਣ ਵਾਲੇ ਪੁਰਸ਼ ਪਾਸੋਂ ਇਹ ਗੱਲ ਕਿਸ ਤਰ੍ਹਾਂ ਹੋ ਸਕਦੀ ਹੈ? ਅਰਥਾਤ ਉਹ ਸੁਪਨ ਦੇ ਸ਼ਰੀਰ ਵਾਸਤੇ ਸੁਪਨ ਪਦਾਰਥਾਂ ਲਈ, ਕਿਸ ਪ੍ਰਕਾਰ ਕਾਮਨਾ ਕਰਕੇ ਦੁਖੀ ਹੋਵੇਗਾ? ਇਸ ਪ੍ਰਕਾਰ ਦੇ ਨਿਰਉਪਾਧਿਕ ‘ਆਤਮਾ’ ਨੂੰ ਸਾਰੇ ਹੀ ਪ੍ਰਾਣੀਆਂ ਵਿੱਚ ਪੂਰਨ ਜਾਣ ਕੇ, ਅਭੇਦਤਾ ਨੂੰ ਪ੍ਰਾਪਤ ਹੋਏ ‘ਤੁੱਵ੍ਵੇਤਾ’ ਦੀ ਨਿਰਭੈਤਾ ਦਿਖਾਉਂਦੇ ਹਨ-

ਜਦ ਭੂਤ ਅਤੇ ਭਵਿੱਸ਼ਤ ਦੇ ਸ੍ਰਾਵੀ, ਇਸ ਪ੍ਰਕਾਸ਼ਮਾਨ ਅਥਵਾ ਕਰਮ ਫਲ ਦਾਤਾ ‘ਆਤਮਾ’ ਨੂੰ ਮਨੁੱਸ਼ ਸਾਖਜਾਤ ਜਾਣ ਲੈਂਦਾ ਹੈ ਤਾਂ ਫਿਰ ਉਸ ਪਾਸੋਂ ਆਪਣੀ ਰੱਛਿਆ ਦੀ ਇੱਛਾ ਨਹੀਂ ਕਰਦਾ। (ਬਿਹ: ਉ: ੪੧੪।੧੫)

ਗੁਰੂ ਕਿਪਾ ਨਾਲ ਜਦ ਆਪਣੇ ‘ਆਤਮਾ’ ਨੂੰ ਜਾਣ ਲੈਂਦਾ ਹੈ, ਕਿਸ ਪ੍ਰਕਾਰ ਦੇ ਆਤਮਾ ਨੂੰ? ਸ਼ੁੱਭ-ਅਸ਼ੁੱਭ ਕਰਮਾਂ ਮੁਤਾਬਿਕ, ਸਭ ਪ੍ਰਾਣੀਆਂ ਨੂੰ ਜੋ ਫਲ ਦੇਣ ਵਾਲਾ ਹੈ ਤਥਾ ਜੋ ਸਮਾਂ ਥਿਤ ਗਿਆ ਹੈ ਅਤੇ ਜੋ ਅੱਗੇ ਨੂੰ ਆਵੇਗਾ ਆਦਿ ਤਿਹਾਂ ਕਾਲਾਂ ਦੇ ਗਿਆਤਾ ਨੂੰ ਸਾਖਜਾਤ ਆਪਣਾ ਰੂਪ ਜਾਣ ਲੈਂਦਾ ਯਾਨੀ ‘ਮੈਂ ਹੀ ਹਾਂ’ ਉਸ ਵਕਤ ਉਹ ਪੁਰਸ਼ ਕਿਸੇ ਪਾਸੋਂ ਭੀ ਨਹੀਂ ਡਰਦਾ। ਕਿਉਂ ਨਹੀਂ

ਭਰਦਾ? ਇਸ ਲਈ ਕਿ ਜਿਤਨਾ ਭੀ ਚਰਾਚਰ ਜਗਤ ਹੈ ਇਸੀ 'ਆਤਮਾ-ਬ੍ਰਹਮ' ਦੇ ਭੈ ਐਂਦਰ ਇਸਥਿਤ ਹੈ। ਇਸ ਤੋਂ ਵੱਡੀ ਤਾਕਤ ਕੋਈ ਭੀ ਨਹੀਂ, ਜਿਸ ਦੀ ਹੁਕਮਤ ਇਸ ਪਰ ਹੋ ਸਕੇ। ਕਠੋਪਨਿਸ਼ਟ ਵਿੱਚ ਲਿਖਿਆ ਹੈ-

ਇਸ ਪ੍ਰਮੇਸ਼ਰ ਦੇ ਭੈ ਨਾਲ ਅਗਨੀ ਤਪਦੀ ਹੈ, ਇਸ ਦੇ ਭੈ ਨਾਲ ਸੂਰਜ ਤਪਦਾ ਹੈ ਤਥਾ ਇਸ ਦੇ ਭੈ ਨਾਲ ਇੰਦ੍ਰ, ਵਾਯੂ ਅਤੇ ਪੰਜਵਾਂ ਮ੍ਰਿਤ (ਯਮਰਾਜ) ਦੌੜਦਾ ਹੈ।

(ਕ: ਉ: ੨। ੩। ੩)

ਭੈ ਵਿਚਿ ਸੁਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥

(ਅੰਗ ੪੯੪)

ਆਪਣੇ ਤੋਂ ਜੁਦਾ ਸਮਝਣ ਵਾਲੇ ਅਗਿਆਨੀ ਲੋਕ, ਆਪਣੀ ਰੱਛਿਆ ਲਈ ਈਸ਼ੂਰ ਅੱਗੇ ਨਾਨਾ ਪ੍ਰਕਾਰ ਦੀ ਦੀਨਤਾ ਪੁਰਬਕ ਪ੍ਰਾਰਥਨਾ ਕਰਦੇ ਹਨ ਕਿਉਂਕਿ ਉਨ੍ਹਾਂ ਨੂੰ ਆਪਣਾ ਨਾਸ਼ ਹੁੰਦਾ ਦਿਖਾਈ ਦਿੰਦਾ ਹੈ। ਆਪਣਾ ਨਾਸ਼ ਕਿਸੇ ਨੂੰ ਭੀ ਇਸ਼ਟ (ਭਾਉਂਦਾ) ਨਹੀਂ, ਇਸ ਲਈ ਆਪਣਾ ਬਚਾਉ ਪ੍ਰਮਾਤਮਾ ਪਾਸੋਂ ਚਾਹੁੰਦੇ ਹਨ ਪੰਤੂ ਜੋ ਅਭੇਦ-ਦਰਸ਼ੀ ਅਰਥਾਤ ਆਪਣੇ 'ਆਤਮਾ' ਨੂੰ ਹੀ ਵਿਵਾਪਕ ਪ੍ਰਮਾਤਮਾ ਸਮਝਣ ਵਾਲਾ ਹੈ, ਉਹ ਨਾਸ਼ ਤੋਂ ਰਹਿਤ, ਪੜ੍ਹੁ-ਸੂਰਪ 'ਗਿਆਨੀ' ਨਾ ਆਪਣਾ ਨਾਸ਼ ਹੁੰਦਾ ਦੇਖਦਾ ਹੈ ਅਤੇ ਨਾ ਹੀ 'ਬ੍ਰਹਮ' ਨੂੰ ਆਪਣੇ ਤੋਂ ਜੁਦਾ ਜਾਣ ਕੇ, ਉਸ ਪਾਸੋਂ ਕਦੇ ਰੱਛਿਆ ਹੀ ਚਾਹੁੰਦਾ ਹੈ। ਇਹ ਰੱਸੀ ਵਿੱਚ ਸੱਪ ਦੀ ਤਰ੍ਹਾਂ ਪ੍ਰਤੀਤ ਦੇਣ ਵਾਲਾ ਸ਼ਰੀਰ, ਗਿਆਨਵਾਨ ਦਾ 'ਸੂਰਪ' ਨਹੀਂ ਹੈ, ਜਿਸ ਛਿਨ-ਛਿਨ ਬਾਅਦ ਤਬਦੀਲ ਹੋਣ ਵਾਲੇ ਸ਼ਰੀਰ ਦਾ ਨਾਸ਼ ਹੁੰਦਾ ਦੇਖਕੇ, ਉਸਦੇ ਬਚਾਉ ਖਾਤਰ ਈਸ਼ੂਰ ਅੱਗੇ ਦੀਨਤਾ ਪ੍ਰਗਟ ਕਰੇ।

ਦੌਤ, ਜੋ ਵਾਸਤਵ ਵਿੱਚ ਨਹੀਂ, ਇਹ ਅਨੰਤ ਪ੍ਰਕਾਰ ਦੀ ਪ੍ਰਤੀਤੀ, ਅਵਿੱਦਾ ਤੋਂ ਉਤਪੰਨ ਹੋਈ ਹੈ। ਇਸ ਅਵਸਥਾ ਵਿੱਚ ਦੌਤ ਨੂੰ ਦੇਖਣ ਵਾਲਾ ਯਾਨੀ ਅਦੈਤ ਵਸਤੂ ਵਿੱਚ ਜੋ ਦੌਤ ਨੂੰ ਆਰੋਪਨ ਕਰਨ ਵਾਲਾ ਹੈ, ਉਹ ਮਰ ਕੇ ਫਿਰ ਮਰਦਾ ਹੈ। ਇਹ ਮ੍ਰਿਤ-ਚੱਕ ਵਿੱਚੋਂ ਨਿਕਲ ਨਹੀਂ ਸਕਦਾ। ਉਸ ਭੇਦ-ਦਰਸ਼ੀ ਮਨੁੱਖ ਦੀ ਢੁਰਗਤੀ, ਸੂਤੀ ਇਸ ਪ੍ਰਕਾਰ ਦਸਦੀ ਹੈ-

'ਬ੍ਰਹਮ' ਨੂੰ ਗੁਰੂ ਉਪੇਦਸ਼ ਮੁਤਾਬਿਕ ਅਰਥਾਤ ਪ੍ਰਮਾਰਥ ਗਿਆਨ ਦੇ ਸੰਸਕਾਰ ਯੁਕਤ ਮਨ ਨਾਲ ਹੀ ਦੇਖਣਾ ਚਾਹੀਦਾ ਹੈ। ਇਸ ਵਿੱਚ ਨਾਨਾ (ਅਨੇਕਤਾ)

ਨਹੀਂ ਹੈ। ਜੋ ਇਸ ਵਿੱਚ ਨਾਨਾ ਦੇ ਸਾਮਾਨ ਦੇਖਦਾ ਹੈ, ਉਹ ਮਿਤੁ ਤੋਂ ਮਿਤੁ ਨੂੰ ਪ੍ਰਾਪਤ ਹੁੰਦਾ ਹੈ ਭਾਵ ਮਰਦਾ ਅਤੇ ਜੰਮਦਾ ਰਹਿੰਦਾ ਹੈ। (ਕ: ਉ: ੨੧੧੧)

ਜਿਸ ਵਿੱਚ ਨਾਨਾਤੂ (ਅਨੇਕਤਾ) ਕੁੱਝ ਨਹੀਂ ਹੈ, ਉਸ ਵਿੱਚ ਭੀ ਨਾਨਾ ਦੀ ਕਲਪਨਾ ਕਰਨੀ, ਇਹੋ ਹੀ ਦ੍ਰੈਤ ਹੈ। ਇਹੀ ਕਲਪਨਾ ਜੀਵ ਨੂੰ ਪ੍ਰਮੇਸ਼ਰ ਤੋਂ ਜੁਦਾ ਕਾਇਮ ਜਿਹਾ ਕਰਕੇ, ਆਪਣੇ ਨਾਸ਼ ਦਾ ਅਗਿਆਨ ਦਿਖਾ ਕੇ, ਆਪਣੇ ਰੱਛਿਆ ਲਈ ਦੀਨ ਬਣਾਉਂਦੀ ਹੈ। ਇਸ ਭ੍ਰਮ ਦ੍ਰਾਰਾ ਅਣਹੋਈ ਪ੍ਰਾਪਤ ਦੀਨਤਾ ਤੋਂ, ਕਲਪਨਾ ਹੀਨ ‘ਅਦੈਤ ਵਸਤੂ’ ਦੇ ਗਿਆਨ ਬਿਨਾਂ, ਛੁਟਕਾਰਾ ਕਦ ਮਿਲ ਸਕਦਾ ਹੈ? ਰੱਸੀ ਨੂੰ ਜਾਣ ਲੈਣ ਵਾਲਾ ਭੀ ਕਦੇ ਸੱਪ ਤੋਂ ਡਰਦਾ ਹੈ? ਇਹੀ ਕਾਰਨ ਹੈ ਕਿ ਆਪਣੇ ਹੀ ‘ਆਤਮਾ’ ਨੂੰ ਸਭ ਪਾਣੀਆਂ ਵਿੱਚ ਵੇਖਣ ਵਾਲਾ, ਕਿਸੇ ਤੋਂ ਭੀ ਭੈ ਨਹੀਂ ਖਾਂਦਾ ਕਿਉਂਕਿ ਆਪਣੇ-ਆਪ ਤੋਂ ਤਾਂ ਭੈ ਹੁੰਦਾ ਹੀ ਨਹੀਂ। ਇਸ ਪ੍ਰਕਾਰ ਜੋ ਆਪਣਾ ‘ਆਤਮਾ’ ਨੂੰ ਹੀ ਪੂਰਨ ਦੇਖਣ ਵਾਲਾ ਹੈ, ਉਹ ਨਿਸਚੇ ਹੀ ਪ੍ਰਮਾਤਮਾ ਤੋਂ ਜੁਦਾ ਕੁੱਝ ਵਸਤੂ ਨਹੀਂ ਦੇਖਦਾ ਅਰਥਾਤ ਸਭ ਕੁੱਝ ਪ੍ਰਮਾਤਮਾ ਸੂਰਪ ਹੀ ਹੈ, ਐਸਾ ਨਿਸਚੇ ਕਰਦਾ ਹੈ। ਫਿਰ ਕਿਸ ਪ੍ਰਮਾਤਮਾ ਪਾਸੋਂ, ਕਿਸ ਭੈ ਦਾ ਮਾਰਿਆ ਹੋਇਆ, ਕੌਣ ਆਪਣੀ ਰੱਛਾ ਚਾਹਵੇਗਾ?

ਡਰਿ ਡਰਿ ਮਰਤੇ ਜਬ ਜਾਨੀਐ ਦੁਰਿ॥ ਡਰੁ ਚੂਕਾ ਦੇਖਿਆ ਭਰਪੂਰਿ॥

(ਅੰਗ ੧੯੯)

ਜੋਗੀ ਕਉ ਕੈਸਾ ਡਰੁ ਹੋਇ॥ ਰੂਖਿ ਬਿਰਖਿ ਗ੍ਰਹਿ ਬਾਹਿਰ ਸੋਇ॥

(ਅੰਗ ੨੨੩)

ਆਤਮ ਗਿਆਨੀ ਕਿਸੇ ਪਾਸੋਂ ਭੀ ਭੈ ਨਹੀਂ ਮੰਨਦਾ। (ਕੈ: ਉ: ੨੧੪੧)

ਆਪਣੇ ਆਪ ਨੂੰ ਅਵਿਨਾਸ਼ੀ ਜਾਣ ਲੈਣ ਵਾਲੇ ਨੂੰ, ਭੈ ਦਾ ਕੋਈ ਨਿਮਿੱਤ ਹੀ ਨਹੀਂ ਰਹਿੰਦਾ, ਇਸ ਲਈ ਉਹ ਆਪਣੀ ਹਿਫਾਜ਼ਤ ਨਹੀਂ ਚਾਹੁੰਦਾ-

ਜੋ ਪੁਰਜ਼ ਇਸ ਕਰਮ ਫਲ ਭੋਗਤਾ ਅਤੇ ਪਾਣ ਆਦਿ ਨੂੰ ਧਾਰਨ ਕਰਨ ਵਾਲੇ ‘ਆਤਮਾ’ ਨੂੰ ਉਸਦੇ ਸਾਮੀਪ (ਕੋਲ) ਰਹਿ ਕੇ ਭੂਤ, ਭਵਿੱਸ਼ਜਤ ਅਤੇ ਵਰਤਮਾਨ ਦੇ ਸ਼ਾਸਕ ਰੂਪ ਤੇ ਜਾਣਦਾ ਹੈ, ਉਹ ਅਜਿਹਾ ਵਿਗਜਾਨ ਹੋ ਜਾਣ ਦੇ ਬਾਅਦ, ਉਸਦੀ ਰੱਛਿਆ ਕਰਨ ਦੀ ਇੱਛਾ ਨਹੀਂ ਕਰਦਾ, ਨਿਸਚੇ ਇਹੀ ਉਹ ਆਤਮ-ਤੱਤੂ ਹੈ। (ਕ: ਉ: ੨੧੧੫)

ਜੋ ਅੰਗੁਸ਼ਟ\* ਪਰਿਮਾਣ (ਅੰਗੂਠੇ ਮਾਡ੍ਰ) ਪੁਰਸ਼ ਸ਼ਰੀਰ ਦੇ ਵਿਚਕਾਰ ਇਸਥਿਤ ਹੈ, ਉਸ ਨੂੰ ਭੁਤ, ਭਵਿੱਸ਼ਤ ਦਾ ਸ਼ਾਸਕ (ਕੈਟਰੋਲ ਕਰਨ ਵਾਲਾ) ਜਾਣ ਕੇ, ਉਹ ਉਸ ਆਤਮ-ਗਿਆਨ ਦੇ ਕਾਰਨ, ਆਪਣੇ ਸ਼ਰੀਰ ਦੀ ਰੱਛਿਆ ਨਹੀਂ ਚਾਹੁੰਦਾ, ਨਿਸਚੇ ਹੀ ਇਹ ਉਹੀ 'ਆਤਮ-ਤੱਤੁ' ਹੈ। (ਕ. ਉ: ੨੧।੧੨)

ਇਸ ਪ੍ਰਕਾਰ ਭੁਤ, ਭਵਿੱਸ਼ਤ ਅਤੇ ਵਰਤਮਾਨ ਦੇ ਸ਼ਾਸਕ (ਕੈਟਰੋਲ ਕਰਨ ਵਾਲਾ) ਅਵਿਨਾਸੀ 'ਬ੍ਰਹਮ' ਤੱਤੁ ਨੂੰ ਗੁਰੂ ਦ੍ਵਾਰਾ ਜਾਣ ਕੇ ਨਿਸਚਿਤ ਤਥਾ ਨਿਰਭੈ ਇਸਥਿਤੀ ਹੋ ਜਾਂਦੀ ਹੈ। ਇਸ ਨਿਸ਼ਕੰਟਕ, ਅਚੱਲ, ਸੁਰਾਜ ਪਰ ਆਗੂੜ੍ਹੇ (ਇਸਥਿਤ) ਕਰ ਦੇਣ ਵਾਲੇ ਸਤਿਗੁਰੂ ਦੇ ਤੁੱਲ ਹੋਰ ਕੌਣ ਹੋ ਸਕਦਾ ਹੈ ਜੋ ਕੰਗਾਲ ਤੋਂ ਸ਼ਹਿਨਸ਼ਾਹ ਬਣਾ ਦੇਣ ਵਾਲੇ ਹਨ? ਤਨ, ਮਨ ਅਤੇ ਧਨ ਉਸ ਗੁਰੂਦੇਵ ਉੱਤੇ ਕੁਰਬਾਨ ਕਰਨਾ ਬਹੁਤ ਬੋੜਾ ਹੈ ਕਿਉਂਕਿ ਅਵਿਨਾਸੀ ਵਸਤੂ ਦੀ ਕੀਮਤ ਵਿਨਾਸੀ ਪਦਾਰਥ ਨਹੀਂ ਹੋ ਸਕਦਾ ਤਾਂ ਭੀ ਜਿਸਨੂੰ ਆਪਣਾ ਸਮਝਿਆ ਹੋਇਆ ਹੁੰਦਾ ਹੈ, ਉਸਦਾ ਦੇ ਦੇਣਾ ਹੀ ਸੂਕਾਰ ਕਰ ਲਿਆ ਜਾਂਦਾ ਹੈ। ਜਦ ਰਾਜਾ ਜਨਕ ਨੇ ਸਾਰਾ ਹੀ ਰਾਜ ਤਥਾ ਆਪਣਾ-ਆਪ, ਅਸ਼ਟਾਵੱਕ ਮੁਨੀ ਦੇ ਅਰਪਣ ਕਰ ਦਿੱਤਾ ਤਦ ਯਾਕਜਵਲਕ ਨੇ ਬ੍ਰਹਮਵੇਤਾ ਦੀ ਅਵਿਰਲ ਇਸਥਿਤੀ ਦਾ ਉਪਦੇਸ਼ ਇਉਂ ਕੀਤਾ-

**ਨੇਤਿ ਨੇਤਿ ਨਿਰਦੇਸ਼ ਦ੍ਵਾਰਾ ਪ੍ਰਕਾਸ਼ਿਤ ਹੋਣ ਵਾਲਾ ਨਿਰਭੈ  
ਆਤਮਾ ਬ੍ਰਹਮ**

'ਇਹੀ ਬਾਤ ਰਿਚਾ ਦ੍ਵਾਰਾ ਕਰੀ ਗਈ ਹੈ-ਇਹ ਬ੍ਰਹਮਵੇਤਾ ਦੀ ਨਿੱਤ ਮਹਿਮਾ ਹੈ, ਜੋ ਕਰਮ ਨਾਲ ਨਾ ਤਾਂ ਵਧਦੀ ਹੈ ਅਤੇ ਨਾ ਹੀ ਘਟਦੀ ਹੈ। ਉਸ ਮਹਿਮਾ ਦੇ ਹੀ ਸੂਰਪ ਨੂੰ ਜਾਨਣ ਵਾਲੇ ਹੋਣਾ ਚਾਗੀਦਾ ਹੈ, ਉਸ ਨੂੰ ਜਾਣ ਕੇ ਪਾਪ ਕਰਮ ਨਾਲ ਲਿਪਤ ਨਹੀਂ ਹੁੰਦਾ। ਇਸ ਲਈ, ਇਸ ਪ੍ਰਕਾਰ ਜਾਨਣ ਵਾਲਾ ਸ਼ਾਂਤ, ਦਾਂਤ (ਅੰਤਹਕਰਣ ਦੀ ਤਿਸ਼ਨਾ ਤੋਂ ਰਹਿਤ), ਉਪਰਤੀ (ਸੰਪੂਰਨ ਇੱਛਾਵਾਂ ਦਾ ਤਿਆਗੀ) ਅਤੇ ਤਿਤਿੱਛੁ (ਪ੍ਰਤੀਕੂਲਤਾ ਨੂੰ ਸਹਿਣ ਵਾਲਾ)

\* ਇਸ ਜਗ੍ਹਾ 'ਅੰਗੁਸ਼ਟ' ਪਰਿਮਾਣ ਪੁਰਸ਼ (ਬ੍ਰਹਮ) ਦਾ ਆਕਾਰ ਨਹੀਂ ਸਮਝਣਾ ਕਿਉਂਕਿ ਆਤਮਾ ਅੰਦਾਜ਼ੇ ਤੋਂ ਬਾਹਰ ਹੈ। ਰਿਚਾ ਕਾਸ਼ਨ 'ਸ਼ੁਨੂਂਣ ਸ਼ਾਮਨ ਅਕਾਰ ਵਾਲਾ' ਹੈ, ਉਸ ਰਿਚਾ-ਅੰਤਹਕਰਣ ਉਪਾਧੀ ਵਿੱਚ ਪੂਰਨ ਪ੍ਰਾਤਮਾ ਦੇ ਰੱਹਣ ਕਾਰਨ 'ਅੰਗੁਸ਼ਟ ਪਰਿਮਾਣ' ਇਸ ਤਰ੍ਹਾਂ ਅਖਿਆ ਹੈ।

ਸਮਾਹਿਤ ਹੋ ਕੇ, 'ਆਤਮਾ' ਵਿੱਚ ਹੀ 'ਆਤਮਾ' ਨੂੰ ਦੇਖਦਾ ਹੈ ਯਾਨੀ ਸਭ ਨੂੰ 'ਆਤਮਾ' ਹੀ ਦੇਖਦਾ ਹੈ। ਉਸ ਨੂੰ ਪਾਪ-ਪੁੰਨ ਦੀ ਪ੍ਰਾਪਤੀ ਨਹੀਂ ਹੁੰਦੀ, ਇਹ ਸੰਪੂਰਨ ਪਾਪਾਂ ਨੂੰ ਪਾਰ ਕਰ ਜਾਂਦਾ ਹੈ। ਇਸ ਨੂੰ ਪਾਪ, ਤਾਪ (ਕਸ਼ਟ) ਨਹੀਂ ਪੜਾਉਂਦਾ ਬਲਕਿ ਇਹ ਸਾਰੇ ਪਾਪਾਂ ਨੂੰ ਭਸਮ ਕਰਦਾ ਹੈ। ਇਹ ਪਾਪ ਰਹਿਤ, ਨਿਸ਼ਕਾਮ, ਸੰਸਾਰਹੀਨ, ਬਹੁਮਵੇਤਾ ਹੋ ਜਾਂਦਾ ਹੈ। 'ਚੇ ਸਮਾਟ! ਇਹ ਬਹੁਮ ਲੋਕ ਹੈ, ਤੈਨੂੰ ਇਸ ਲੋਕ ਵਿੱਚ ਪੁਚਾ ਦਿੱਤਾ ਗਿਆ ਹੈ' ਇਸ ਤਰ੍ਹਾਂ ਯਾਗਯਵਲਕ ਨੇ ਕਿਹਾ। ਤਦ ਜਨਕ ਨੇ ਆਖਿਆ—'ਮੈਂ ਸ਼੍ਰੀਮਾਨ ਨੂੰ ਵਿਦੇਹ ਦੇਸ਼ (ਆਪਣਾ ਸਾਰਾ ਰਾਜ) ਦਿੰਦਾ ਹਾਂ, ਸਾਥ ਹੀ ਆਪ ਦੀ ਸੌਵਾ ਕਰਨ ਲਈ, ਆਪਣੇ ਆਪ ਨੂੰ ਭੀ ਅਰਪਣ ਕਰਦਾ ਹਾਂ।'

(ਬਿਹ: ਉ: ੪।੪।੨੩)

ਪ੍ਰਸ਼ਨ-ਬਹੁਮਵੇਤਾ ਦੀ ਉਹ ਨਿੱਤ ਇੱਕ-ਰਸ ਰਹਿਣ ਵਾਲੀ ਮਹਿਮਾ ਕਿਹੜੀ ਹੈ, ਜਿਸ ਨੂੰ ਜਾਣ ਕੇ ਪੁਰਸ਼, ਪਾਪ ਨਾਲ ਲਿਪਤ ਨਹੀਂ ਹੁੰਦਾ?

ਉੱਤਰ-ਨਿਰਉਪਾਧਿਕ 'ਆਤਮਾ'

ਪ੍ਰਸ਼ਨ-ਉਪਾਧੀ ਤੋਂ ਰਹਿਤ ਉਸ ਮਹਿਮਾ ਦੀ ਪ੍ਰਾਪਤੀ ਕਿਸ ਤਰ੍ਹਾਂ ਹੋ ਸਕਦੀ ਹੈ? ਕਿਉਂਕਿ ਜਦ ਉਹ ਨਾਮ-ਰੂਪ ਤੋਂ ਰਹਿਤ ਵਸਤੂ ਨਾ ਕਿਸੇ ਸ਼ਬਦ ਦੂਰਾ ਕਥਨ ਕੀਤੀ ਜਾਂਦੀ ਹੈ ਨਾ ਹੀ ਕੋਈ ਇੰਦ੍ਰੀਯ ਉਸ ਨੂੰ ਦੇਖ ਸਕਦੀ ਹੈ ਤਥਾ ਇਸੀ ਪ੍ਰਕਾਰ ਮਨ ਦੂਰਾ ਭੀ ਜਾਨਣ ਵਿੱਚ ਨਹੀਂ ਆਉਂਦੀ?

ਉੱਤਰ-ਸੰਪੂਰਨ ਇੱਛਾਵਾਂ ਨੂੰ ਤਿਆਗ ਦੇਣ ਵਾਲਾ 'ਬਹੁਮਵੇਤਾ' ਜਿਸ ਮਹਿਮਾ ਨੂੰ ਜਾਣ ਕੇ ਸੰਕਲਪ ਸ਼ੁਨ ਹੋ ਜਾਂਦਾ ਹੈ, ਉਹ 'ਨੇਤਿ, ਨੇਤਿ' ਯਾਨੀ ਇਹ ਨਹੀਂ ਹੈ, ਇਹ ਨਹੀਂ ਹੈ, ਇਨ੍ਹਾਂ ਦੋ ਸ਼ਬਦਾਂ ਤੋਂ ਵੱਖਰਾ ਹੋਰ ਕੋਈ ਉਪਾਇ ਹੀ ਨਹੀਂ ਨਿਰਦੇਸ਼ ਹੈ। ਕਿਉਂਕਿ ਇਸ ਤੋਂ ਭਿਨ ਜਿਤਨਾ ਭੀ ਉਪਾਧੀ ਰੂਪ ਵਿਸ਼ੇਸ਼ ਹੈ, ਉਹ ਸਾਰਾ ਹੀ ਅਨਿੱਤ ਮਹਿਮਾ ਹੈ ਜੋ ਕਰਮ ਦੂਰਾ ਪ੍ਰਾਪਤ ਹੋਣ ਦੇ ਯੋਗ ਯਾਨੀ ਕਰਮ ਨਾਲ ਪ੍ਰਾਪਤ ਕੀਤੀ ਨਹੀਂ ਜਾ ਸਕਦੀ ਕਿਉਂਕਿ ਨਾਮ, ਰੂਪ, ਕਰਮ, ਭੇਦ, ਜਾਤੀ ਅਤੇ ਗੁਣ ਆਦਿ ਵਿਸ਼ੇਸ਼ਤਾ, ਉਸ ਵਿੱਚ ਹੈ ਨਹੀਂ। ਸ਼ਬਦ ਦੀ ਪ੍ਰਦੰਤੀ ਇਨ੍ਹਾਂ ਦੂਰਾ ਹੀ ਹੁੰਦੀ ਹੈ, ਇਨ੍ਹਾਂ ਵਿੱਚੋਂ ਕੋਈ ਭੀ ਨਾ ਹੋਣ ਦੇ ਕਾਰਨ, ਉਹ ਕਿਸੇ ਭੀ ਸ਼ਬਦ ਨਾਲ, ਪ੍ਰਕਾਸ਼ਿਤ ਨਹੀਂ ਹੁੰਦੀ। ਆਰੋਪਿਤ ਨਾਮ, ਰੂਪ ਅਤੇ

ਕਰਮ ਦ੍ਵਾਰਾ ਹੀ ਕੁੱਝ ਉਸਦੇ ਬਾਰੇ ਕਿਹਾ ਜਾਂਦਾ ਹੈ ਕਿੰਤੂ ਜਿਸ ਵਕਤ ਸੰਪੂਰਨ ਉਪਾਧੀ ਰੂਪ ਵਿਸ਼ੇਸ਼ ਤੋਂ ਰਹਿਤ, ਸੁਰੂਪ ਦਾ ਨਿਰਦੇਸ਼ ਕਰਨ ਦੀ ਇੱਛਾ ਹੁੰਦੀ ਹੈ ਤਾਂ ਉਸ ਸਮੇਂ ਕਿਸੇ ਭੀ ਤਰ੍ਹਾਂ ਉਸ ਨਿਰਉਪਾਧਿਕ (ਆਤਮਾ) ਦਾ ਨਿਰਦੇਸ਼ ਨਹੀਂ ਕੀਤਾ ਜਾ ਸਕਦਾ। ਕੇਵਲ ਇੱਕੋ ਹੀ ਉਪਾਧੀ ਰਹਿ ਜਾਂਦਾ ਹੈ। ਉਹ ਇਹ ਕਿ, ਜੋ ਕੁੱਝ ਭੀ ਉਸ ਵਿੱਚ ਆਰੋਪਨ ਕਰ ਕੇ ਕਥਨ ਕੀਤਾ ਗਿਆ ਹੈ, ਉਸ ਸਭ ਦੇ ਨਿਸ਼ੇਧ ਦ੍ਵਾਰਾ ‘ਨੈਤਿ ਨੈਤਿ’ ਇਸ ਤਰ੍ਹਾਂ ਨਿਰੂਪਣ ਕੀਤਾ ਜਾਏ ਅਰਥਾਤ ਜੋ ਕੁੱਝ ਭੀ ਵਿਸ਼ਯ ਰੂਪ ਵਿੱਚ ਪ੍ਰਾਪਤ ਹੁੰਦਾ ਹੈ, ਇਸਦੇ ਦ੍ਵਾਰਾ ਸਭ ਦਾ ਹੀ ਨਿਸ਼ੇਧ ਕਰ ਦਿੱਤਾ ਜਾਵੇ। ਜਿੰਨੀ ਭੀ ਨਾਮ-ਰੂਪ ਵਸਤੂ ਹੈ, ਉਸਦੇ ਨਿਸ਼ੇਧ ਦ੍ਵਾਰਾ ਨਾਮ-ਰੂਪ ਰਹਿਤ (ਨਿੱਤ ਮਹਿਮਾ) ਸੁਭਾਵਕ ਬਾਕੀ ਬਚ ਰਹਿੰਦੀ ਹੈ। ਇਸ ਲਈ ਉਸ ਨਿਰਉਪਾਧਿਕ (ਆਤਮਾ) ਦੇ ਦਰਸ਼ਨ ਦਾ ਇਹ ਇੱਕੋ ਹੀ ਨਿਰਦੇਸ਼ ਹੈ, ਜਿਸ ਨਾਲ ਉਹ ਮਹਿਮਾ ਪ੍ਰਕਾਸ਼ਿਤ ਹੋ ਜਾਂਦੀ ਹੈ।

ਇਸ ਨਿਸ਼ੇਧ ਵਿਧੀ ਦੁਆਰਾ ਜਦੋਂ ਸਾਰੇ ਨਾਮ-ਰੂਪ ਦੀ ਜਗਾਜਾਸ਼ ਨਿਵਿਰਤ ਹੋ ਜਾਂਦੀ ਹੈ ਉਦੋਂ ਹੀ ਸਾਰੀਆਂ ਉਪਾਧੀਆਂ ਦੇ ਖੱਡਨ ਦ੍ਵਾਰਾ ‘ਮੈਂ ਇੱਕ-ਰਸ, ਅੰਦਰ-ਬਾਹਰ ਸ਼ੂਨ, ਨਿਰਵਿਕਾਰ ਅਤੇ ਸੱਤਜ ਬ੍ਰਹਮ ਹਾਂ’ ਇਸ ਤਰ੍ਹਾਂ ਦਾ ਗਿਆਨ ਹੋ ਜਾਂਦਾ ਹੈ। ਇਉਂ ਸਭ ਪ੍ਰਕਾਰ ਦੀ ਜਗਾਜਾਸ਼ ਖਤਮ ਹੋ ਕੇ ਆਤਮਾ ਵਿੱਚ ਹੀ ਬੁੱਧੀ ਅਚੱਲ ਹੋ ਜਾਂਦੀ ਹੈ ਕਿਉਂਕਿ ਜੋ ਕੁੱਝ ਇੰਦ੍ਰੀਆਂ ਦ੍ਵਾਰਾ ਦੇਖਿਆ ਜਾਂਦਾ, ਮਨ ਦ੍ਵਾਰਾ ਚਿੰਤਨ ਵਿੱਚ ਆਉਂਦਾ ਅਤੇ ਜੋ ਕੁੱਝ ਭੀ ਬਾਣੀ ਦ੍ਵਾਰਾ ਕਿਹਾ ਹੋਇਆ ਹੁੰਦਾ ਹੈ, ਉਸਦਾ ਨਿਰਾਕਰਣ ਕਰ ਦਿੱਤੇ ਜਾਣ ਨਾਲ ‘ਸੂਜੰ ਪ੍ਰਕਾਸ਼’ ‘ਆਤਮ’ ਆਪਣੇ ਆਪ ਹੀ ਪ੍ਰਕਾਸ਼ਿਤ ਹੋ ਜਾਂਦਾ ਹੈ। ਜਿਸ ‘ਆਤਮ’ ਦ੍ਵਾਰਾ ਸਭ ਕੁੱਝ ਪ੍ਰਕਾਸ਼ਿਤ ਹੁੰਦਾ ਹੈ, ਉਸ ‘ਆਤਮ’ ਨੂੰ ਪ੍ਰਕਾਸ਼ਿਤ ਕਰਨ ਵਾਲਾ ਹੋਰ ਹੈ ਕੌਣ?

ਕਰਮ ਦ੍ਵਾਰਾ ਜੋ ਪ੍ਰਾਪਤ ਹੋਣ ਵਾਲੀ ‘ਅਨਿੱਤ (ਨਾਸ਼ਵੰਤ) ਮਹਿਮਾ’ ਹੈ, ਉਸਦਾ ਇਸ ਉਪਾਧੀ ਦ੍ਵਾਰਾ ਖੱਡਨ ਕਰ ਦੇਣ ਨਾਲ ਹੀ ‘ਨਿੱਤ (ਸਦੈਵੀ) ਮਹਿਮਾ’ ਦਾ ਦਰਸ਼ਨ ਹੁੰਦਾ ਹੈ। ਇਹੀ ‘ਨਿੱਤ ਮਹਿਮਾ’ ਯਾਨੀ ‘ਆਤਮਾ’, ਤੱਤੁਵੰਤਾ ਦੀ ਮਹਿਮਾ ਹੈ। ਇਹ ਅੱਛੇ ਕਰਮ ਕਰਨ ਨਾਲ ਵਧਦੀ ਨਹੀਂ ਅਤੇ ਬੁਰੇ ਕਰਮਾਂ ਨਾਲ ਘਟਦੀ ਨਹੀਂ। ਸ਼ੁੱਭ-ਅਸ਼ੁੱਭ ਕਰਮ ਨਾਲ ਜੋ ਵਧਣ ਅਤੇ ਘਟਣ ਦਾ ਡਰ ਸੀ, ਇਨ੍ਹਾਂ ਦੇ ਵਿਕਾਰਾਂ ਦਾ ਨਿਸ਼ੇਧ ਹੀ ਕਰ ਦਿੱਤਾ ਗਿਆ ਹੈ ਕਿਉਂਕਿ ‘ਨਿਰਵਿਕਾਰ ਆਤਮ’

ਦਾ ਬੈਧ ਹੀ ਤਾਂ ਹੁੰਦਾ ਹੈ ਜੇ 'ਨੋਤਿ ਨੋਤਿ' ਆਦੇਸ਼ ਨੂੰ ਵਰਤਿਆ ਜਾਵੇ। ਇਹ ਨਹੀਂ ਹੈ, ਇਹ ਨਹੀਂ ਹੈ ਇਸ ਨਿਰਦੇਸ਼ ਨਾਲ 'ਆਤਮ' ਤੋਂ ਬਿਨਾਂ ਕੁੱਝ ਰਹਿੰਦਾ ਹੀ ਨਹੀਂ ਤਾਂ ਪਾਪ ਅਤੇ ਪੁੰਨ ਦਾ ਲੇਪ ਤੱਤ ਵੇਤਾ ਨੂੰ ਕਿਸ ਪ੍ਰਕਾਰ ਲੱਗ ਸਕਦਾ ਹੈ? ਜੋ ਆਪਣੇ 'ਸੱਤਜ-ਸੂਰਪ' ਤੋਂ ਕਦੇ ਭੀ ਤਬਦੀਲ ਹੋਣ ਵਾਲਾ ਨਹੀਂ, ਉਹ 'ਆਤਮਾ' ਹੀ ਗਿਆਨਵਾਨ ਦੀ 'ਨਿੱਤ ਮਹਿਮਾ' ਹੈ। ਇਸ ਮਹਿਮਾ ਨੂੰ ਜਾਣ ਕੇ ਹੀ ਪੁਰਸ਼, ਪਾਪ ਨਾਲ ਲੇਪ ਨਹੀਂ ਹੁੰਦਾ। ਇਹ 'ਨਿੱਤ ਮਹਿਮਾ' ਕਰਮ ਨਾਲ ਸੰਬੰਧ ਰੱਖਣ ਵਾਲੀ ਨਹੀਂ ਅਰਥਾਤ ਮੁਕਤੀ ਅਤੇ ਬੰਧਨ ਤੋਂ ਪਰੇ ਹੈ॥ ਕਰਮ ਨਾਲ ਸੰਬੰਧ ਰੱਖਣ ਵਾਲੀ ਤਾਂ 'ਅਨਿੱਤ ਮਹਿਮਾ' ਹੀ ਹੈ, ਜੋ ਬੰਧਨ ਰੂਪ ਹੈ-

ਹੋਮ ਜਗ ਤੌਰੇ ਬਿਚਿ ਰਉਮੈ ਬਧੇ ਬਿਕਾਰ॥

ਨਰਕ ਸੁਰਗੁ ਦੁਇ ਭੁੰਚਨਾ ਹੋਇ ਬਹੁਰਿ ਬਹੁਰਿ ਅਵਤਾਰ॥

ਸਿਵ ਪੁਰੀ ਬ੍ਰਹਮ ਇੰਦ੍ਰ ਪੁਰੀ ਨਿਹਰਲੁ ਕੋ ਥਾਉ ਨਾਹਿ॥

(ਅੰਗ ੨੯੪)

ਇੰਦ੍ਰ ਲੋਕ ਸਿਵ ਲੋਕਹਿ ਜੈਬੈ॥ ਓਛੇ ਤਪ ਕਰਿ ਬਾਹੁਰਿ ਐਬੈ॥

(ਅੰਗ ੯੯੮)

ਜੀਅ ਕਾ ਬੰਧਨੁ ਕਰਮੁ ਬਿਆਪੈ॥

(ਅੰਗ ੧੩੫)

ਕੋਟਿ ਕਰਮ ਬੰਧਨ ਕਾ ਮੂਲੁ॥

(ਅੰਗ ੧੧੪੯)

ਇਸ 'ਅਨਿੱਤ ਮਹਿਮਾ' ਦੇ ਤਿਆਗ ਦ੍ਰਾਰਾ 'ਨਿੱਤ ਮਹਿਮਾ' ਨੂੰ ਜਾਨਣ ਵਾਲਾ ਤੱਤ ਵੇਤਾ, ਹਰ ਪ੍ਰਕਾਰ ਨਾਲ ਸ਼ਾਂਤ ਹੈ ਕਿਉਂਕਿ ਉਹ ਸਿਵਾਏ 'ਆਤਮਾ' ਤੋਂ ਹੋਰ ਕਿਸੀ ਭੀ ਦੂਜੀ ਵਸਤੂ ਨੂੰ ਵਾਲ ਦੀ ਨੋਕ ਬਰਾਬਰ ਭੀ ਨਹੀਂ ਦੇਖਦਾ। ਇਸ ਪ੍ਰਕਾਰ ਦੇਖਣ ਵਾਲੇ ਬ੍ਰਹਮਵੇਤਾ ਨੂੰ ਕੋਈ ਭੀ ਪਾਪ ਅਤੇ ਪੁੰਨ ਦੀ ਪ੍ਰਾਪਤੀ ਨਹੀਂ ਹੁੰਦੀ। ਉਹ ਇਸ 'ਸਰਬਾਤਮ ਦਿਸ਼ਟੀ' ਰੂਪੀ ਅੱਗ ਨਾਲ, ਪਾਪਾਂ ਨੂੰ ਭਸਮ ਕਰ ਦਿੰਦਾ ਹੈ। ਮੈਂ ਸਰਬਾਤਮ ਪਾਰਬ੍ਰਹਮ ਹਾਂ' ਇਸ ਦਿੜ ਅਚੱਲ ਇਸਥਿਤੀ ਵਿੱਚ ਰਹਿਣ ਵਾਲਾ ਬ੍ਰਹਮਵੇਤਾ 'ਮੁੱਖ ਬ੍ਰਾਹਮਣ' ਹੈ ਯਾਨੀ 'ਬ੍ਰਹਮ ਸੂਰਪ' ਵਿੱਚ ਇਸਥਿਤ ਹੋਣ ਤੋਂ ਪਹਿਲਾਂ, ਇਸਦਾ ਬ੍ਰਾਹਮਣਪਣਾ ਗੌਣ ਹੀ ਹੈ ਮੁੱਖ ਨਹੀਂ, ਇਉਂ ਸੂਤੀ ਨੇ ਕਿਹਾ ਹੈ। ਤਥਾ-

ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਰੀਐ

(ਅੰਗ ੫੧੨)

ਕਹੁ ਕਬੀਰ ਜੋ ਬ੍ਰਹਮੁ ਬੀਚਾਰੈ॥ ਸੋ ਬ੍ਰਾਹਮਣੁ ਕਹੀਅਤੁ ਹੈ ਹਮਾਰੈ॥

(ਅੰਗ ੩੨੪)

ਇਹੋ ਹੀ 'ਬ੍ਰਹਮਲੋਕ' ਸਰਬਾਤਮੁ ਰੂਪ 'ਬ੍ਰਹਮਲੋਕ' ਹੈ। ਯਾਗਯਵਲਕ ਨੇ ਕਿਹਾ—  
‘ਹੋ ਜਨਕ! ਨੇਤਿ-ਨੇਤਿ ਨਿਰਦੇਸ਼ ਦ੍ਰਾਰਾ ਜਾਨਣ ਵਿੱਚ ਆਉਣ ਵਾਲਾ ਜੋ  
ਨਿਰਭੈ ਬ੍ਰਹਮ ਲੋਕ ਹੈ, ਉਸ ਵਿੱਚ ਤੈਨੂੰ ਪਹੁੰਚਾ ਦਿੱਤਾ ਗਿਆ ਹੈ।’

ਉਹੀ ਇਹ ਮਹਾਨ ਅਜਨਮਾ, ਆਤਮਾ, ਅਜਰ, ਅਮਰ, ਐਮ੍ਰਿਤ ਅਤੇ  
ਨਿਰਭੈ ਬ੍ਰਹਮ ਹੈ। ਅਭੈ ਹੀ ਬ੍ਰਹਮ ਹੈ ਜੋ ਇਸ ਤਰ੍ਹਾਂ ਜਾਣਦਾ ਹੈ, ਉਹ ਨਿਰਭੈ ਬ੍ਰਹਮ  
ਹੀ ਹੋ ਜਾਂਦਾ ਹੈ। (ਖਿ: ਉ: ੪।੧੪।੨੫)

ਅਵਿੱਦਜਾ ਅਵਸਥਾ ਵਿੱਚ ਪੁਰਸ਼ ਕਦੇ ਭੀ ਨਿਰਭੈ ਨਹੀਂ ਹੋ ਸਕਦਾ। ਆਤਮ-  
ਗਿਆਨ ਦ੍ਰਾਰਾ ਅਵਿੱਦਜਾ ਦੇ ਵਿਨਾਸ਼ ਨਾਲ ਅਵਿੱਦਜਾ ਦਾ ਸਾਰਾ ਕਾਰਜ ਭੀ  
ਨਿਵਿਰਤ ਹੋ ਜਾਂਦਾ ਹੈ ਤਦ ਦੈਤ ਦੇ ਅਭਾਵ ਹੋਣ ਨਾਲ ਨਿਰਭੈ ਹੋ ਜਾਂਦਾ ਹੈ  
ਕਿਉਂਕਿ ਭੈ ਦਾ ਕਾਰਨ ਦੈਤ ਹੀ ਹੈ। ਉਸ 'ਨਿਰਵਿਕਾਰ ਆਤਮਾ' ਦਾ ਬੇਧ  
ਨੇਤਿ-ਨੇਤਿ ਨਿਰਦੇਸ਼ ਦ੍ਰਾਰਾ ਹੀ ਹੋ ਸਕਦਾ ਹੈ। ਯਾਗਯਵਲਕ ਮੁਨੀ ਨੇ ਭੀ ਮੈਤ੍ਰੇਯੀ  
ਨੂੰ ਇਹੋ ਉਪਦੇਸ਼ ਦਿੱਤਾ ਸੀ—

ਜਿੱਥੇ ਅਵਿੱਦਜਾ ਅਵਸਥਾ ਵਿੱਚ ਦੈਤ ਜਿਹਾ ਹੁੰਦਾ ਹੈ, ਉਥੇ ਹੀ ਦੂਜਾ  
'ਦੂਜੇ' ਨੂੰ ਦੇਖਦਾ ਹੈ, ਕਿੰਤੁ ਜਿੱਥੇ ਇਸਦੇ ਲਈ ਸਭ ਕੁੱਝ 'ਆਤਮਾ' ਹੀ ਹੋ ਗਿਆ  
ਹੈ, ਉਥ ਕਿਸ ਦੇ ਦ੍ਰਾਰਾ, ਕਿਸ ਨੂੰ ਦੇਖੇ? ਜਿਸ ਦ੍ਰਾਰਾ ਪੁਰਸ਼ ਇਸ ਸਭ ਨੂੰ ਜਾਣਦਾ  
ਹੈ, ਉਸ ਨੂੰ ਕਿਸ ਸਾਧਨ ਨਾਲ ਜਾਣੇ? ਉਹ ਇਹ ਨੇਤਿ-ਨੇਤਿ ਇਸ ਪ੍ਰਕਾਰ ਨਿਰਦੇ  
ਸ ਕੀਤਾ ਗਿਆ 'ਆਤਮਾ' ਗ੍ਰਹਣ ਹੋਣ ਤੋਂ ਰਹਿਤ ਹੈ। (ਖਿ: ਉ: ੪।੧੪।੧੫)

'ਆਤਮਾ' ਗ੍ਰਹਣ ਤੋਂ ਰਹਿਤ ਹੈ ਯਾਨੀ ਕਿਸੇ ਭੀ ਇੰਦ੍ਰੀਯ ਦ੍ਰਾਰਾ ਜਾਣਿਆ  
ਨਹੀਂ ਜਾ ਸਕਦਾ ਕਿਉਂਕਿ ਸਭ ਨੂੰ ਜਾਨਣ ਵਾਲਾ ਤਾਂ 'ਆਤਮਾ' ਸੂਖੇ ਆਪ ਹੈ।  
ਇਸ ਦਿਸ਼ਟਾ ਦਾ ਹੋਰ ਕੋਈ ਭੀ ਦਿਸ਼ਟਾ ਨਹੀਂ—ਇਸ ਤੋਂ ਭਿੰਨ ਸਭ ਦਿਸ਼ਜ ਹੀ  
ਹੈ—ਇਸ ਪ੍ਰਕਾਰ ਦਾ ਦਿਸ਼ਟਾ ਜੋ ਨਿੱਤ-ਪ੍ਰਤੱਖ ਹੈ, ਉਹ ਨੇਤਿ-ਨੇਤਿ ਨਿਰਦੇਸ਼  
ਬਿਨਾਂ, ਹੋਰ ਕਿਸੇ ਭੀ ਉਪਾਇ ਨਾਲ ਆਪਣਾ ਸੂਰਪ ਹੋ ਕੇ ਪ੍ਰਗਟ ਹੋਣ ਵਾਲਾ  
ਨਹੀਂ ਹੈ। ਇਹ ਨੇਤਿ-ਨੇਤਿ ਨਿਰਦੇਸ਼ ਹੀ ਸਾਰੇ ਦਿਸ਼ਜ ਨੂੰ ਉਠਾਉਂਦਾ ਹੈ, ਤਦ  
'ਆਤਮਾ' ਸਾਖਜਾਤਕਾਰ ਹੁੰਦਾ ਹੈ। ਇਸ ਲਈ ਆਤਮਾ ਦੇ ਸਾਖਜਾਤ ਹੋਣ

ਨਾਲ ਸਭ ਕਰਮਾਂ ਦਾ ਤਿਆਗ ਹੋ ਜਾਂਦਾ ਹੈ। ਸ਼ਾਸਤ੍ਰ ਅਥਵਾ ਯੁਕਤੀ ਨਾਲ, ਜਿੱਥੇ ਕਿਤੇ ਭੀ ਸੈਂਕੜੇ ਬਾਰ ‘ਆਤਮਾ’ ਦਾ ਬੋਧ ਕਰਾਇਆ ਗਿਆ ਹੈ, ਉਸ ਸਭ ਦਾ ਇਸੀ ਨਿਰਦੇਸ਼ ਨਾਲ ਸੰਬੰਧ ਹੈ ਅਰਥਾਤ ਇਹੀ ਉਪਾਇ ਵਰਤਿਆ ਗਿਆ ਹੈ ਕਿਉਂਕਿ ਇਸ ਉਪਾਇ ਬਿਨਾਂ, ਉਸ ਨਾਮ-ਰੂਪ ਰਹਿਤ ‘ਆਤਮਾ’ ਵਿੱਚ ਇਸਥਿਤੀ ਹੋ ਗੀ ਨਹੀਂ ਸਕਦੀ। ਇਸ ਵਾਸਤੇ, ਸਭ ਦਿਸ਼ਟਮਾਨ ਦਾ ਖੰਡਨ ਹੋ ਜਾਣ ਪਰ ਤੱਤ੍ਵਵੇਤਾ ਦਾ ਕਰਤਵੱਗ ਸਮਾਪਤ ਹੋ ਜਾਂਦਾ ਹੈ ਕਿਉਂਕਿ ਦੂਜੀ ਕੋਈ ਵਸਤੂ ਰਹਿੰਦੀ ਹੀ ਨਹੀਂ। ਜੇ ਦੂਜਾ ਕੁੱਝ ਰਹਿੰਦਾ ਹੈ ਤਾਂ ‘ਆਤਮਾ’ ਦਾ ਬੋਧ ਹੋ ਨਹੀਂ ਸਕਦਾ ਅਤੇ ਜੇ ‘ਆਤਮ ਬੋਧ’ ਹੁੰਦਾ ਹੈ ਤਾਂ ਦੂਜੀ ਵਸਤੂ ਦਾ ਅਭਾਵ ਹੋ ਜਾਂਦਾ ਹੈ। ਫਿਰ ਇਸ ਅਜਿਹੀ ਅਵਸਥਾ ਵਿੱਚ ਭੈ ਦਾ ਕੀ ਮਤਲਬ?

ਇਹ ਨਿਰਭੈ ਅਵਸਥਾ ‘ਗਿਆਨਵਾਨ ਦਾ ਸੂਰਪ’ ਹੈ, ਇਸ ਲਈ ਉਹ ਨਿਰਭੈ ਹੈ।

ਜਦੋਂ ਨੇਤਿ-ਨੇਤਿ ਨਿਰਦੇਸ਼ ਦ੍ਰਾਗ ਆਤਮਾ ਸਾਖਜਾਤ ਹੋ ਜਾਂਦਾ ਹੈ, ਉਦੋਂ ਗ੍ਰੰਥਾਂ ਦੇ ਕ੍ਰੋੜਾਂ ਉਪਦੇਸ਼ ਇੱਕ ਛਿੱਠ ਵਿੱਚ ਉੱਡ ਜਾਂਦੇ ਹਨ, ਉਸ ਅਵਸਥਾ ਵਿੱਚ ਉਪਦੇਸ਼ ਦਾ ਅਧਿਕਾਰੀ ਕੋਈ ਸਿੱਖ ਨਾ ਰਹਿਣ ਦੇ ਕਾਰਨ ਗੁਰੂ ਦੀ ਭੀ ‘ਆਤਮਾ’ ਤੋਂ ਭਿੰਨ ਪ੍ਰਤੀਤੀ ਹਟ ਜਾਂਦੀ ਹੈ ਕਿਉਂਕਿ ਇਸ ਤੋਂ ਪਹਿਲਾਂ ਤਾਂ ਗੁਰੂ, ਸ਼ਾਸਤ੍ਰ ਅਤੇ ਸਿੱਖ ਦਾ ਭੇਦ ਰਹਿੰਦਾ ਹੈ ਹੈ। ਨੇਤਿ-ਨੇਤਿ ਨਿਰਦੇਸ਼ ਨਾਲ ਕੋਈ ਭੇਦ ਦਾ ਵਿਸ਼ਯ ਨਹੀਂ ਰਹਿ ਸਕਦਾ। ਇਸ ਲਈ ਇੱਕ ‘ਅਚੈਤ ਆਤਮਾ’ ਬ੍ਰਹਮ ਹੀ ਰਹਿ ਜਾਂਦਾ ਹੈ ਤੇ ਉਹ ਅਦੈਤ ਵਸਤੂ ਸੁਭਾਵਕ ਹੀ ਨਿਰਭੈ ਹੈ। ਇਸ ਪ੍ਰਕਾਰ, ਜਿਸ ਨਿਰਦੇਸ਼ ਦਾ ਸਰਬ-ਦਿਸ਼ਯ ਦੇ ਤਿਆਗ ਵਿੱਚ ਹੀ ਮਤਲਬ ਹੈ, ਇਹੀ ਵੇਦ ਦੀ ਆਗਿਆ ਰੂਪ ਉਪਦੇਸ਼ ਹੈ। ਇਹੀ ਪਰਮਨਿਸ਼ਠਾ ਹੈ ਅਤੇ ਇਹੀ ਕਰਤਵੱਗ ਦਾ ਅੰਤ ਹੈ, ਇਸਦੇ ਉੱਪਰ ਹੋਰ ਕੁੱਝ ਭੀ ਨਹੀਂ ਹੈ।

ਅਰੰਭ ਵਿੱਚ ਬੱਚੇ ਨੂੰ ਪੜ੍ਹਾਉਣ ਸਮੇਂ ਪੁਰਸ਼, ਕਾਗਜ਼, ਕਲਮ ਤੇ ਸਿਆਹੀ ਰੂਪ ਉਪਾਇ ਦਾ ਸਹਾਰਾ ਲੈਕੇ ਉ, ਅ, ਏ, ਅਗਦਿ ਅੱਖਰਾਂ ਦੇ ਸੂਰਪ ਸਮਝਾ ਦਿੰਦਾ ਹੈ। ਕਾਗਜ਼ ਅਤੇ ਸਿਆਹੀ ਅੱਖਰਾਂ ਦੇ ਸੂਰਪ ਹਨ, ਇਉਂ ਨਹੀਂ ਸਮਝਾਉਂਦਾ। ਅੱਖਰਾਂ ਦੇ ਆਕਾਰ ਚਿੱਤ ਵਿੱਚ ਬਿਠਾਉਣ ਦੀ ਹੀ ਉਸਦੀ ਇੱਛਾ ਹੁੰਦੀ ਹੈ। ਉਸੀ ਪ੍ਰਕਾਰ ਸ਼ਾਸਤ੍ਰਾਂ ਵਿੱਚ ਅਨੇਕਾਂ ਉਪਾਇਆਂ ਦਾ ਸਹਾਰਾ ਲੈਕੇ, ਇੱਕ ‘ਆਤਮਤੱਤ੍ਵ’ ਦਾ ਬੋਧ ਕਰਾਇਆ ਜਾਂਦਾ ਹੈ। ਉਹ ਕਲਪਨਾ ਕੀਤੇ

ਹੋਏ ਉਪਾਇ ਕਿਤੇ ਵਿਸ਼ੇਸ਼ ਰੂਪ ਨਾਲ ਹੀ ਜਗਜਾਸੂ ਜਨ ਗੁਹਣ ਨਾ ਕਰ ਬੈਠਣ  
(ਕਿਉਂਕਿ ਉਪਾਇ ਤਾਂ ਉਪੇਯ ਵਸੂਲੂ ਨੂੰ ਸਮਝਾਉਣ ਖਾਤਰ ਹੀ ਕਲਪਨਾ ਕੀਤੇ  
ਹੋਏ ਹੁੰਦੇ ਹਨ) ਇਸੀ ਲਈ ਉਨ੍ਹਾਂ ਉਪਾਇਆਂ ਦੀ ਵਿਸ਼ੇਸ਼ਤਾ ਨੂੰ ਖੰਡਨ ਕਰਨ  
ਖਾਤਰ 'ਨੇਤਿ-ਨੇਤਿ' ਨਿਰਦੇਸ਼ ਦਾ ਨਿਰੂਪਣ ਕਰ ਦਿੱਤਾ ਜਾਂਦਾ ਹੈ। ਇਸ ਨਿਰਦੇਸ਼  
ਨਾਲ ਨਿਰਵਿਕਾਰ, ਪਰਮ-ਸ੍ਰਾਂਧ, ਨਿਰਵੈਵ ਅਤੇ ਅਚੱਲ ਵਸੂਲੂ ਸੂਰੂਪ ਉਪੇਯ  
ਹੀ ਬਾਕੀ ਬਚ ਰਹਿੰਦਾ ਹੈ। ਉਸ ਕਲਪਨਾ-ਸੂਨ, ਅਦੂਤ-ਬ੍ਰਹਮ ਨੂੰ ਆਪਣਾ  
ਆਤਮਾ ਅਨੁਭਵ ਕਰਕੇ, ਤੱਤ੍ਵਵੇਤਾ ਮਹਾਨ ਅਨੰਦ ਵਿੱਚ ਮਗਨ ਹੋ ਜਾਂਦਾ ਹੈ।  
'ਆਤਮਾ' ਹੀ 'ਬ੍ਰਹਮ' ਜਾਨੀ ਵਿਆਪਕ ਹੈ, ਇੱਕ ਵਿਆਪਕ ਵਸੂਲੂ ਵਿੱਚ  
ਕੋਈ ਦੂਜੀ ਵਸੂਲੂ ਹੁੰਦੀ ਹੀ ਨਹੀਂ, ਇਸ ਲਈ ਇਸ ਥੋਪ ਵਾਲਾ ਨਿਰਭੈ ਹੋ ਜਾਂਦਾ  
ਹੈ। ਸ਼ੁਭੀ ਨੇ ਬ੍ਰਹਮਵੇਤਾ ਦੀ ਇਸਥਿਤੀ ਦਾ ਵਰਨਣ ਇਸ ਪ੍ਰਕਾਰ ਕੀਤਾ ਹੈ ਤਥਾ  
ਇਸੇ ਨਿਸਚਲ ਇਸਥਿਤੀ ਨੂੰ ਗੌਡਪਾਦਾਚਾਰਯ ਇਉਂ ਦਿਖਾਉਂਦੇ ਹਨ-

ਇਸ ਪੂਰਨ ਸਰਬੱਗਜਤਾ ਆਦਿ, ਮੱਧ, ਅੰਤ ਅਰਥਾਤ ਉਤਪੱਤੀ,  
ਇਸਥਿਤੀ ਅਤੇ ਪਰਲੈ ਤੋਂ ਰਹਿਤ ਅਦੂਤੀਯ 'ਬ੍ਰਹਮ ਪਦ' ਨੂੰ ਪਾ ਕੇ ਭੀ ਉਹ  
ਵਿਵੇਕੀ ਪੁਰਸ਼, ਫਿਰ ਕੋਈ ਚੇਸ਼ਟਾ ਕਰਦਾ ਹੈ? (ਮਾਂ: ਉ: ਅ: ਕਾ: ੯੫)

### ਸੁਭਾਵਿਕ ਸ਼ਾਂਤ ਪਦ ਅਤੇ ਜੀਵਨ ਮੁਕਤ ਦੇ ਲੱਛਣ

ਤੱਤ੍ਵਵੇਤਾ ਪੁਰਸ਼ ਦਾ ਜੇ, 'ਆਤਮ ਸੂਰੂਪ' ਵਿੱਚ ਇਸਥਿਤ ਹੋਣਾ ਹੈ, ਇਹੀ  
'ਸੁਭਾਵਿਕ ਸ਼ਾਂਤ ਪਦ' ਹੈ-

'ਆਤਮਾ' ਵਿੱਚ ਕਾਇਮ ਰਹਿਣਾ, ਇਹ ਉਨ੍ਹਾਂ ਗਿਆਨੀਆਂ ਦਾ ਵਿਸ਼ਯ-  
ਉਪਰਾਮਤਾ, ਇਹੀ ਉਨ੍ਹਾਂ ਦਾ ਸੁਭਾਵਿਕ-ਸਮ ਹੈ ਤਥਾ ਸੁਭਾਵ ਤੋਂ ਹੀ ਦਾਤ  
ਯਾਨੀ ਇੰਦ੍ਰੀਯ-ਜਿੱਤ ਹੋਣ ਦੇ ਕਾਰਨ, ਇਹੀ ਉਨ੍ਹਾਂ ਦਾ ਦਮ ਹੈ। ਇਸ ਪ੍ਰਕਾਰ  
ਵਿੱਚਾਨ ਸ਼ਾਂਤੀ ਨੂੰ ਪ੍ਰਾਪਤ ਹੋ ਜਾਂਦੇ ਹਨ। (ਮਾਂ: ਉ: ਅ: ਕਾ: ੯੬)

ਜੇ ਕੋਈ ਉਸ ਅਜ (ਅਜਨਮਾ) ਸਾਮਗਰੂਪ ਪ੍ਰਮਾਰਥ ਤੱਤ੍ਵ ਵਿੱਚ ਅਤੰਜੰਤ  
ਇਸਥਿਤ ਹੋਣਗੇ, ਉਹੀ ਸੰਸਾਰ ਵਿੱਚ ਪਰਮ ਗਿਆਨੀ ਹਨ। ਉਸ ਤੱਤ੍ਵ ਦਾ  
ਸਾਮਾਨਯ ਲੋਕ ਵਿੱਤੇ ਨਹੀਂ ਕਰ ਸਕਦੇ। (ਮਾਂ: ਉ: ਅ: ਕਾ: ੯੫)

ਜੇ ਸੰਪੂਰਨ ਭੂਤਾਂ ਦਾ 'ਆਤਮ-ਭੂਤ' ਅਤੇ ਸਭ ਪ੍ਰਾਣੀਆਂ ਦਾ ਹਿਤਕਾਰੀ  
ਹੈ, ਉਸ ਪਦ ਰਹਿਤ ਮਹਾਤਮਾ ਦੇ ਪਦ ਨੂੰ ਜਾਨਣ ਦੀ ਇੱਛਾ ਵਾਲੇ ਦੇਵਤਾ ਭੀ,

ਉਸ ਮਾਰਗ ਵਿੱਚ ਮੋਹ ਨੂੰ ਪ੍ਰਾਪਤ ਹੋ ਜਾਂਦੇ ਹਨ ਤਥਾ ਆਕਾਸ਼ ਵਿੱਚ ਜਿਉਂ  
ਪੰਛੀਆਂ ਦਾ ਮਾਰਗ ਨਹੀਂ ਮਿਲਦਾ, ਤਿਉਂ ਹੀ ਉਸਦੀ ਗਤੀ ਦਾ ਪਤਾ ਨਹੀਂ  
ਚਲਦਾ।

(ਮਹਾ: ਸ਼ਾ: ੨੩੯।੨੩।੨੪)

ਇੰਦ੍ਰੀਆਂ ਦੀ ਪਹੁੰਚ ਤੋਂ ਪਰੇ ‘ਅਵਜ਼ਕਤ ਆਤਮਾ’ ਵਿੱਚ ਅਤੰਜੰਤ  
ਇਸਥਿਤ ‘ਜੀਵਨ-ਮੁਕਤ’ ਪੁਰਸ਼ ਦਾ ਲੱਛਣ—

ਵਸ਼ਿਸ਼ਟ ਜੀ ਬੋਲੇ-ਦੇਹ ਇੰਦ੍ਰੀਆਂ ਦ੍ਰਾਗ ਵਿਵਹਾਰ ਕਰਦੇ ਹੋਏ, ਜਿਸ  
‘ਜੀਵਨ-ਮੁਕਤ’ ਪੁਰਸ਼ ਨੂੰ ਇਹ ਨਾਮ-ਰੂਪ ਜਗਤ ਜਿਉਂ ਦਾ ਤਿਉਂ ਹੋਣ ਪਰ ਭੀ  
ਨਾਸ ਹੋ ਜਾਣ ਦੇ ਸਮਾਨ, ਕੇਵਲ ਚਿਦਾਕਾਸ਼ ਹੀ ਭਾਸਦਾ ਹੈ, ਜਗਤ ਦੀ  
ਪ੍ਰਤੀਤੀ ਨਹੀਂ ਹੁੰਦੀ ਉਸ ਨੂੰ ‘ਜੀਵਨ-ਮੁਕਤ’ ਕਹਿੰਦੇ ਹਨ। (ਯੋ: ਵਾ:)

ਮਤਲਬ ਇਹ ਕਿ ਇਹ ਸਾਰਾ ਜਗਤ ਪਰਲੈ ਕਾਲ ਵਿੱਚ ਜਿਵੇਂ ਨਾਸ ਹੋ  
ਜਾਂਦਾ ਹੈ ਤਿਉਂ ‘ਜੀਵਨ-ਮੁਕਤ’ ਅਵਸਥਾ ਵਿੱਚ ਉਵੇਂ ਨਹੀਂ ਹੁੰਦਾ। ਈਸ਼ੂਰ  
ਦ੍ਰਾਗ ਰਚਿਤ ਜਗਤ, ਅਗਿਆਨੀ ਮਨੁਸ਼ਾਂ ਦੀ ਦਿਸ਼ਟੀ ਵਿੱਚ, ਉਸੀ ਪ੍ਰਕਾਰ  
ਹੀ ਰਹਿੰਦਾ ਹੈ ਕਿੰਤੂ ‘ਜੀਵਨ-ਮੁਕਤ’ ਪੁਰਸ਼ ਨੂੰ ਜਗਤ ਦੀ ਪ੍ਰਤੀਤੀ ਕਰਾਉਣ  
ਵਾਲੀਆਂ ਬਿਤੀਆਂ ਦਾ ਅਭਾਵ ਹੋਣ ਕਰਕੇ ਸੁਸ਼ੁਪਤੀ (ਗੁੜੀ ਨਿੰਦਾ) ਦੇ ਸੰਸਾਰ  
ਤੁੱਲ ਭਾਸਦਾ ਹੈ। ਸੁਸ਼ੁਪਤੀ ਵਿੱਚ ਅਗਿਆਨੀਆਂ ਨੂੰ ਭੀ ਜਗਤ ਦਾ ਅਭਾਵ ਹੋ  
ਹੀ ਜਾਂਦਾ ਹੈ ਪੇਤੂ ਜਾਗ੍ਰਤ ਯਾ ਸੁਪਨ ਵਿੱਚ ਜਗਤ ਦੀ ਪ੍ਰਤੀਤੀ ਕਰਾਉਣ  
ਵਾਲੀਆਂ ਬਿਤੀਆਂ ਦਾ ਬੀਜ ਸੁਸ਼ੁਪਤੀ ਵਿੱਚ ਮੌਜੂਦ ਰਹਿੰਦਾ ਹੈ ਅਤੇ ਜੀਵਨ-  
ਮੁਕਤ ਅਵਸਥਾ ਵਿੱਚ ਉਹ ਬੀਜ, ਸੜ ਜਾਣ ਦੇ ਕਾਰਨ ਜਾਗ੍ਰਤ, ਸੁਪਨ ਤੇ  
ਸੁਸ਼ੁਪਤੀ ਤੋਂ ਅਤੀਤ ‘ਆਤਮਾ’ ਹੀ ਸਰਬੱਤ ਭਾਸਦਾ ਹੈ।

ਸੁੱਖ-ਦੁੱਖ ਦੇ ਕਾਰਨ ਜਿਸਦੇ ਸੁੱਖ ਉਤੇ ਖੁਸ਼ੀ ਤੇ ਗਸੀ ਦੇ ਚਿੰਨ੍ਹ ਪ੍ਰਤੀਤ ਨਾ  
ਹੋਣ ਅਤੇ ਆਪਣੇ ਆਪ ਪ੍ਰਾਰੰਥ ਦ੍ਰਾਗ ਮਿਲੇ ਹੋਏ ਪਦਾਰਥਾਂ ਉੱਪਰ, ਜਿਸਦੇ  
ਸ਼ਗੀਰ ਦੀ ਇਸਥਿਤੀ ਹੁੰਦੀ ਹੈ, ਉਸਦਾ ਨਾਮ ‘ਜੀਵਨ-ਮੁਕਤ’ ਹੈ। (ਯੋ: ਵਾ:)

ਜੋ ਜਾਗ੍ਰਤ ਅਵਸਥਾ ਵਿੱਚ ਰਹਿੰਦਾ ਹੋਇਆ, ਸੁਸ਼ੁਪਤੀ ਵਿੱਚ ਇਸਥਿਤ  
ਅਰਥਾਤ ਇੰਦ੍ਰੀਆਂ ਦ੍ਰਾਗ ਜਾਗ੍ਰਤ ਅਵਸਥਾ ਨੂੰ ਅਨੁਭਵ ਕਰਦਾ ਹੈ ਤਦ ਭੀ  
ਮਨ, ਬਿਤੀ ਤੋਂ ਰਹਿਤ ਹੋਣ ਦੇ ਕਾਰਨ, ਸੁਸ਼ੁਪਤੀ ਵਿੱਚ ਇਸਥਿਤ ਦੀ ਤਰ੍ਹਾਂ,  
ਜਾਗ੍ਰਤ ਵਿਸ਼ਿਆਂ ਦਾ ਗਿਆਨ ਨਹੀਂ ਹੈ। ਇਸ ਲਈ ਜਾਗ੍ਰਤ ਅਵਸਥਾ ਤੋਂ  
ਰਹਿਤ ਹੈ ਤਥਾ ਵਾਸ਼ਨਾ ਰਹਿਤ ਗਿਆਨ ਵਾਲਾ ਹੈ ਅਰਥਾਤ ਵਿਸ਼ੇ ਭੋਗਾਂ ਦੀ

ਵਾਸਨਾ ਜੋ ਪ੍ਰਾਰੱਥਣ ਮੁਤਾਬਿਕ ਅੰਤਹਕਰਣ ਵਿੱਚ ਹੁੰਦੀ ਹੈ, ਤੋਂ ਅਸੰਗ ਹੋਣ ਦੇ ਕਾਰਨ ਜਿਸ ਨੂੰ ਵਾਸਨਾ ਰਹਿਤ ਗਿਆਨ ਹੈ, ਉਹ 'ਜੀਵਨ-ਮੁਕਤ' ਹੈ। (ਯੋਗ: ਵਾ:)

ਕੋਈ ਭੀ ਪ੍ਰਾਣੀ ਜਿਸ ਬ੍ਰਹਮਵੇਤਾ ਪਾਸੋਂ ਦੁੱਖ ਨੂੰ ਪ੍ਰਾਪਤ ਨਹੀਂ ਹੁੰਦਾ ਅਤੇ ਬਿਨਾਂ ਹੀ ਅਪਰਾਧ ਤੋਂ ਦੁੱਖ ਦੇਣ ਵਾਲੇ ਪ੍ਰਾਣੀਆਂ ਪਾਸੋਂ ਜੋ ਆਪ ਦੁਖੀ ਨਹੀਂ ਹੁੰਦਾ ਤਥਾ ਪ੍ਰਸ਼ੰਸਕੀ, ਗਮੀ, ਭੈ ਅਤੇ ਘਬਰਾਹਟ ਇਨ੍ਹਾਂ ਦੌਹਾਂ ਨੂੰ ਜਿਸ ਨੇ ਤਿਆਗ ਦਿੱਤਾ ਹੈ, ਉਹ 'ਜੀਵਨ-ਮੁਕਤ' ਹੈ। (ਯੋਗ: ਵਾ:)

ਜਿਸਦੇ ਚਿੱਤ ਵਿੱਚੋਂ ਮਾਨ, ਅਪਮਾਨ, ਮਿੱਤ੍ਰ ਤੇ ਸ਼ੱਡ੍ਹ ਆਦਿ ਵਿਕਲਪ ਸ਼ਾਂਤ ਹੋ ਚੁੱਕੇ ਹਨ, ਜੋ ਵਿੱਦਯਾ ਗੁਣ ਆਦਿ ਵਿੱਚ ਚਤੁਰ ਹੋਣ ਪਰ ਭੀ ਨਾ ਹੰਕਾਰ ਯੁਕਤ ਹੈ ਅਤੇ ਨਾ ਹੀ ਵਰਤਾਉ ਵਿੱਚ ਲਿਆਉਣ ਦੇ ਕਾਰਨ ਵਿੱਦਯਾ ਗੁਣ ਆਦਿ ਦੇ ਗਿਆਨ ਵਾਲਾ ਪ੍ਰਤੀਤ ਦਿੰਦਾ ਹੈ ਅਰਥਾਤ ਗਿਆਨ ਰਹਿਤ ਵਾਂਗੂੰ ਅਤੇ ਚਿੱਤ ਦੇ ਕਾਇਮ ਰਹਿਣ ਪਰ ਭੀ ਜਿਸਦਾ ਚਿੱਤ, ਬਿੜੀ ਰਹਿਤ ਹੈ, ਉਹ 'ਜੀਵਨ-ਮੁਕਤ' ਹੈ। (ਯੋਗ: ਵਾ:)

ਸ਼ਾਸਤ੍ਰ ਵਿਹਿਤ (ਕਰਤਾਵਜ) ਸ਼ਾਸਤ੍ਰ ਵਰਜਿਤ (ਅਕਰਤਾਵਜ) ਕਰਮਾਂ ਦੇ ਕਰਨ ਪਰ ਭੀ ਹੰਕਾਰ ਤੋਂ ਰਹਿਤ ਹੈ, ਹਰਖ-ਸ਼ੋਕ ਆਦਿ ਦੇ ਲੇਪ ਤੋਂ ਰਹਿਤ ਜਿਸਦੀ ਬੁੱਧੀ ਹੈ ਉਸ ਨੂੰ 'ਜੀਵਨ-ਮੁਕਤ' ਕਹਿੰਦੇ ਹਨ। (ਯੋਗ: ਵਾ:)

ਅਰਜਨ ਦੂਰਾ ਭੀ ਇਸਥਿਤ ਬੁੱਧੀ ('ਜੀਵਨ-ਮੁਕਤ') ਦੇ ਲੱਛਣ ਪੁੱਛਣ ਪਰ, ਭਗਵਾਨ ਇਉਂ ਬੋਲੇ-

ਹੋ ਅਰਜਨ! ਜਿਸ ਸਮੇਂ ਇਹ ਪੁਰਸ਼ ਮਨ ਵਿੱਚੋਂ ਸੰਪੂਰਨ ਕਾਮਨਾਵਾਂ ਨੂੰ ਤਿਆਗ ਦਿੰਦਾ ਹੈ, ਉਸ ਕਾਲ ਵਿੱਚ 'ਆਤਮਾ' ਦੂਰਾ ਹੀ 'ਆਤਮਾ' ਵਿੱਚ ਸੰਤੁਸ਼ਟ ਹੋਇਆ, 'ਇਸਥਿਤ ਬੁੱਧੀ' ਵਾਲਾ ਕਿਹਾ ਜਾਂਦਾ ਹੈ।

(ਗੀਤ: ਅ: ੨ ਸ: ੫੫)

ਦੁੱਖਾਂ ਦੀ ਪ੍ਰਾਪਤੀ ਹੋਣ ਪਰ, ਜਿਸਦਾ ਮਨ ਵਿਆਕੁਲ ਨਹੀਂ ਹੁੰਦਾ, ਸੁੱਖਾਂ ਦੀ ਪ੍ਰਾਪਤੀ ਲਈ ਜਿਸਦੀ ਤ੍ਰਿਸ਼ਨਾ ਨਸ਼ਟ ਹੋ ਗਈ ਹੈ, ਖਰਤਾਈ, ਭੈ ਅਤੇ ਕ੍ਰੋਧ ਜਿਸਦੇ ਨਾਸ਼ ਹੋ ਗਏ ਹਨ, ਜਦ ਕੋਈ ਇਨ੍ਹਾਂ ਗੁਣਾਂ ਸੰਯੁਕਤ ਹੋ ਜਾਂਦਾ ਹੈ ਤਦ ਉਹ 'ਇਸਥਿਤ ਬੁੱਧੀ' ਵਾਲਾ ਕਿਹਾ ਜਾਂਦਾ ਹੈ।

(ਗੀਤ: ਅ: ੨ ਸ: ੫੬)

ਜੋ ਪੁਰਸ਼ ਸ਼ਰੀਰ, ਜੀਵਨ ਆਦਿ ਤਾਈਂ ਭੀ ਸਨੇਹ ਤੋਂ ਰਹਿਤ ਹੋ ਚੁੱਕਾ ਹੈ ਤਥਾ

ਉਸ ਸੁੱਭ ਜਾਂ ਅਸੁੱਭ ਵਸਤੂਆਂ ਨੂੰ ਪਾ ਕੇ ਪ੍ਰਸੰਨ ਯਾ ਅਪ੍ਰਸੰਨ ਨਹੀਂ ਹੁੰਦਾ ਅਤੇ ਜੋ ਇਸ ਪ੍ਰਕਾਰ ਦੀ ਖੁਸ਼ੀ-ਗਮੀ ਤੋਂ ਰਹਿਤ ਹੈ, ਉਸਦੀ 'ਬੁੱਧੀ ਇਸਥਿਤ' ਹੈ।

(ਗੀ: ਅ: ੨ ਸ: ੫੨)

ਦੇਹ ਅਭਿਮਾਨੀ, ਅਗਿਆਨੀ ਪੁਰਸ਼ ਦੇ ਭੀ, ਕਿਸੇ ਸਾਧਨਾ ਕਾਰਨ ਭਾਵੇਂ ਵਿਸ਼ਿਆਂ ਨੂੰ ਗ੍ਰਹਣ ਨਾ ਕਰਕੇ ਵਿਸ਼ੇ ਤਾਂ ਨਿਰਵਿਰਤ ਹੋ ਜਾਂਦੇ ਹਨ ਪ੍ਰੰਤੂ ਉਨ੍ਹਾਂ ਵਿਸ਼ਿਆਂ ਵਿੱਚ ਰਾਗ ਯਾਨੀ ਆਸਕਤੀ ਨਿਰਵਿਰਤ ਨਹੀਂ ਹੁੰਦੀ। ਗਿਆਨੀ ਦੀ ਉਹ ਸੂਖਮ ਖਚਤਾਈ ਪ੍ਰਮਾਰਥ ਤੱਤ ਰੂਪ 'ਬ੍ਰਹਮ' ਦਾ ਸਾਖਸ਼ਾਤ ਹੋਣ ਪਰ, ਨਿਰਵਿਰਤ ਹੋ ਜਾਂਦੀ ਹੈ।

(ਗੀ: ਅ: ੨ ਸ: ੫੩)

ਮਤਲਬ ਇਹ ਕਿ ਅਨਾਤਮਾ ਦਾ ਗਲਿਆਨ ਹੋਏ ਬਿਨਾਂ, ਰਾਗ ਦੀ ਜੜ੍ਹ ਨਹੀਂ ਪੁੱਟੀ ਜਾ ਸਕਦੀ, ਇਸ ਲਈ ਯਥਾਰਥ ਗਿਆਨ-ਰੂਪ ਬੁੱਧੀ ਦੀ ਇਸਥਿਤੀ ਕਰ ਲੈਣੀ ਚਾਹੀਏ।

ਸੰਪੂਰਨ ਬੁੱਤ ਪ੍ਰਾਣੀਆਂ ਲਈ ਜੋ ਰਾਤੀ ਹੈ ਉਸ ਨਿੱਤ, ਸੁੱਧ, ਬੋਧ-ਸੂਰਪ ਪਰਮਾਨੰਦ ਵਿੱਚ ਪ੍ਰਮੇਸ਼ਰ ਨੂੰ ਪ੍ਰਾਪਤ ਹੋਇਆ ਜੇਗੀ ਜਾਗਦਾ ਹੈ ਅਤੇ ਜਿਸ ਨਾਸਵਾਨ ਛਿੰਨ-ਬੰਗਰ ਸੰਸਾਰ ਸੁੱਖ ਵਿੱਚ ਸਭ ਪ੍ਰਾਣੀ ਜਾਗਦੇ ਹਨ, ਤੱਤ ਨੂੰ ਜਾਨਣ ਵਾਲੇ ਮੁਨੀ ਲਈ, ਉਹ ਰਾਤੀ ਹੈ।

(ਗੀ: ਅ: ੨ ਸ: ੬੯)

ਜਿਸ ਤਰ੍ਹਾਂ ਜਲ ਨਾਲ ਪਰੀਪੂਰਨ, ਅਚੱਲ ਪ੍ਰਤਿਸ਼ਠਾ ਵਾਲੇ ਸਮੁੰਦਰ ਵਿੱਚ ਹਰ ਪਾਸੇ ਤੋਂ ਗਏ ਹੋਏ ਜਲ, ਉਸ ਨੂੰ ਚਲਾਇਮਾਨ ਨਾ ਕਰਕੇ ਸਮਾ ਜਾਂਦੇ ਹਨ, ਉਸੀ ਪ੍ਰਕਾਰ ਵਿਸ਼ਿਆਂ ਦਾ ਸੰਗ ਹੋਣ ਪਰ ਭੀ, ਜਿਸ ਪੁਰਸ਼ ਵਿੱਚ ਸਾਰੀਆਂ ਇੱਛਾਵਾਂ, ਸਮੁੰਦਰ ਵਿੱਚ ਜਲ ਵਾਂਗੂੰ ਕੋਈ ਵਿਕਾਰ ਉਤਪਨਨ ਨਾ ਕਰਦੀਆਂ ਹੋਣੀਆਂ, 'ਆਤਮਾ' ਵਿੱਚ ਲੀਨ ਹੋ ਜਾਂਦੀਆਂ ਹਨ ਯਾਨੀ ਉਸ ਨੂੰ ਵੱਸ ਨਹੀਂ ਕਰ ਸਕਦੀਆਂ, ਅਜਿਹਾ ਪੁਰਸ਼ 'ਪਰਮ-ਸ਼ਾਂਤੀ' ਨੂੰ ਪ੍ਰਾਪਤ ਹੁੰਦਾ ਹੈ ਪ੍ਰੰਤੂ ਭੋਗਾਂ ਦੀ ਕਾਮਨਾ ਵਾਲਾ ਨਹੀਂ ਹੁੰਦਾ।

(ਗੀ: ਅ: ੨ ਸ: ੨੦)

ਜੋ ਪੁਰਸ਼ ਕੇਵਲ ਜੀਵਨ ਨਿਰਵਾਹ ਮਾਤ੍ਰ ਹੀ ਹਰਕਤ ਕਰਨ ਵਾਲਾ ਹੈ ਕੇ ਵਿਚਰਦਾ ਹੈ, ਸ਼ਰੀਰ ਅਤੇ ਜੀਵਨ ਮਾਤ੍ਰ ਵਿੱਚ ਭੀ, ਜਿਸਦੀ ਲਾਲਸਾ ਨਹੀਂ ਹੈ, ਮਮਤਾ ਅਤੇ ਹੀਕਾਰ ਤੋਂ ਰਹਿਤ ਹੈ, ਇਸ ਤਰ੍ਹਾਂ ਦਾ ਬਹਮਵੇਤਾ ਸੰਸਾਰ ਦੇ ਸਭ ਦੁੱਖਾਂ ਦੀ ਨਿਰਵਿਰਤੀ ਰੂਪ 'ਸ਼ਾਂਤੀ' ਯਾਨੀ 'ਬ੍ਰਹਮ' ਨੂੰ ਪ੍ਰਾਪਤ ਹੁੰਦਾ ਹੈ।

(ਗੀ: ਅ: ੨ ਸ: ੨੧)

ਹੋ ਅਰਜਨ! ਇਹ ਬ੍ਰਾਹਮ ਨੂੰ ਪ੍ਰਾਪਤ ਹੋਏ ਪੁਰਸ਼ ਦੀ ਇਸਥਿਤੀ ਹੈ, ਇਸਨੂੰ  
ਪ੍ਰਾਪਤ ਹੋ ਕੇ, ਉਹ ਫਿਰ ਮੇਹਿਤ ਨਹੀਂ ਹੁੰਦਾ ਅਤੇ ਅੰਤਕਾਲ ਵਿੱਚ ਭੀ ਇਸੀ  
ਨਿਸ਼ਠਾ ਵਿੱਚ ਕਾਇਮ ਹੋ ਕੇ 'ਬ੍ਰਹਮਾਨੰਦ' ਨੂੰ ਪ੍ਰਾਪਤ ਹੋ ਜਾਂਦਾ ਹੈ।

(ਜੀ: ਅ: ੨ ਸ: ੨੨)

ਬੀਤੀ ਹੋਈ ਗੱਲ ਨੂੰ ਯਾਦ ਨਾ ਕਰਨਾ, ਅੱਗੇ ਦੀ ਚਿੰਤਾ ਨਾ ਕਰਨਾ ਅਤੇ  
ਵਰਤਮਾਨ ਵਿੱਚ ਪ੍ਰਾਰੱਥਧ ਦ੍ਵਾਰਾ ਪ੍ਰਾਪਤ ਹੋਏ ਦੁੱਖ-ਸੁੱਖ ਵਿੱਚ ਉਦਾਸੀਨਤਾ  
ਪੁਰਬਕ ਨਿਰਲੇਪ ਰਹਿਣਾ ਹੀ 'ਜੀਵਨ-ਮੁਕਤ' ਪੁਰਸ਼ ਦਾ ਲੱਛਣ ਹੈ।

'ਜੀਵਨ-ਮੁਕਤ' ਦੇ ਲੱਛਣ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਇਉਂ ਵਰਨਣ  
ਕੀਤੇ ਹਨ—

ਲੋਭ ਮੋਹ ਮਾਇਆ ਮਮਤਾ ਛੁਨਿ ਅਉ ਬਿਖਿਅਨ ਕੀ ਸੇਵਾ॥  
ਹਰਖ ਸੋਗ ਪਰਸੈ ਜਿਹ ਨਾਹਨਿ ਸੋ ਮੂਰਤਿ ਹੈ ਦੇਵਾ॥  
ਸੁਰਗ ਨਰਕ ਅੰਮ੍ਰਿਤ ਬਿਖੁ ਏ ਸਭ ਤਿਉ ਕੰਚਨ ਅਰੁ ਪੈਸਾ॥  
ਉਸਤਤਿ ਨਿੰਦਾ ਏ ਸਮ ਜਾ ਕੈ ਲੋਭੁ ਮੋਹੁ ਛੁਨਿ ਤੈਸਾ॥  
ਦੁਖੁ ਸੁਖੁ ਦੇ ਬਾਧੇ ਜਿਹ ਨਾਹਨਿ ਤਿਹ ਤੁਮ ਜਾਨਉ ਗਿਆਨੀ॥  
ਨਾਨਕ ਮੁਕਤਿ ਤਾਹਿ ਤੁਮ ਮਾਨਉ ਇਹ ਬਿਧਿ ਕੇ ਜੋ ਪ੍ਰਾਨੀ॥

(ਅੰਗ ੨੨੦)

ਜੋ ਨਰੁ ਦੁਖ ਮੈਂ ਦੁਖੁ ਨਹੀਂ ਮਾਨੈ॥  
ਸੁਖ ਸਨੇਹੁ ਅਰੁ ਭੈ ਨਹੀਂ ਜਾ ਕੈ ਕੰਚਨ ਮਾਟੀ ਮਾਨੈ॥ ਰਹਾਉ॥  
ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅੰਭਿਮਾਨਾ॥  
ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ॥  
ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ॥  
ਕਾਮੁ ਕ੍ਰੈਪੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ॥  
ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ॥  
ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ॥

(ਅੰਗ ੬੩੩)

ਮਾਨ ਮੋਹ ਦੋਨੋਂ ਕਉ ਪਰਹਰਿ ਗੋਬਿੰਦ ਕੇ ਗੁਨ ਗਾਵੈ॥

ਕਹੁ ਨਾਨਕ ਇਹਿ ਬਿਧਿ ਕੋ ਪ੍ਰਾਨੀ ਜੀਵਨ ਮੁਕਤਿ ਕਹਾਵੈ ॥

(ਅੰਗ ੮੩੧)

ਪ੍ਰਭ ਕੀ ਆਗਿਆ ਆਤਮ ਹਿਤਾਵੈ ॥ ਜੀਵਨ ਮੁਕਤਿ ਸੋਉ ਕਹਾਵੈ ॥  
 ਤੈਸਾ ਹਰਖੁ ਤੈਸਾ ਉਸੁ ਸੋਗੁ ॥ ਸਦਾ ਅਨੰਦੁ ਤਹ ਨਹੀਂ ਬਿਚਿਗੁ ॥  
 ਤੈਸਾ ਸੁਵਰਨੁ ਤੈਸੀ ਉਸੁ ਮਾਟੀ ॥ ਤੈਸਾ ਅੰਮ੍ਰਿਤੁ ਤੈਸੀ ਬਿਖੁ ਖਾਟੀ ॥  
 ਤੈਸਾ ਮਾਨੁ ਤੈਸਾ ਅਭਿਮਾਨੁ ॥ ਤੈਸਾ ਰੰਕੁ ਤੈਸਾ ਰਾਜਾਨੁ ॥  
 ਜੋ ਵਰਤਏ ਸਾਈ ਜੁਗਤਿ ॥ ਨਾਨਕ ਉਹੁ ਪੁਰਖੁ ਕਹੀਐ ਜੀਵਨ ਮੁਕਤਿ ॥

(ਅੰਗ ੨੨੫)

ਪਰ ਨਿੰਦਾ ਉਸਤਤਿ ਨਹ ਜਾ ਕੈ ਕੰਚਨ ਲੋਹ ਸਮਾਨੋ ॥  
 ਹਰਖ ਸੋਗ ਤੇ ਰਹੈ ਅਤੀਤਾ ਜੋਗੀ ਤਾਹਿ ਬਖਾਨੋ ॥  
 ਚੰਚਲ ਮਨੁ ਦਹ ਦਿਸਿ ਕਉ ਧਾਵਤ ਅਚਲ ਜਾਹਿ ਠਹਰਾਨੋ ॥  
 ਕਹੁ ਨਾਨਕ ਇਹ ਬਿਧਿ ਕੋ ਜੋ ਨਰੁ ਮੁਕਤਿ ਤਾਹਿ ਤੁਮ ਮਾਨੋ ॥

(ਅੰਗ ੯੯੫)

ਸਲੋਕੁ ॥

ਮਨਿ ਸਾਚਾ ਮੁਖਿ ਸਾਖਾ ਸੋਇ ॥ ਅਵਰੁ ਨ ਪੇਖੈ ਏਕਸੁ ਬਿਨੁ ਕੋਇ ॥  
 ਨਾਨਕ ਇਹ ਲਛਣ ਬ੍ਰਹਮ ਗਿਆਨੀ ਹੋਇ ॥

ਆਸਟਪਦੀ ॥

ਬ੍ਰਹਮ ਗਿਆਨੀ ਸਦਾ ਨਿਰਲੇਪਾ ॥ ਜੈਸੇ ਜਲ ਮਹਿ ਕਮਲ ਅਲੇਪਾ ॥  
 ਬ੍ਰਹਮ ਗਿਆਨੀ ਸਦਾ ਨਿਰਦੇਖਾ ॥ ਜੈਸੇ ਸੂਰੁ ਸਰਬ ਕਉ ਸੋਖਾ ॥  
 ਬ੍ਰਹਮ ਗਿਆਨੀ ਕੈ ਦਿਸਟਿ ਸਮਾਨਿ ॥  
 ਜੈਸੇ ਰਾਜ ਰੰਕ ਕਉ ਲਾਗੈ ਤੁਲਿ ਪਵਾਨ ॥  
 ਬ੍ਰਹਮ ਗਿਆਨੀ ਕੈ ਧੀਰਜੁ ਏਕ ॥  
 ਜਿਉ ਬਸੂਰਾ ਕੋਊ ਥੱਦੈ ਕੋਊ ਚੰਦਨ ਲੇਪ ॥  
 ਬ੍ਰਹਮ ਗਿਆਨੀ ਕਾ ਇਹੈ ਗੁਨਾਉ ॥  
 ਨਾਨਕ ਜਿਉ ਪਾਵਕ ਕਾ ਸਹਜ ਸੁਭਾਉ ॥

(ਅੰਗ ੨੨੨)

ਸੁਖੁ ਦੁਖੁ ਜਿਹ ਪਰਸੈ ਨਹੀਂ ਲੇਂਭੁ ਮੋਹੁ ਅਭਿਮਾਨੁ ॥  
 ਕਹੁ ਨਾਨਕ ਸੁਨ ਰੇ ਮਨਾ ਸੋ ਮੂਰਤਿ ਭਗਵਾਨਾ ॥

ਹਰਖੁ ਸੋਗ ਜਾ ਕੈ ਨਹੀ ਬੈਰੀ ਮੀਤ ਸਮਾਨਿ॥  
 ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਰਿ ਤੇ ਜਾਨਿ॥  
 ਭੈ ਕਾਹੂ ਕਉ ਦੇਤ ਨਹਿ ਭੈ ਮਾਨਤ ਆਨਿ॥  
 ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਰਿ ਬਖਾਨਿ॥  
 ਜਿਹਿ ਮਾਇਆ ਮਮਤਾ ਤਜੀ ਸਭ ਤੇ ਭਇਓ ਉਦਾਸੁ॥  
 ਕਹੁ ਨਾਨਕ ਸੁਨ ਰੇ ਮਨਾ ਤਿਰ ਘਟ ਬ੍ਰਹਮ ਨਿਵਾਸੁ॥ (ਅੰਗ ੧੪੨੨)

ਗੁਣਾਂ ਤੋਂ ਅਤੀਤ ਹੋਏ ਪੁਰਸ਼ ਦੇ ਲੱਛਣ, ਅਰਜਨ ਦੇ ਪੁੱਛਣ ਪਰ ਭਗਵਾਨ  
ਨੇ ਇਉਂ ਕਥਨ ਕੀਤੇ-

ਸਤੋਂ ਗੁਣ ਦਾ ਕਾਰਜ ਪ੍ਰਕਾਸ਼, ਰਜੋਂ ਗੁਣ ਦਾ ਕਾਰਜ ਪ੍ਰਵਿਰਤੀ, ਤਮੋਂ ਗੁਣ  
ਦਾ ਕਾਰਜ ਮੋਹ ਹੈ। ਜਦੋਂ ਇਨ੍ਹਾਂ ਗੁਣਾਂ ਤੋਂ ਅਤੀਤ ਹੋ ਜਾਂਦਾ ਹੈ ਤਾਂ ਦੈਸ਼ ਨਹੀਂ  
ਕਰਦਾ, ਤਿਉਂ ਹੀ ਇਨ੍ਹਾਂ ਗੁਣਾਂ ਤੋਂ ਨਿਵਿਰਤ ਹੋਏ ਕਾਰਜ ਨੂੰ, ਫਿਰ ਚਾਹੁੰਦਾ  
ਨਹੀਂ। (ਗੀ: ਅ: ੧੪ ਸ: ੨੨)

ਮਲਤਬ ਇਹ ਕਿ ਜੋ ਪੁਰਸ਼, ਬ੍ਰਹਮ ਵਿੱਚ ਨਿੱਤ ਇਸਥਿਤ ਰਹਿੰਦਾ ਹੋਇਆ  
ਇਸ ਤਿੰਨ ਗੁਣ ਮਈ ਕਾਇਆ ਰੂਪ ਸੰਸਾਰ ਤੋਂ ਬਿਲਕੁੱਲ ਅਤੀਤ ਹੋ ਚੁੱਕਾ ਹੈ,  
ਉਸ ਗੁਣਾਂ ਤੋਂ ਅਤੀਤ ਪੁਰਸ਼ ਦੇ ਅੰਤਹਕਰਣ ਵਿੱਚ ਪ੍ਰਕਾਸ਼, ਪ੍ਰਵਿਰਤੀ ਅਤੇ  
ਮੋਹ ਆਦਿ ਬਿਤੀਆਂ ਦੇ ਪ੍ਰਗਟ ਹੋਣ ਯਾ ਨਾ ਹੋਣ ਪਰ ਕਿਸੇ ਵਕਤ ਭੀ ਇੱਛਾ,  
ਦੈਸ਼ ਆਦਿ ਵਿਕਾਰ ਉਤਪਨ ਹੁੰਦੇ ਹੀ ਨਹੀਂ। ਇਹੀ ਉਸਦੇ ਗੁਣਾਂ ਤੋਂ ਅਤੀਤ  
ਹੋਣ ਦਾ ਪ੍ਰਧਾਨ ਲੱਛਣ ਹੈ।

ਜੋ ਉਦਾਸੀਨ (ਸਾਥੀ) ਦੇ ਵਾਂਗ੍ਨੀ ਇਸਥਿਤ ਹੋਇਆ, ਗੁਣਾਂ ਦ੍ਰਾਗ ਚਲਾਇਮਾਨ  
ਨਹੀਂ ਕੀਤਾ ਜਾ ਸਕਦਾ ਅਤੇ ਗੁਣ ਹੀ ਗੁਣਾਂ ਵਿੱਚ ਵਰਤਦੇ ਹਨ ਯਾਨੀ  
ਇੰਦ੍ਰੀਆਂ ਆਪਣੇ-ਆਪਣੇ ਵਿਸ਼ਿਆਂ ਵਿੱਚ ਵਰਤ ਰਹੀਆਂ ਹਨ, ਅਜਿਹਾ  
ਸਮਝਦਾ ਹੋਇਆ ਜੋ ਅਚੱਲ ਭਾਵ ਨਾਲ 'ਸੂਰਪ' ਵਿੱਚ ਇਸਥਿਤ ਰਹਿੰਦਾ ਹੈ।

(ਗੀ: ਅ: ੧੪ ਸ: ੨੩)

ਜੋ ਸੁੱਖ-ਦੁੱਖ ਵਿੱਚ ਸਮਾਨ ਹੈ, ਆਪਣੇ ਸੂਰਪ ਵਿੱਚ ਇਸਥਿਤ ਹੈ। ਜਿਸਦੀ  
ਦਿਸ਼ਟੀ ਵਿੱਚ ਮਿੱਟੀ, ਪੱਥਰ ਅਤੇ ਸੌਨਾ ਇੱਕੋ ਜਿਹੇ ਹੀ ਹੋ ਗਏ ਹਨ। ਪ੍ਰਿਯ  
ਅਤੇ ਅਪ੍ਰਿਯ ਦੋਹਾਂ ਨੂੰ ਜੋ ਇੱਕ ਸਮਾਨ ਸਮਝਦਾ ਹੈ, ਜੋ ਧੀਰਜ ਵਾਲਾ ਹੈ ਅਤੇ

ਜੋਆਪਣੀ ਨਿੰਦਾ ਅਤੇ ਉਸਤਤੀ ਵਿੱਚ ਸਮਾਨ ਭਾਵ ਵਾਲਾ ਹੈ, ਉਹ ਗੁਣਾਤੀਤ  
'ਜੀਵਨ ਮੁਕਤ' ਹੈ।

(ਗੀ: ਅ: ੧੪ ਸ: ੨੮)

ਪ੍ਰਾਰੱਬੱਧ ਦੇ ਖਤਮ ਹੋਣ ਤੱਕ ਛਾਂ ਵਾਂਗੀ ਹਰ ਵਕਤ ਨਾਲ ਰਹਿਣ ਵਾਲੇ  
ਸ਼ਰੀਰ ਦੇ ਕਾਇਮ ਰਹਿੰਦੇ ਹੋਏ ਵੀ, ਇਸ ਵਿੱਚ ਮੈਂ-ਮੈਗਾਪਨ ਦਾ ਅਭਾਵ ਹੋ  
ਜਾਣਾ, 'ਜੀਵਨ-ਮੁਕਤ' ਦਾ ਲੱਛਣ ਹੈ।

(ਵਿ: ਬੁ: ਸ: ੪੩੨)

ਬਿਆਸ ਜੀ ਦੂਰਾ ਭੀ ਭਾਗਵਤ ਵਿੱਚ 'ਜੀਵਨ-ਮੁਕਤ' ਦੇ ਲੱਛਣ ਇਉਂ  
ਕਹੇ ਹਨ-

ਜੋ ਕੁੱਝ ਭੀ ਪ੍ਰਾਰੱਬੱਧ ਅਨੁਸਾਰ ਅੰਨ, ਬਸਤ੍ਰ ਆਦਿ ਮਿਲ ਜਾਵੇ, ਉਸੀ  
ਉੱਤੇ ਨਿਰਬਾਹ ਕਰਨ ਵਾਲਾ ਅਤੇ ਜਿੱਥੇ ਕਿਤੇ ਗਾਡੀ ਪੈ ਜਾਣ ਪਰ, ਸੌ ਜਾਣ  
ਵਾਲਾ ਜੋ ਪੁਰਸ਼ ਹੈ, ਉਸ ਨੂੰ ਦੇਵਤਾ ਗਣ ਭੀ 'ਬ੍ਰਹਮਵੇਤਾ' ਯਾਨੀ 'ਜੀਵਨ-  
ਮੁਕਤ' ਕਹਿੰਦੇ ਹਨ।

(ਭਾਗ: ਸ: )

ਗੁਣ ਤੇ ਦੋਸ਼ ਦੇ ਲੱਛਣਾਂ ਨੂੰ ਬਹੁਤਾ ਕਹਿਣ ਨਾਲ ਕੀ ਫਲ ਅਰਥਾਤ 'ਇਹ  
ਅੱਛਾ' ਹੈ, ਇਹ ਬੁਰਾ ਹੈ' ਇਸ ਪ੍ਰਕਾਰ ਗੁਣ ਦਿਸ਼ਟੀ ਕਰਨੀ, ਇਹ ਦੋਸ਼ ਰੂਪ ਹੈ  
ਅਤੇ ਇਸ ਪ੍ਰਮਾਣ ਤੋਂ ਗੁਣ-ਦੋਸ਼ ਦਿਸ਼ਟੀ ਦਾ ਤਿਆਗ, ਇਹ ਗੁਣ ਰੂਪ ਹੈ।  
ਮਤਲਬ ਇਹ ਕਿ 'ਜੀਵਨ-ਮੁਕਤ' ਨੂੰ ਗੁਣ-ਦੋਸ਼ ਮਈ ਬੁੰਧੀ, ਉਤਪੰਨ ਹੀ  
ਨਹੀਂ ਹੁੰਦੀ।

(ਭਾਗ: ਸ: ੧੧)

'ਜੀਵਨ-ਮੁਕਤ' ਪੁਰਸ਼ ਦਾ ਜੋ ਸੁਭਾਵਿਕ ਲੱਛਣ ਹੁੰਦਾ ਹੈ, ਉਹ ਜਗਾਜਾਸੂਆਂ  
ਲਈ ਸਾਧਨ ਰੂਪ ਹੋਇਆ ਕਰਦਾ ਹੈ। ਸ਼ਾਸਤ੍ਰ ਵਿੱਚ ਉਹ ਅਚੱਲ ਅਵਸਥਾ  
ਦਿਖਾ ਦਿੱਤੀ ਜਾਂਦੀ ਹੈ ਜੋ ਕਿ ਸਾਧਕ ਦੀ ਆਖਰੀ ਇਸਥਿਤੀ ਹੈ ਯਾਨੀ ਜਿਸ  
ਅਵਸਥਾ ਵਿੱਚ ਪਹੁੰਚ ਕੇ ਅਨੰਤ ਸੰਸਾਰਿਕ ਸੁੱਖਾਂ ਅਤੇ ਦੁੱਖਾਂ ਦੂਰਾ ਹਿਲਾਇਆ  
ਨਹੀਂ ਜਾ ਸਕਦਾ।

### ਸੰਸਾਰ ਵਿਪਰਯੇ ਦੇ ਨਾਸ਼ ਲਈ ਦ੍ਰਿੜ ਆਤਮ ਅਭਿਆਸ

ਤੱਤ-ਗਿਆਨ ਹੋਣ ਪਰ ਭੀ ਜਿਨ੍ਹਾਂ ਚਿਰ ਚਿੱਤ ਸ਼ਾਂਤ ਨਹੀਂ ਹੁੰਦਾ ਓਨਾਂ  
ਚਿਰ ਸੰਸਾਰ ਵਿਪਰਯੇ ਹੋਣਾ ਸੰਭਵ ਹੈ, ਇਸ ਲਈ ਅਤੁੰਤ ਦ੍ਰਿੜ ਅਭਿਆਸ  
ਦੂਰਾ ਚਿੱਤ ਨੂੰ 'ਆਤਮਾ' ਵਿੱਚ ਛੁਬੋ ਦੇਣਾ ਚਾਹੀਦਾ ਹੈ ਤਾਂ ਕਿ ਸੰਸਾਰ  
ਵਿਪਰਯੇ ਨੂੰ ਗੁੰਜਾਇਸ਼ ਹੀ ਨਾ ਰਹੇ। ਲਿਵ ਦੂਰਾ ਹੀ ਚਿੱਤ ਨਿਰੰਕਾਰ ਵਿੱਚ

ਛੁੱਬ ਕੇ ਸ਼ਾਂਤ ਹੁੰਦਾ ਹੈ। ਸ਼੍ਰੀ ਰਾਮ ਜੀ ਨੂੰ ਤੱਡ੍-ਗਿਆਨ ਹੋਣ ਪਰ ਭੀ ਚਿੱਤ-ਵਿਸ਼ਾਂਤੀ ਤੋਂ ਪਹਿਲਾਂ ਸੰਸਾਜ ਉਤਪਨ ਹੋਇਆ ਹੀ ਸੀ, ਇਹ ਯੋਗ ਵਾਕਿਸ਼ਟ ਵਿੱਚ ਸਪਸ਼ਟ ਹੈ—

ਹੋ ਰਾਮ ਜੀ! ਹੁਣ ਆਪ ਨੂੰ ਕੁੱਝ ਜਾਨਣਾ ਤਾਂ ਬਾਕੀ ਰਿਹਾ ਨਹੀਂ ਹੈ,  
ਆਪਣੀ ਉੱਜਲ ਤੇ ਸੁਖਮ ਬੁੱਧੀ ਦ੍ਰਾਗ ਸਭ ਕੁੱਝ ਜਾਣ ਹੀ ਚੁੱਕੇ ਹੋ ਪ੍ਰੰਤੂ ਹੁਣ  
ਭਗਵਾਨ ਬਿਆਸ ਜੀ ਦੇ ਪੁੱਤ੍ਰ ਸੁਕਦੇਵ ਵਾਂਗ੍ਰੀ, ਆਪ ਦੀ ਚਿੱਤ-ਬ੍ਰਿਤੀ ਨੂੰ  
ਵਿਸ਼ਾਂਤੀ ਮਾਤ੍ਰ ਹੋਣ ਦੀ ਜ਼ਰੂਰਤ ਹੈ। (ਯੋਗ: ਵਾ)

ਸੰਸਾਜ ਨੂੰ ਹੀ ਅਸੰਭਾਵਨਾ\* ਕਹਿੰਦੇ ਹਨ ਅਤੇ ਵਿਪਰਯੇ ਨੂੰ ਵਿਪਰੀਤ  
ਭਾਵਨਾ\*\* ਕਹਿੰਦੇ ਹਨ। ਇਹ ਦੋਨੋਂ ਮੁਕਤੀ ਵਿੱਚ ਪ੍ਰਤੀਬੰਧਕ ਯਾਨੀ ਰੁਕਾਵਟ  
ਹਨ। ਸੰਸਾਜ ਤਾਂ ਭੋਗ ਅਤੇ ਮੋਖ ਦੋਹਾਂ ਦਾ ਹੀ ਵਿਰੋਧੀ ਹੈ ਕਿਉਂਕਿ ਜਦੋਂ ਸੰਸਾਜ  
ਵਾਲਾ ਪੁਰਸ਼, ਸੰਸਾਰ ਦੇ ਸੁੱਖ ਵਿੱਚ ਪ੍ਰਵਿਰਤ ਹੁੰਦਾ ਹੈ ਤਦੋਂ ਮੁਕਤੀ ਸੰਬੰਧੀ ਬੁੱਧੀ,  
ਉਸ ਸੰਸਾਰਿਕ ਸੁੱਖ ਵਿੱਚ ਹੋਈ ਪ੍ਰਵਿਰਤੀ ਨੂੰ ਰੋਕਦੀ ਹੈ ਅਤੇ ਜਦੋਂ ਮੁਕਤੀ ਮਾਰਗ  
ਵਿੱਚ ਪ੍ਰਵਿਰਤੀ ਕਰਦਾ ਹੈ ਤਦੋਂ ਉਸ ਨੂੰ ਸੰਸਾਰਿਕ ਸੁੱਖ ਵਾਲੀ ਬੁੱਧੀ ਰੁਕਾਵਟ  
ਬਣਕੇ ਸਾਮ੍ਰਾਣੇ ਖੜ੍ਹੀ ਹੋ ਜਾਂਦੀ ਹੈ। ਭੋਗ ਅਤੇ ਮੋਖ ਦੋਹਾਂ ਸੁੱਖਾਂ ਤੋਂ ਖਾਲੀ ਰਹਿਣ  
ਵਾਲਾ 'ਸੰਸਾਜ ਯੁਕਤ' ਪੁਰਸ਼ ਹੈ। ਜਿਸ ਦਾ ਚਿੱਤ, ਤੱਡ੍-ਵਸਤੂ ਨੂੰ ਸਮਝਕੇ ਭੀ  
ਵਿਸ਼ਾਂਤੀ ਨੂੰ ਪ੍ਰਾਪਤ ਨਾ ਹੋਵੇ, ਉਹ ਦਿੜਤਾ ਨਾ ਹੋਣ ਦੇਣ ਵਾਲੇ ਇਹ ਦੋਨੋਂ ਹੀ  
ਹਨ। ਜਿਸਦਾ ਚਿੱਤ ਸ਼ਾਂਤ ਹੋ ਚੁੱਕਾ ਹੈ। ਉਸ ਨੂੰ ਜਗਤ ਦੀ ਪ੍ਰਤੀਤੀ ਹੀ ਨਹੀਂ  
ਹੁੰਦੀ ਯਾਨੀ ਜਗਤ, ਬ੍ਰਹਮ ਰੂਪ ਹੀ ਦਿਸ਼ਟੀ ਆਉਂਦਾ ਹੈ ਤਾਂ ਸੰਸਾਜ-ਵਿਪਰਯੇ ਦੀ  
ਰੁਕਾਵਤ ਕੀ? ਇਹ ਰੁਕਾਵਤ ਹੁੰਦੀ ਹੈ ਮੰਦ ਗਿਆਨ ਵਾਲੇ ਨੂੰ।

'ਅਪਰੋਖਸ਼ ਅਨੁਭੂਤੀ' ਗ੍ਰੰਥ ਵਿੱਚ ਸ੍ਰੀ ਸ਼ਿਕਰਾਚਾਰਯ ਨੇ ਗਿਆਨ ਨਿਸ਼ਠਾ  
ਦੀ ਪ੍ਰਾਪਤੀ ਲਈ ੧੫ (ਪੰਦਰਾਂ) ਅੰਗ ਦੱਸੇ ਹਨ। ਆਪ ਲਿਖਦੇ ਹਨ ਕਿ  
ਨਿਰੰਤਰ ਅਭਿਆਸ ਕੀਤੇ ਬਿਨਾਂ ਸਤਿ, ਚਿੱਤ, ਅਨੰਦ ਸੂਰਪ 'ਆਤਮਾ' ਦੀ

\* ਸਾਸਤ੍ਰ ਵਿੱਚ ਜੀਵ ਅਤੇ ਬ੍ਰਹਮ ਦਾ ਭੇਦ ਕਬਨ ਕੀਤਾ ਹੈ ਯਾਂ ਅਖੰਦ? ਇਹ 'ਪ੍ਰਮਾਣਗਤ ਸੰਸਾਜ'  
ਹੈ। ਜੀਵ ਅਤੇ ਬ੍ਰਹਮ ਦਾ ਭੇਦ ਸਤਿਹੈ ਯਾਂ ਅਖੰਦ? ਇਹ ਪ੍ਰਮਾਣਗਤ ਸੰਸਾਜ ਹੈ। ਇਹ ਦੋਨੋਂ ਪ੍ਰਕਾਰ  
ਦਾ ਸੰਸਾਜ ਹੈ—'ਅਸੰਭਾਵਨਾ'।

\*\* ਦੇਰ ਆਦਿ ਸਤਿ ਹਨ ਅਤੇ ਜੀਵ-ਬ੍ਰਹਮ ਦਾ ਭੇਦ ਸਤਿਹੈ। ਇਹ 'ਵਿਪਰੀਤ ਭਾਵਨਾ' ਦਾ ਰੂਪ ਹੈ।

ਪ੍ਰਾਪਤੀ ਹੀ ਨਹੀਂ ਹੋ ਸਕਦੀ, ਇਸ ਲਈ ਜਗਯਾਸੂ ਨੂੰ ਚਾਹੀਏ ਕਿ ਚਿਰ ਕਾਲ ਤੱਕ ਬੁਝਮ ਚਿੰਤਨ ਕਰੋ ਅਰਥਾਤ ਆਪਣੇ ਸੂਰੂਪ ਨੂੰ ਸਮਝਕੇ ਪ੍ਰਮਾਤਮਾ ਨਾਲ ਲਿਵ ਲਾਵੋ।

ਯਮ, ਨਿਯਮ, ਤਿਆਗ, ਮੌਨ, ਦੇਸ਼, ਕਾਲ, ਆਸਨ, ਮੂਲ, ਬੰਧ, ਦੇਹ ਦੀ ਸਮਤਾ, ਨੋਟ੍ਰਾ ਦੀ ਇਸਥਿਤੀ, ਪ੍ਰਾਣਾਯਾਮ, ਪ੍ਰਤਜਾਹਾਰ, ਧਾਰਨਾ, ਧਿਆਨ ਅਤੇ ਸਮਾਪਨੀ ਇਹ ਪੰਦਰਾਂ (੧੫) ਅੰਗ ਹਨ।

1 - 'ਸਭ ਬੁਝਮ ਹੀ ਹੈ' ਅਜਿਹੇ ਗਿਆਨ ਨਾਲ ਇੰਦੀਆਂ ਦਾ ਵਸੀਭੁਤ ਹੋ ਜਾਣਾ 'ਯਮ' ਕਹਾਉਂਦਾ ਹੈ। ਇਸ ਦਾ ਬਾਰੰਬਾਰ ਅਭਿਆਸ ਕਰਨਾ ਚਾਹੀਏ।

2 - ਸਜਾਤੀਯ ਬਿਤੀ ਦਾ ਪ੍ਰਵਾਹ ਅਤੇ ਵਿਜਾਤੀਯ ਦਾ ਤ੍ਰਿਸਕਾਰ ਇਹੀ ਪਰਮਾਨੰਦ ਰੂਪ 'ਨਿ+ਯਮ' ਹੈ। ਭੁੱਧੀਮਾਨ ਲੋਕ ਇਸ 'ਨਿਯਮ' ਦਾ ਨਿਯਮ ਪੁਰਖ ਪਾਲਣ ਕਰਦੇ ਹਨ।

3 - ਪ੍ਰੰਪਚ ਨੂੰ ਚੇਤਨ ਰੂਪ ਦੇਖਣ ਨਾਲ, ਉਸਦੇ ਸੂਰੂਪ ਦਾ ਤਿਆਗ ਕਰਨਾ ਹੀ ਮਹਾਂਪੁਰਸ਼ਾਂ ਦਾ ਵੰਦਨੀਯ 'ਤਿਆਗ' ਹੈ ਕਿਉਂਕਿ ਉਹ ਛੇਤੀ ਹੀ ਮੁਕਤੀ ਦੇਣ ਵਾਲਾ ਹੈ।

4 - ਜਿਸ ਨੂੰ ਨਾ ਪਾ ਕੇ ਮਨ ਸਹਿਤ ਬਾਣੀ ਵਾਪਸ ਮੁੜ ਆਉਂਦੀ ਹੈ ਅਤੇ ਜਿਸ 'ਮੌਨ' ਤੱਕ ਜੋਗੀਆਂ ਦੀ ਹੀ ਗਤੀ ਹੈ, ਵਿੱਦੂਨ ਸਦਾ ਉਸ ਨੂੰ ਧਾਰਨ ਕਰੋ। ਜਿੱਥੋਂ ਬਾਣੀ ਮੁੜ ਆਉਂਦੀ ਹੈ, ਉਸ ਬੁਝਮ ਦਾ ਭਲਾ ਕੌਣ ਵਰਨਣ ਕਰ ਸਕਦਾ ਹੈ? ਅਤੇ ਜੋ ਪ੍ਰੰਪਚ ਨੂੰ ਹੀ ਸ਼ਬਦ ਦਾ ਵਿਸ਼ੇ ਮੰਨ ਲਿਆ ਜਾਵੇ ਤਾਂ ਉਹ ਭੀ ਸ਼ਬਦ ਰਹਿਤ ਹੈ ਕਿਉਂਕਿ ਜੋ ਨਾ ਸੱਤਜ ਹੋਵੇ ਨਾ ਅਸੱਤਜ ਹੀ, ਉਹ 'ਅਨਿਰਵਚਨੀਯ ਵਸਤੂ' ਸ਼ਬਦ ਦਾ ਵਿਸ਼ਯ ਨਹੀਂ ਹੋਇਆ ਕਰਦੀ।

ਇਸ ਪ੍ਰਕਾਰ ਸਤਿਪੁਰਸ਼ਾਂ ਦਾ ਦੂਜਾ ਸੁਭਾਵਿਕ 'ਮੌਨ' ਇਹ ਪ੍ਰੰਪਚ ਦਾ 'ਅਸ਼ਬਦਪਣਾ' ਭੀ ਹੋ ਸਕਦਾ ਹੈ। ਬੁਝਮਵੇਤਾ ਸਤਿਵਾਦੀਆਂ ਨੇ ਬਾਣੀ ਦਾ ਮੌਨ ਤਾਂ ਮੂਰਖਾਂ ਲਈ ਆਖਿਆ ਹੈ।

5 - ਜਿਸ 'ਦੇਸ਼' ਵਿੱਚ ਆਦਿ, ਅੰਤ ਤੇ ਮੱਧ ਵਿੱਚ ਕੋਈ ਭੀ ਜਨ ਨਹੀਂ ਹੈ ਤਥਾ ਜਿਸ ਨਾਲ ਇਹ ਜਗਤ ਨਿਰੰਤਰ ਵਿਆਪਕ ਹੈ, ਉਗੀ 'ਦੇਸ਼' ਜਨ-ਸੂਨ ਕਿਹਾ ਗਿਆ ਹੈ।

6 - ਬ੍ਰਹਮਾ ਆਦਿ ਸਾਰੇ ਹੀ ਭੂਤਾਂ ਦੀ ਇੱਕ ਪਲ ਵਿੱਚ ਹੀ ਕਲਪਨਾ ਕਰਨ ਦੇ ਕਾਰਨ ਅਦੁਤੀਜ, ਅਖੰਡਾਨੰਦ ਰੂਪ 'ਬ੍ਰਹਮ' ਹੀ 'ਕਾਲ' ਸ਼ਬਦ ਨਾਲ ਕਿਹਾ ਜਾਂਦਾ ਹੈ।

7 - ਜਿਸ ਅਵਸਥਾ ਵਿੱਚ ਸੁੱਖ ਪੂਰਬਕ, ਨਿਰੰਤਰ ਬ੍ਰਹਮ-ਚਿੰਤਨ ਹੋ ਸਕੇ, ਉਸ ਨੂੰ ਹੀ 'ਆਸਣ' ਜਾਨਣਾ ਚਾਹੀਦਾ ਹੈ, ਦੂਜਾ ਸੁੱਖ ਦੇ ਨਾਸ਼ ਕਰਨ ਵਾਲਾ ਆਸਣ, ਆਸਣ ਨਹੀਂ ਹੈ। ਜੋ ਸਾਰੇ ਹੀ ਭੂਤਾਂ ਦਾ ਆਦਿ ਕਾਰਨ ਹੈ, ਸੰਸਾਰ ਦਾ ਅਵਿਨਾਸ਼ੀ ਅਧਿਸ਼ਠਾਨ ਹੈ ਅਤੇ ਜਿਸ ਵਿੱਚ 'ਸਿੱਧ-ਜਨ' ਯਾਨੀ 'ਜੀਵਨ-ਮੁਕਤ' ਇਸਥਿਤ ਰਹਿੰਦੇ ਹਨ, ਉਸ ਨੂੰ ਹੀ 'ਸਿੱਧ ਆਸਣ' ਸਮਝਣਾ ਚਾਹੀਦਾ ਹੈ।

8 - ਜੋ ਸਾਰੇ ਹੀ ਭੂਤਾਂ ਦਾ ਮੂਲ ਹੈ ਅਤੇ ਜਿਸਦੇ ਆਸਰੇ ਨਾਲ ਚਿੱਤ ਸਥਿਰ ਕੀਤਾ ਜਾਂਦਾ ਹੈ, ਉਸ 'ਮੂਲ-ਬੰਧ' ਦਾ ਸਦਾ ਸੇਵਨ ਕਰਨਾ ਚਾਹੀਏ। ਇਹੀ ਰਾਜ-ਜੋਗੀਆਂ ਦਾ ਜੋਗ ਹੈ।

9 - ਜਿਸ ਸਮੇਂ ਚਿੱਤ ਸਮ ਯਾਨੀ 'ਬ੍ਰਹਮ' ਵਿੱਚ ਲੀਨ ਹੋ ਜਾਵੇ, ਉਸ ਸਮੇਂ ਅੰਗਾਂ ਦੀ 'ਸਮਤਾ' ਸਮਝਣੀ ਚਾਹੀਦੀ ਹੈ। ਇਸ ਤੋਂ ਉਲਟ ਸੁੱਕੇ ਬਿੱਛ ਦੇ ਸਮਾਨ ਅੰਗਾਂ ਦੀ ਨਿਸਚਲਤਾ ਦਾ ਨਾਮ ਸਮਤਾ ਨਹੀਂ ਹੈ।

10 - ਦਿਸ਼ਟੀ ਨੂੰ ਗਿਆਨਮਈ ਕਰਕੇ, ਸੰਸਾਰ ਨੂੰ ਬ੍ਰਹਮ ਰੂਪ ਦੇਖੋ। ਇਹੀ 'ਦਿਸ਼ਟੀ' ਅਤੀ ਉੱਤਮ ਹੈ, ਨਾਸਾਂ ਦੇ ਅਗਲੇ ਪਾਸੇ ਦੇਖਣ ਵਾਲੀ ਨਹੀਂ। ਜਿੱਥੋਂ ਦਿਸ਼ਟਾ, ਦਰਸ਼ਨ ਅਤੇ ਦਿਸ਼ਯ ਦਾ ਅਭਾਵ ਹੋ ਜਾਂਦਾ ਹੈ, ਉਹੀ 'ਦਿਸ਼ਟੀ' ਕਰਨੀ ਚਾਹੀਏ, ਨਾਸਾਂ ਦੇ ਅਗਲੇ ਪਾਸੇ ਪਰ ਨਹੀਂ।

11 - ਚਿੱਤ ਆਦਿ ਸਾਰੇ ਹੀ ਭਾਵਾਂ ਵਿੱਚ 'ਬ੍ਰਹਮ ਰੂਪ' ਨਾਲ ਭਾਵਨਾ ਕਰਨ ਦੇ ਕਾਰਨ, ਸੰਪੂਰਨ ਬ੍ਰਿਤੀਆਂ ਦਾ ਨਿਰੋਧ ਹੋ ਜਾਂਦਾ ਹੈ। ਉਹੀ 'ਪ੍ਰਾਣਾਯਾਮ' ਕਰਾਉਂਦਾ ਹੈ। ਪ੍ਰੰਪੰਚ ਦਾ ਨਿਸ਼ੇਧ ਕਰਨਾ 'ਰੇਚਕ ਪ੍ਰਾਣਾਯਾਮ' ਹੈ ਅਤੇ 'ਮੈਂ ਬ੍ਰਹਮ ਹੀ ਹਾਂ' ਅੰਜ਼ਹੀ ਜੋ ਬ੍ਰਿਤੀ ਹੈ ਉਹ 'ਪੂਰਕ ਪ੍ਰਾਣਾਯਾਮ' ਹੈ।

ਫਿਰ ਉਸ ਬ੍ਰਹਮਾਕਾਰ ਬ੍ਰਿਤੀ ਦੀ 'ਨਿਸਚਲਤਾ' ਹੀ 'ਕੁੰਭਕ ਪ੍ਰਾਣਾਯਾਮ' ਹੈ। ਜਾਗਿਤ ਪੁਰਸ਼ਾਂ ਲਈ ਤਾਂ ਇਹੀ ਤਰੀਕਾ ਹੈ, ਅਗਿਆਨੀਆਂ ਲਈ ਨਾਸਾਂ ਨੂੰ ਪੀੜ੍ਹੀ ਪੁਜਾਉਣਾ ਹੀ ਪ੍ਰਾਣਾਯਾਮ ਹੈ।

12 - ਵਿਸ਼ਿਆਂ ਵਿੱਚ 'ਆਤਮ ਭਾਵ' ਕਰਕੇ, ਮਨ ਨੂੰ ਚੈਤਨ-ਪ੍ਰਮਾਤਮਾ ਵਿੱਚ ਛੁਥੇ ਦੇਣ ਨੂੰ ਹੀ 'ਪ੍ਰਤਜਾਹਾਰ' ਜਾਨਣਾ ਚਾਹੀਦਾ ਹੈ। ਮੁਕਤੀ ਦੀ ਇੱਛਾ ਵਾਲੇ, ਇਸੀ ਦਾ ਅਭਿਆਸ ਕਰਨ।

13 - ਮਨ ਜਿੱਥੋਂ ਵੀ ਜਾਵੇ ਉੱਥੇ ਬ੍ਰਹਮ ਦਾ ਸਾਖਜਾਤਕਾਰ ਕਰਦੇ ਹੋਏ, ਮਨ ਨੂੰ ਸਥਿਰ ਕਰਨਾ ਹੀ, ਉੱਤਮ 'ਧਾਰਨਾ' ਮੌਨੀ ਗਈ ਹੈ।

14 - 'ਮੈਂ ਬ੍ਰਹਮ ਹੀ ਹਾਂ' ਇਸ 'ਸਤਿ' ਬ੍ਰਿਤੀ ਨਾਲ ਜੋ ਪਰਮਾਨੰਦ ਦੇਣ ਵਾਲੀ ਨਿਰਾਈ ਬਿਸਥਿਤੀ ਹੁੰਦੀ ਹੈ, ਉਹੀ 'ਧਿਆਨ' ਸ਼ਬਦ ਨਾਲ ਪ੍ਰਸਿੱਧ ਹੈ।

15 - ਨਿਰਵਿਕਾਰ ਤਥਾ ਬ੍ਰਹਮਾਕਾਰ ਬ੍ਰਿਤੀ ਨਾਲ ਜੋ ਪੂਰਨ ਰੂਪ ਤੇ ਬ੍ਰਿਤੀ-ਹੀਣਤਾ ਹੋ ਜਾਂਦੀ ਹੈ, ਉਹੀ ਗਿਆਨ 'ਸਮਾਧੀ' ਹੈ। (ਅਪ: ਅਨੁ: ੧੨੪)

ਇਸ ਪ੍ਰਕਾਰ ਇਸ ਸੁਭਾਵਿਕ ਆਨੰਦ ਦਾ ਤਦ ਤਾਈਂ ਅੱਛੀ ਪ੍ਰਕਾਰ ਅਭਿਆਸ ਕਰੇ ਜਦ ਤਾਈਂ ਕਿ ਚਿੱਤ ਨੂੰ ਲਗਾਉਣ ਪਰ ਇੱਕ ਛਿੰਨ ਵਿੱਚ ਹੀ ਉਹ ਆਪਣੇ ਵਸੀਕੂਤ ਨਾ ਹੋ ਜਾਵੇ ਜਾਨੀ ਝੱਟ ਹੀ ਆਪਣੇ ਸੂਰੂਪ ਵਿੱਚ ਲੀਨ ਹੋ ਜਾਵੇ। ਫਿਰ ਉਹ ਜੋਗੀ-ਰਾਜ ਸਭ ਸਾਧਨਾਂ ਤੋਂ ਛੁੱਟ ਕੇ ਸਿੱਧ ਹੋ ਜਾਂਦਾ ਹੈ ਯਾਨੀ ਕੁੱਝ ਭੀ ਕਰਨਾ ਬਾਕੀ ਨਹੀਂ ਰਹਿ ਜਾਂਦਾ, ਉਹੀ ਉਸਦਾ ਸੂਰੂਪ ਹੈ। ਉਹ ਕਿਸੀ ਇੱਕ ਦੇ ਮਨ ਜਾਂ ਬਾਣੀ ਦਾ ਵਿਸ਼ੇ ਨਹੀਂ ਹੈ।

ਇਹ ਉੱਪਰ ਕਰੋ ਪੰਦਰਾਂ ਅੰਗ ਰਾਜ-ਜੋਗੀਆਂ ਦਾ ਚਿੱਤ-ਬ੍ਰਿਤੀ ਦੇ ਨਿਰੋਧ ਯਾਨੀ ਰੋਕਣ ਲਈ ਜੋਗ ਅਭਿਆਸ ਹੈ। ਇਸ ਤੋਂ ਵਿਪਰੀਤ (ਉਲਟ) ਹਠ-ਜੋਗੀਆਂ ਦਾ ਅਭਿਆਸ ਦੂਜਾ ਹੋਰ ਪ੍ਰਕਾਰ ਦਾ ਹੁੰਦਾ ਹੈ।

ਜਿਸਦੀ ਬ੍ਰਿਤੀ ਵਿੱਚੋਂ ਜਗਤ ਦਾ ਅਭਾਵ ਹੋ ਚੁੱਕਾ ਹੈ ਯਾਨੀ ਉਸ ਭਗਤ ਦੀ ਬ੍ਰਹਮ ਤੋਂ ਭਿਨ ਪ੍ਰਤੀਤੀ ਹਟ ਚੁੱਕੀ ਹੈ ਯਾਨੀ ਉਹ ਬ੍ਰਹਮ ਸੂਰੂਪ ਹੀ ਹੋ ਗਿਆ ਹੈ, ਉਸ ਬ੍ਰਹਮਵੇਤਾ ਪੁਰਸ਼ ਦਾ ਸ਼ਰੀਰਕ ਵਿਵਹਾਰ, ਬਿਨਾਂ ਯਤਨ ਤੋਂ ਹੀ ਪ੍ਰਾਰੱਥਧ ਅਨੁਸਾਰ ਹੁੰਦਾ ਹੈ—

ਗਿਆਨੀ ਪੁਰਸ਼ ਨੂੰ ਮਨੁੱਸਾਂ ਦੇ ਕੋਲ ਰਹਿਣ ਨਾਲ ਭੀ, ਆਪਣੇ ਸ਼ਰੀਰ ਦੀ ਪ੍ਰਤੀਤੀ ਨਹੀਂ ਹੁੰਦੀ। ਪਾਸ ਰਹਿਣ ਵਾਲੇ ਮਨੁੱਖ ਹੀ, ਉਸ ਦੇ ਸ਼ਰੀਰ ਨੂੰ ਦੇਖਦੇ ਹਨ। ਖੁਦ ਆਪ ਤਾਂ (ਅ+ਮਨ) ਅਮਨ ਭਾਵ ਨੂੰ ਪ੍ਰਾਪਤ ਹੋਣ ਤੇ 'ਇਹ ਮੇਰਾ ਸ਼ਰੀਰ ਹੈ' ਇਉਂ ਉਸ ਨੂੰ ਨਹੀਂ ਸੁੱਝਦਾ। (ਛਾ: ਉ:)

ਮਤਲਬ ਇਹ ਕਿ ਜਿਉਂ ਗੱਡੀ ਜਾਂ ਰੱਖ ਨੂੰ ਜੁੜੇ ਹੋਏ ਬੈਲ ਜਾਂ ਘੱਢੇ ਅੱਛੀ ਤਰ੍ਹਾਂ ਸਿਖਲਾਏ ਹੋਣ ਦੇ ਕਾਰਨ, ਸਾਰਬੀ ਦ੍ਰਾਗ ਇੱਕ ਵਾਰੀ ਰਸਤੇ ਪਾ ਦੇਣ ਨਾਲ, ਆਪਣੇ-ਆਪ ਹੀ ਤੁਰੇ ਜਾਂਦੇ ਹਨ ਅਤੇ ਜਿੱਥੇ ਜਾਣਾ ਹੁੰਦਾ ਹੈ, ਉੱਥੇ ਹੀ ਪਜਾ ਦਿੰਦੇ ਹਨ, ਉਸੀ ਤਰ੍ਹਾਂ ਪ੍ਰਾਣ ਵਾਯੂ ਭੀ ਪਰਮੇਸ਼ੁਰ ਨੂੰ ਰੂਪ ਸਾਰਬੀ ਦ੍ਰਾਗ (ਗਿਆਨੀ ਦੇ ਯਤਨ ਬਿਨਾਂ ਹੀ) ਆਪਣੇ-ਆਪ ਸਾਰਾ ਵਿਵਹਾਰ ਕਰਦਾ ਹੈ ਯਾਨੀ ਸੁਭਾਵਿਕ ਹੀ ਚੇਸ਼ਟਾ ਹੁੰਦੀ ਰਹਿੰਦੀ ਹੈ।

ਜਿਉਂ ਸ਼ਰਾਬ ਦੇ ਨਸ਼ੇ ਵਿੱਚ ਅੰਧੇ ਹੋਏ ਮਨੁੱਖ ਨੂੰ, ਆਪਣੇ ਪਿੱਛੇ ਜਾਂ ਪਾਸ ਰੱਖੇ ਹੋਏ ਬਸਤ੍ਰ ਆਦਿਕ ਨੂੰ ‘ਇਥੇ ਹੀ ਹੈ ਯਾ ਕਿਤੇ ਭੁੱਲ ਗਿਆ ਹੈ’ ਖਬਰ ਨਹੀਂ ਹੁੰਦੀ, ਤਿਉਂ ਹੀ ਗਿਆਨੀ ਪੁਰਸ਼ ਭੀ ਪ੍ਰਾਰੱਥਣ ਦ੍ਰਾਗ ਆਪਣੇ ਸ਼ਰੀਰ ਨੂੰ, ਆਸਣ ਤੋਂ ਉਠਿਆ ਹੈ, ਉੱਥੇ ਹੀ ਬੈਠਾ ਹੈ, ਕਿਤੇ ਦੂਜੀ ਜਗਾ ਗਿਆ ਹੈ ਜਾਂ ਫਿਰ ਵਾਪਸ ਅਸਥਾਨ ਪਰ ਆ ਗਿਆ ਹੈ ਇਉਂ ਜਾਣਦਾ ਹੀ ਨਹੀਂ ਕਿਉਂਕਿ ਉਹ ਦੇਹ ਤੋਂ ਜੁਦਾ ਆਪਣੇ ਅਸ਼ਰੀਰੀ ‘ਆਤਮਾ’ ਨੂੰ ਪ੍ਰਾਪਤ ਹੋ ਚੁੱਕਾ ਹੈ।

(ਭਾਗ: ਸ:)

ਇਨ੍ਹਾਂ ਉੱਪਰ ਕਹੇ ਦੋ ਸਲੋਕਾਂ ਵਿੱਚ ਬ੍ਰਹਮਵੇਤਾ ਦੀ ਅਤਜੰਤ ਗੁੜ੍ਹ ‘ਆਤਮ-ਇਸਥਿਤੀ’ ਦਾ ਵਰਨਣ ਹੈ, ਇਸ ਤੋਂ ਘੱਟ ਇਸਥਿਤੀ ਦਾ ਲੱਛਣ ਵਸ਼ਿਸ਼ਟ ਜੀ ਦੇ ਬਚਨਾਂ ਦ੍ਰਾਗ ਦੇਖੋ—

ਜਿਉਂ ਨਿੰਦਾ ਤੋਂ ਜਾਗਿਆ ਹੋਇਆ ਪੁਰਸ਼, ਆਪਣਾ ਵਿਵਹਾਰ ਪਹਿਲਾਂ ਵਾਂਗੂ ਕਰਨ ਲੱਗ ਜਾਂਦਾ ਹੈ, ਤਿਉਂ ਹੀ ਪਾਸ ਰਹਿਣ ਵਾਲੇ ਮਨੁੱਸ਼ਾਂ ਦ੍ਰਾਗ ਸਮਾਧੀ ਤੋਂ ਜਗਾਉਣ ਪਰ ‘ਜੋਗੀ’ ਆਪਣੇ ਵਿਵਹਾਰਾਂ ਨੂੰ ਯਥਾ-ਯੋਗ ਕਰਦਾ ਹੈ। (ਯੋ: ਵਾ:)

ਪਹਿਲਾਂ ਇਹ ਕਿਹਾ ਕਿ ਯੋਗੀ ਨੂੰ ਆਪਣੇ ਸ਼ਰੀਰ ਦਾ ਭੀ ਨਹੀਂ ਪਤਾ ਅਤੇ ਹੁਣ ਇਸ ਉੱਪਰਲੇ ਕਬਨ ਵਿੱਚ ਜੋਗੀ ਸਮਾਧੀ ਤੋਂ ਜਾਗ ਕੇ ਵਿਵਹਾਰਾਂ ਨੂੰ ਕਰਦਾ ਹੈ, ਭੇਦ ਸਿੱਧ ਹੁੰਦਾ ਹੈ। ਇਹ ਭੇਦ ਸਿਰਫ਼ ਚਿੱਤ ਦੀ ਵਿਸ਼੍ਵਾਤੀ ਦੇ ਵੱਧ-ਘੱਟ ਹੋਣ ਦੇ ਕਾਰਨ ਹੈ, ਗਿਆਨ ਦਿਸ਼ਟੀ ਨਾਲ ਨਹੀਂ ਅਰਥਾਤ ਆਤਮ-ਗਿਆਨ ਵਿੱਚ ਕੋਈ ਫਰਕ ਨਹੀਂ ਹੈ ਕਿੰਤੁ ਚਿੱਤ ਵਿਸ਼੍ਵਾਤੀ ਦੀ ਵੱਧ-ਘੱਟ ਅਵਸਥਾ ਦੇ ਕਾਰਨ ਸੰਸਾਰ ਦੀ ਅਪ੍ਰਤੀਤੀ ਤੇ ਪ੍ਰਤੀਤੀ ਵਿੱਚ ਅੰਤਰ ਹੈ।

### ਜੋਗੀ ਦੇ ਚਿੱਤ ਦੀਆਂ ਸੱਤ (7) ਭੂਮਿਕਾਂ

ਕਲਜਾਣ ਮਾਰਗ ਵਿੱਚ ਪ੍ਰਵਿਰਤ ਹੋਏ ਜੋਗੀ ਦੇ ਚਿੱਤ ਦੀਆਂ ਸੱਤ ਭੂਮਿਕਾਂ (ਅਵਸਥਾਵਾਂ) ਹਨ ਜਿਨ੍ਹਾਂ ਦਾ ਕਥਨ ਵਸ਼ਿਸ਼ਟ ਜੀ ਨੇ ਇਉਂ ਕੀਤਾ ਹੈ—

1. ਸ਼ੁੱਭ ਇੱਛਾ 2. ਵਿਚਾਰਨਾ 3. ਤਨੁ-ਮਾਨਸਾ 4. ਯੱਤ੍ਰਾਪੱਤੀ
5. ਆਸੰਸਕਤੀ 6. ਪਦਾਰਥਾਵਨੀ 7. ਤੁਰੀਯ।

ਇਨ੍ਹਾਂ ਵਿੱਚੋਂ ਪਹਿਲੀਆਂ ਤਿੰਨ ਅਵਸਥਾਂ ਜਗਜਾਸੂ ਦੀਆਂ ਹਨ, ਚੌਥੀ ਗਿਆਨਵਾਨ ਦੀ ਅਤੇ ਬਾਕੀ ਤਿੰਨ 'ਜੀਵਨ-ਮੁਕਤ' ਪੁਰਸ਼ ਦੀਆਂ ਹਨ।

ਚੌਥੀ ਭੂਮਿਕਾ ਵਿੱਚ ਇਸਥਿਤ ਜੋਗੀ ਦਾ ਨਾਮ 'ਬ੍ਰਹਮਿਦਿਤ', ਪੰਜਵੀਂ ਵਿੱਚ ਇਸਥਿਤ ਦਾ ਨਾਮ 'ਬ੍ਰਹਮਿਵਦਵਰ', ਛੇਵੀਂ ਵਿੱਚ ਇਸਥਿਤ ਦਾ ਨਾਮ 'ਬ੍ਰਹਮਿਵਦ ਵਰੀਯਾਨ' ਅਤੇ ਸੱਤਵੀਂ ਭੂਮਿਕਾ ਵਿੱਚ ਇਸਥਿਤ ਦਾ ਨਾਮ 'ਬ੍ਰਹਮਿਵਦਵਰਿਸ਼ਠ' ਹੈ।

ਇਸ ਤਰ੍ਹਾਂ ਚੌਥੀ ਭੂਮਿਕਾ (ਸੱਤ੍ਰਾਪੱਤੀ) ਤੋਂ ਲੈ ਕੇ ਸੱਤਵੀਂ (ਤੁਰੀਯ) ਤੱਕ ਜਿਨੀ-ਜਿਨੀ ਚਿੱਤ ਦੀ ਆਪਣੇ 'ਸੂਰਪ' ਵਿੱਚ ਇਸਥਿਤੀ ਹੈ, ਉਨੀ-ਉਨੀ ਹੀ ਆਪਣੇ ਸ਼ਰੀਰ ਤੋਂ ਬੇਖਬਰੀ ਹੈ। ਜਿਸ ਨੂੰ ਆਪਣਾ ਸ਼ਰੀਰ ਭੀ ਠੀਕ-ਠੀਕ ਪ੍ਰਤੀਤ ਨਹੀਂ ਦਿੰਦਾ, ਉਸ ਨੂੰ ਸੰਸਾਰਕ ਵਿਵਹਾਰਾਂ ਦੀ ਪ੍ਰਤੀਤੀ ਕਿੱਥੇ? ਇਸ ਲਈ, ਉਹ ਸੰਸਾਰ ਤੋਂ ਬਿਲਕੁਲੋਂ ਬੇਖਬਰ ਰਹਿੰਦਾ ਹੈ ਤੇ ਜੀਵਨ-ਮੁਕਤੀ ਦੇ ਬਿਲੱਛਣ ਆਨੰਦ ਨੂੰ ਭੋਗਦਾ ਹੈ। ਉਸਦਾ ਚਿੱਤ ਵੈਰਾਗ, ਗਿਆਨ ਅਤੇ ਉਪਰਾਮਤਾ ਦੀ ਆਖਰੀ ਹੱਦ ਤੱਕ ਪੁੱਜ ਜਾਂਦਾ ਹੈ।

ਕਿਸੇ ਭੀ ਪਦਾਰਥ ਵਿੱਚ 'ਵਾਸ਼ਨਾ ਦਾ ਨਾ ਜਾਗਣਾ' ਵੈਰਾਗ ਦੀ ਆਖਰੀ ਹੱਦ ਹੈ। ਕਿਸੇ ਹਾਲਤ ਵਿੱਚ ਭੀ ਅਹੰਕਾਰ ਦਾ ਉਤਪੰਨ ਨਾ ਹੋਣਾ, ਗਿਆਨ ਦੀ ਆਖਰੀ ਹੱਦ ਹੈ ਅਤੇ ਲੀਨ ਹੋਈਆਂ ਬ੍ਰਤੀਆਂ ਯਾਨੀ ਬੀਤ ਚੁੱਕੀਆਂ ਗੱਲਾਂ ਦੇ 'ਸੰਸਕਾਰ ਮਨ ਵਿੱਚ ਫੇਰ ਉਤਪੰਨ ਨਾ ਹੋਣੇ', ਉਪਰਾਮਤਾ ਦੀ ਹੱਦ ਹੈ।

(ਵਿਵੇਕ ਚੂ: ਸ-੪੨੫)

ਗ੍ਰਹਸਥ ਆਸ੍ਰਮ ਵਿੱਚ ਚੌਥੀ ਭੂਮਿਕਾ ਵਿੱਚ ਗਿਆਨ ਦੀ ਪ੍ਰਾਪਤੀ ਹੋ ਗੀ ਜਾਂਦੀ ਹੈ ਪ੍ਰੰਤੂ ਇਸ ਤੋਂ ਉੱਪਰ ਤਿੰਨ ਭੂਮਿਕਾਂ ਵਿੱਚ ਜੀਵਨ-ਮੁਕਤੀ ਦੇ ਬਿਲੱਛਣ ਆਨੰਦ ਦੀ ਪ੍ਰਾਪਤੀ ਨਹੀਂ ਹੋ ਸਕਦੀ ਕਿਉਂਕਿ ਇਨ੍ਹਾਂ ਵਿੱਚ 'ਚਿੱਤ'

ਸੰਕਲਪ-ਸੂਨ ਹੁੰਦਾ ਚਲਿਆ ਜਾਂਦਾ ਹੈ ਯਾਨੀ ਸੁਭਾਵਿਕ ਹੀ ਵਿਵਹਾਰ ਛੁੱਟ ਜਾਂਦਾ ਹੈ\* ਯਾਨੀ ਸ਼ਗੀਰ ਨਿਰਵਾਹ ਤੋਂ ਅਧਿਕ ਪ੍ਰਵਿਰਤੀ ਦਾ ਅਭਾਵ ਹੋ ਜਾਂਦਾ ਹੈ। ਇਹ ਗ੍ਰਹਸਥੀ ਲਈ ਸੰਭਵ ਨਹੀਂ ਕਿਉਂਕਿ ਗ੍ਰਹਸਥੀ ਭੀ ਜੇ ਹਰ ਸਮੇਂ ਨਿਰਵਿਕਲਪ ਅਵਸਥਾ ਵਿੱਚ ਇਸਥਿਤ ਹੈ ਤਾਂ ਉਹ ਗਿਆਨ ਸਹਿਤ ਸੰਨਯਾਸੀ ਹੀ ਹੈ ਫਿਰ ਉਸ ਨੂੰ 'ਗ੍ਰਹਯੁ' ਸ਼ਬਦ ਦ੍ਰਾਗ ਕਿਸ ਤਰ੍ਹਾਂ ਕਥਨ ਕੀਤਾ ਜਾ ਸਕਦਾ ਹੈ? ਇਸ ਲਈ, ਇਸ ਜੀਵਨ-ਮੁਕਤੀ ਦੇ ਬਿਲੱਛਣ ਅਨੰਦ ਵਾਸਤੇ ਸੰਨਯਾਸ ਹੈ। ਇਸ ਬਿਲੱਛਣ ਅਨੰਦ ਤੋਂ ਬਿਨਾਂ ਭਾਵੀ ਦੇਹਾਂ ਦਾ ਅਭਾਵ ਹੋ ਜਾਣ ਦੇ ਕਾਰਨ, ਜੀਵਨ-ਮੁਕਤ ਸ਼ਬਦ ਦੌੜੀ ਭੂਮਿਕਾ ਵਾਲੇ ਲਈ ਭੀ ਵਰਤਿਆ ਜਾਂਦਾ ਹੈ ਉਹ ਭੀ ਜੀਵਨ-ਮੁਕਤ ਹੀ ਹੈ।

ਯਾਗਯਵਲਕ ਮੁਨੀ ਨੂੰ ਤੱਤ੍ਰ-ਗਿਆਨ ਹੋ ਗੀ ਗਿਆ ਸੀ ਤਾਂ ਭੀ ਆਪਣੀਆਂ ਦੋ ਇਸਤੇਆਂ ਅਤੇ ਘਰ ਨੂੰ ਤਿਆਗ ਕੇ ਜੀਵਨ-ਮੁਕਤੀ ਦੇ ਬਿਲੱਛਣ ਅਨੰਦ ਖਾਤਰ ਸੰਨਯਾਸ ਗ੍ਰਹਣ ਕੀਤਾ, ਇਹ ਪ੍ਰਸੰਗ ਬਿਹਦਾਰਣਯਕ ਉਪਨਿਸ਼ਦ ਵਿੱਚ ਦੇਖੋ। ਸੰਨਯਾਸ ਦਾ ਪ੍ਰਯੋਜਨ ਕੇਵਲ ਆਤਮ-ਗਿਆਨ ਦੀ ਪ੍ਰਾਪਤੀ ਨਹੀਂ, ਇਹ ਗਿਆਨ ਤਾਂ ਗ੍ਰਹਸਥ ਆਸ਼੍ਰਮ ਵਿੱਚ ਭੀ ਹੋ ਜਾਂਦਾ ਹੈ ਪ੍ਰਤ੍ਵ ਜੀਵਨ-ਮੁਕਤੀ ਦੇ ਬਿਲੱਛਣ ਅਨੰਦ ਵਾਸਤੇ ਸੰਨਯਾਸ ਹੈ ਤੇ ਇਹੀ ਕੰਮ ਗ੍ਰਹਸਥ ਆਸ਼੍ਰਮ ਵਿੱਚ ਭੀ ਸਭ ਵਿਵਹਾਰਾਂ ਨੂੰ ਭੁੱਲ ਕੇ ਪੂਰਾ ਹੋ ਜਾਂਦਾ ਹੈ\*\*। ਮੁਕਤੀ ਵਿੱਚ ਕੋਈ ਭੇਦ ਨਹੀਂ ਅਰਥਾਤ ਚੌਬੀ ਤੋਂ ਲੈਕੇ ਸੱਤਵੀਂ ਭੂਮਿਕਾ ਤੱਕ ਮੁਕਤੀ ਇੱਕੋ ਜਿਹੀ ਹੀ ਹੈ, ਕੇਵਲ ਸੰਕਲਪ-ਸੂਨ ਅਵਸਥਾ ਜੋ ਕਿ ਬਿਲੱਛਣ ਅਨੰਦ ਨਾਲ ਪੂਰਨ ਹੈ, ਉਸਦਾ ਹੀ ਫਰਕ ਹੈ।

ਪੰਜਵੀਂ ਭੂਮਿਕਾ ਵਿੱਚ ਇਸਥਿਤ ਜੋਗੀ, ਨਿਰਵਿਕਲਪ ਸਮਾਧੀ ਵਿੱਚੋਂ

\* ਸੱਚਾ ਸੰਨਯਾਸੀ ਉਹੀ ਹੈ ਜਿਸ ਵਿੱਚ ਕਿ ਪੁਰਸ਼ ਜਾਣ ਬੁੱਝ ਕੇ ਕਿਸੇ ਭੀ ਵਸਤੂ ਦਾ ਤਿਆਗ ਨਹੀਂ ਕਰਦਾ, ਪੰਖਿਆ ਹੋਣਾ ਫਲ ਨਾਲੋਂ ਆਪੇ ਹੀ ਟੁੱਟ ਕੇ ਗਿਰ ਜਾਂਦਾ ਹੈ—ਸੰਸਾਰ ਤੋਂ ਉਹ ਬਿਲਕੁਲ ਨਿਰਲੇਪ ਹੋ ਜਾਂਦਾ ਹੈ। ਸਵਾਏ ਲੋਹ੍ਹੇ ਨੂੰ ਹੋਚੋ ਛੁੱਡ ਦੇਣ ਲਈ, ਕਿਸ ਦੇ ਉਪਦੇਸ਼ ਦੀ ਲੋੜ ਰਹਿੰਦੀ ਹੈ?

\*\* ਅਤੇ ਜੇਤੂ ਗੁਰੂ ਲਗਨ ਕਰਕੇ ਚਿੱਤ ਬਾਹਰ-ਸੰਸਾਰ 'ਚ ਆਉਂਦਾ ਹੀ ਨਹੀਂ ਹੈ, ਇਸ ਲਈ ਵਿਹਾਰ ਸੁਭਾਵਿਕ ਛੁੱਟ ਜਾਂਦਾ ਹੈ। ਉਸ ਅਵਸਥਾ ਵਿੱਚ ਨਾ ਉਹ ਸੰਨਯਾਸੀ ਹੈ ਤੇ ਨਾ ਹੀ ਗ੍ਰਹਸਥੀ। ਇਸ ਤੋਂ ਘੱਟ ਲਗਨ ਵਾਲੇ ਗਿਆਨੀ ਪੁਰਸ਼, ਘਰ ਵਿੱਚ ਰਹਿੰਦੇ ਹੋਏ ਸਭ ਵਿਹਾਰ ਕਰਦੇ ਹਨ।

ਖੁਦ ਹੀ ਜਾਗਦਾ ਹੈ, ਇਹ ਅਵਸਥਾ ਸੁਝਪਤੀ ਰੂਪ ਹੈ। ਛੇਵੀਂ ਭੂਮਿਕਾ ਵਿੱਚ ਇਸਥਿਤ ਜੋਗੀ, ਪਾਸ ਰਹਿਣ ਵਾਲਿਆਂ ਦੇ ਜਗਾਊਣ ਪਰ ਜਾਗਦਾ ਹੈ, ਇਹ ਗੂੜ੍ਹ ਸੁਝਪਤੀ ਹੈ। ਸੱਤਵੀਂ ਭੂਮਿਕਾ (ਤੁਰੀਯ) ਵਿੱਚ ਪੁੱਜਾ ਹੋਇਆ ਜੋਗੀ ਨਾ ਆਪ ਜਾਗਦਾ ਹੈ ਅਤੇ ਨਾ ਕਿਸੇ ਦੇ ਜਗਾਊਣ ਪਰ ਹੀ ਜਾਗਦਾ ਹੈ।

ਇਸ ਪ੍ਰਕਾਰ ਦੀਆਂ ਇਹ ਆਖਰੀ ਤਿੰਨ ਅਵਸਥਾਂ ਗਿਆਸਥੀ ਲਈ ਸੰਭਵ ਨਹੀਂ ਕਿਉਂਕਿ ਗਿਆਸਥ ਆਸ਼੍ਰਮ, ਅਨੰਤ ਵਿਵਹਾਰਕ ਸੰਕਲਪਾਂ ਨਾਲ ਪੂਰਨ ਹੈ। ਜਿੱਥੇ ਸੰਕਲਪ ਹਨ, ਉੱਥੇ ਸੰਕਲਪ-ਸੂਨਤਾ ਦਾ ਕੀ ਮਤਲਬ? ਹਾਂ! ਇਸ ਵਿੱਚ ਕੋਈ ਸ਼ੱਕ ਨਹੀਂ ਕਿ ‘ਆਤਮਾ ਦੀ ਅਸੰਗਤਾ’ ਦੇ ਬੋਧ ਵਾਲੇ ਗਿਆਸਥੀ ਨੂੰ ਭੀ ਸਭ ਅਵਸਥਾਵਾਂ ਤੁੱਲ ਹੋ ਜਾਣ ਦੇ ਕਾਰਨ, ਜੀਵਨ-ਮੁਕਤੀ ਤਾਂ ਪ੍ਰਾਪਤ ਹੀ ਹੈ ਕਿੰਤੂ ਵਿਵਹਾਰਕ ਸੰਕਲਪਾਂ ਦੇ ਕਾਰਨ ਬਿਲੱਢਣ ਅਨੰਦ ਦੀ ਅਪਾਪਤੀ ਹੋਇਦੀ ਹੈ। ‘ਜੀਵਨ ਮੁਕਤੀ ਬਿਬੇਕ’ ਗੰਥ ਵਿੱਚ ਕਿਹਾ ਹੈ—

ਪੰਜਵੀਂ ਭੂਮਿਕਾ ਨੂੰ ਪਾ ਕੇ ਜਿਸਦੇ ਸਭ ਭੇਦ ਰੂਪ ਅਸ਼ਾ ਨਿਰਵਿਰਤ ਹੋਏ ਹਨ, ਇਸ ਤਰ੍ਹਾਂ ਦਾ ਪੁਰਸ਼ ਕੇਵਲ ਅਦੈਤ ਸੂਰਪ ਵਿੱਚ ਇਸਥਿਤੀ ਕਰਕੇ ਰਹਿੰਦਾ ਹੈ। ਉਹ ਬਾਹਰਲੀਆਂ ਬਿਤੀਆਂ ਦੂਰਾ ਵਿਵਹਾਰ ਕਰਦਾ ਹੋਇਆ ਯਾਨੀ ਸ਼ਾਰੀਰਕ ਨਿਰਥਾਰ ਮਾਤ੍ਰ ਹੀ—ਅੰਤਰਮੁਖ ਹੋਣ ਦੇ ਕਾਰਨ ਜਿਉਂ ਕੋਈ ਥੱਕ ਗਿਆ ਹੁੰਦਾ ਹੈ, ਅਜਿਹਾ ਨਿੰਦਾਲੂ ਦੇ ਸਮਾਨ ਮਾਲੂਮ ਦਿੰਦਾ ਹੈ। ਇਸ ਭੂਮਿਕਾ ਦੇ ਅਭਿਆਸ ਨਾਲ ਵਾਸ਼ਨਾ ਰਹਿਤ ਹੋਇਆ ਜੋਗੀ, ਅਗਲੀ ਗੂੜ੍ਹ ਸੁਝਪਤੀ ਨਾਮ ਵਾਲੀ ਭੂਮਿਕਾ ਨੂੰ ਪਾਉਂਦਾ ਹੈ। ਜਿਸ ਵਿੱਚ ਉਹ ਸੱਤ ਰੂਪ ਨਹੀਂ, ਅਸੱਤ ਰੂਪ ਨਹੀਂ, ਹੰਕਾਰ ਯੁਕਤ ਨਹੀਂ, ਤਿਉਂ ਹੀ ਅਹੰਕਾਰ ਰਹਿਤ ਭੀ ਨਹੀਂ ਹੈ। ਕੇਵਲ ਮੰਨਣ ਰਹਿਤ ਅਜਿਹਾ ਉਹ ਪੁਰਸ਼, ਦੈਤ ਅਤੇ ਅਦੈਤ ਤੋਂ ਅਲੱਗ ਹੀ ਰਹਿੰਦਾ ਹੈ। ਕਈ ਦੈਤ ਦੀ ਇੱਛਾ ਕਰਦੇ ਹਨ ਅਤੇ ਕਈ ਅਦੈਤ ਦੀ ਇੱਛਾ ਕਰਨ ਵਾਲੇ ਹਨ ਪੰਤੂ ਸਰਬੱਤ, ਸਮ-ਬ੍ਰਹਮ ਜੋ ਅਦੈਤ ਅਤੇ ਦੈਤ ਦੋਹਾਂ ਤੋਂ ਰਹਿਤ ਹੈ, ਉਸ ਨੂੰ ਨਹੀਂ ਜਾਣਦੇ। ਅਕਾਸ਼ ਵਿੱਚ ਖਾਲੀ ਘੜੇ ਦੇ ਸਮਾਨ, ਉਹ ਜੀਵਨ-ਮੁਕਤ ਪੁਰਸ਼ ਅੰਦਰੋਂ ਅਤੇ ਬਾਹਰੋਂ ਖਾਲੀ (ਸੰਕਲਪ ਸ਼ੂਨ) ਹੈ।

ਗੂੜ੍ਹ ਨਿਰਵਿਕਲਪ ਸਮਾਪੀ ਨੂੰ ਪ੍ਰਾਪਤ ਹੋਇਆ ਜੋਗੀ, ਚਿੱਤ ਵਿੱਚ ਕੋਈ ਸੰਕਲਪ ਕਰਨ ਜਾਂ ਬਾਹਰਲੇ ਪਦਾਰਥ ਗੁਹਣ ਕਰਨ ਦੇ ਲਈ ਸਮਰੱਥ ਹੀ ਨਹੀਂ

ਹੁੰਦਾ। ਉਹ ਅਕਾਸ਼ ਵਿੱਚ ਰੱਖੋ ਹੋਏ ਘੜੇ ਦੇ ਸਮਾਨ ਬਾਹਰੋਂ ਤੇ ਅੰਦਰੋਂ ਸੂਨ ਹੈ। ਸ੍ਰੀ-ਪ੍ਰਕਾਸ਼, ਸਚਿਦਾਨੰਦ ਸੁਰੂਪ, ਬਹੁਮ ਵਿੱਚ ਮਨ-ਮਗਨ ਹੋਣ ਨਾਲ ਬਾਹਰ-ਬੀਤਰ ਸਰਬੱਤ ਸਮਦਿਸ਼ਟੀ ਦ੍ਰਾਗ ਸਮੁੰਦਰ ਵਿੱਚ ਪਏ ਪਾਣੀ ਨਾਲ ਭਰੇ ਹੋਏ ਘੜੇ ਦੇ ਸਮਾਨ, ਉਸਦੇ ਮਨ ਦੀ ਬਾਹਰੋਂ ਤੇ ਅੰਦਰੋਂ ਪੂਰਨਤਾਈ ਹੈ।

ਤੁਰੀਜ ਨੂੰ ਪਹੁੰਚਿਆ ਹੋਇਆ ਜੋਗੀ ਤਾਂ ਜਾਗਦਾ ਹੀ ਨਹੀਂ ਹੈ। ਜਿਸ ਗਿਆਨਵਾਨ ਦੀ ਨਿਵਿਰਤੀ ਦੀ ਪ੍ਰਾਰੱਬਧ ਹੈ, ਉਸ ਨੂੰ ਹੀ ਜੀਵਨ-ਮੁਕਤੀ ਦਾ ਬਿਲੱਛਣ ਅਨੰਦ ਪ੍ਰਾਪਤ ਹੁੰਦਾ ਹੈ, ਪ੍ਰਵਿਰਤੀ ਦੀ ਪ੍ਰਾਰੱਬਧ ਵਾਲੇ ਨੂੰ ਨਹੀਂ। ਪ੍ਰਵਿਰਤੀ ਅਤੇ ਨਿਵਿਰਤੀ ਪ੍ਰਾਰੱਬਧ ਦੇ ਅਧੀਨ ਹੈ ਤਾਂ ਭੀ ਆਤਮ-ਗਿਆਨ ਦੇਹਾਂ ਨੂੰ ਸਮਾਨ ਹੋਣ ਦੇ ਕਾਰਨ, ਮੁਕਤੀ ਵਿੱਚ ਕੋਈ ਭੇਦ ਨਹੀਂ ਕੇਵਲ ਬਿਲੱਛਣ ਅਨੰਦ ਹੋਣ ਜਾਂ ਨਾ ਹੋਣ ਦਾ ਹੀ ਫਰਕ ਰਹਿੰਦਾ ਹੈ। ਇਸ ਬਾਰੇ ਅਨੁਭਵੀ ਮਹਾਂਪੁਰਸ਼ਾਂ ਦਾ ਕਥਨ ਭੀ ਹੈ—

ਪੇਟ ਦੀ ਖਰਾਬੀ ਵਾਲੇ ਦੇ ਮਗੀਜ਼ ਕਿਸੇ ਵੈਦ ਪਾਸ ਗਏ। ਉਸਨੇ ਦੇਹਾਂ ਨੂੰ ਪੇਟ ਦੀ ਸਫ਼ਾਈ ਖਾਤਰ ਜਲਾਬ ਦੀ ਦਵਾਈ ਦਿੱਤੀ। ਵੈਦ ਦੇ ਕਰੇ ਮੁਤਾਬਿਕ ਜਦ ਪੰਜ ਸੱਤ ਦਸਤ ਆ ਚੁੱਕੇ ਤਦ ਜੋ ਪੁਰਸ਼ਾਰਥੀ ਪੁਰਸ਼ ਸੀ ਉਹ ਸ਼ੁੱਧੀ ਲਈ ਇਸ਼ਨਾਨ ਕਰਕੇ ਅਤੇ ਬਸਤ੍ਰ ਆਦਿ ਤਥਦੀਲ ਕਰਕੇ, ਆਪਣੇ ਆਸਣ ਪਰ ਅਨੰਦ ਪੂਰਬਕ ਆ ਬੈਠਾ। ਦੂਜਾ ਆਲਸੀ ਉਸੇ ਤਰ੍ਹਾਂ ਇਸ਼ਨਾਨ ਆਦਿ ਕ੍ਰਿਆ ਤੋਂ ਬਿਨਾਂ ਮੱਥੀਆਂ ਦੀ ਭਿਨਭਿਨਾਹਟ ਅਤੇ ਦੁਰਗੰਧੀ ਨੂੰ ਸਹਿਣ ਕਰਦਾ ਹੋਇਆ ਬੈਠਾ ਰਿਹਾ। ਜਿਵੇਂ ਇਹ ਦਿਸ਼ਟਾਂਤ ਹੈ ਤਿਉਂ ਹੀ ਪ੍ਰਵਿਰਤੀ ਅਤੇ ਨਿਵਿਰਤੀ ਵਾਲੇ ਦਾ ਭੇਦ ਹੈ। ਪ੍ਰਵਿਰਤੀ ਮਾਰਗ ਵਾਲਾ ‘ਗ੍ਰਹਸਥੀ’ ਘਰ ਵਿੱਚ ਬੈਠਾ ਪੁੱਤ੍ਰ, ਇਸਤ੍ਰੀ ਅਤੇ ਸੰਥੰਧੀਆਂ ਦੇ ਨਾਨਾ ਪ੍ਰਕਾਰ ਦੇ ਢੁੱਖਾਂ ਨੂੰ ਸੁਣਦਾ ਹੈ। ਨਿਵਿਰਤੀ ਮਾਰਗ ਵਾਲਾ ਸੰਨਯਾਸੀ ਨਹੀਂ ਬਲਕਿ ਜੀਵਨ-ਮੁਕਤੀ ਦਾ ਮਹਾਨ ਅਨੰਦ ਲੈਂਦਾ ਹੋਇਆ, ਦੁੱਖ ਤੁਪ ਜੋ ਸੰਸਾਰ ਹੈ, ਉਸ ਤੋਂ ਬਿਲਕੁਲ ਬੇਖਬਦ ਯਾਨੀ ਸੰਕਲਪ ਸੂਨ ਰਹਿੰਦਾ ਹੈ।

ਜੋ ਭੁੱਖ, ਪਿਆਸ, ਸ਼ੋਕ, ਮੋਹ, ਜਰਾ ਅਤੇ ਮਿਤੁ ਤੋਂ ਪਰੋਹੈ, ਉਹ ਇਸ ‘ਆਤਮਾ’ ਨੂੰ ਜਾਣ ਕੇ ਹੀ ਬ੍ਰਾਹਮਣ, ਪੁੱਤ੍ਰ, ਧਨ ਅਤੇ ਲੋਕ ਇੱਛਾ ਤੋਂ ਅਲੱਗ ਹਟ ਕੇ ਭਿੰਡਿਆ ਬਿੜੀ ਕਰਦੇ ਵਿਚਰਦੇ ਹਨ। (ਵਿਰ. ਉ: ੩।੪।੧)

ਉਸ ਇਸ ਪ੍ਰਕਾਰ ਦੇ ‘ਆਤਮਾ’ ਨੂੰ ਬ੍ਰਾਹਮਣ, ਵੇਦ-ਪਾਠ ਦ੍ਰਾਗ, ਯੋਗ,

ਦਾਨ ਅਤੇ ਨਿਸ਼ਕਾਮ-ਤਪ ਦੇ ਵੂਰਾ ਜਾਨਣ ਦੀ ਇੱਛਾ ਕਰਦੇ ਹਨ। ਇਸੀ ਨੂੰ ਜਾਣ ਕੇ ਮੁਨੀ ਹੁੰਦਾ ਹੈ। ਇਸ ਆਤਮ-ਲੋਕ ਦੀ ਹੀ ਇੱਛਾ ਕਰਦੇ ਹੋਏ ਤਿਆਰੀ ਪੁਰਸ਼, ਸਭ ਕੁੱਝ ਤਿਆਗ ਕੇ ਚਲੇ ਜਾਂਦੇ ਯਾਨੀ ਸੰਨਯਾਸੀ (ਸਾਧੂ) ਹੋ ਜਾਂਦੇ ਹਨ।\*

(ਬਿਗ. ਉ: ੪੧੪।੨੨)

ਵੇਦਾਂਤ ਵਿੱਚ ਪ੍ਰਮਾਤਮਾ ਦਾ ਜੋ ਨਿਰਵਿਕਲਪ ਸੂਰਪ ਕਥਨ ਕੀਤਾ ਗਿਆ ਹੈ, ਉਹ ਇੰਦੀਆਂ ਦੀ ਪਹੁੰਚ ਤੋਂ ਪਰੇ 'ਸੱਚਿਦਾਨੰਦਘਨ ਬ੍ਰਹਮ ਮੈਂ ਹਾਂ' ਇਸ ਪ੍ਰਕਾਰ ਇੱਕ-ਰਸ ਅਨੁਭਵ ਕਰ ਰਹੇ ਜੀਵਨ-ਮੁਕਤ ਪੁਰਸ਼ ਨੂੰ ਕੁੱਝ ਭੀ ਕਰਨਾ ਬਾਕੀ ਨਹੀਂ ਰਹਿੰਦਾ।

'ਬ੍ਰਹਮ-ਤੱਤ੍ਵ' ਨੂੰ ਜਾਣ ਲੈਣ ਪਰ ਗਿਆਨਵਾਨ ਨੂੰ ਪਹਿਲਾਂ ਵਾਂਗੂ ਸੰਸਾਰ ਦੀ ਪ੍ਰਤੀਤੀ ਨਹੀਂ ਰਹਿੰਦੀ ਅਤੇ ਜੇ ਫੇਰ ਭੀ ਸੰਸਾਰ ਦੀ ਸੱਤਜਤਾ ਬਣੀ ਰਹੀ ਤਾਂ ਸਮਝ ਲੈਣਾ ਚਾਹੀਏ ਕਿ ਹਾਲਾਂ ਉਹ ਸੰਸਾਰੀ ਹੀ ਹੈ, ਉਸ ਨੂੰ ਬ੍ਰਹਮ-ਤੱਤ੍ਵ ਦਾ ਗਿਆਨ ਹੋਇਆ ਹੀ ਨਹੀਂ ਹੈ।

(ਵਿ: ਚੁ: ਸ: ੪੪੩)

ਸਿੰਮ੍ਰਿਤੀ ਵਿੱਚ ਭੀ ਕਿਹਾ ਹੈ-

ਗਿਆਨ ਰੂਪ ਅੰਮ੍ਰਿਤ ਵੂਰਾ ਤਿਪਤੀ ਨੂੰ ਪ੍ਰਾਪਤ ਹੋਏ ਕਿਤ-ਕਿਤ ਜੋਗੀ ਨੂੰ ਕੁੱਝ ਭੀ ਕਰਤੁੱਵਜ ਨਹੀਂ ਅਤੇ ਜੇ ਉਸ ਨੂੰ ਕੁੱਝ ਕਰਤੁੱਵਜ ਭਾਸਦਾ ਹੈ ਤਾਂ ਉਹ 'ਤੁੱਵਿਤ' ਹੀ ਨਹੀਂ ਹੈ।

ਇਸ ਪ੍ਰਕਾਰ ਦਾ ਕਿਤ-ਕਿਤ ਗਿਆਨੀ ਪੁਰਸ਼, ਮਹਾਂ-ਅਨੰਦ ਵਿੱਚ ਮਗਨ ਹੋਇਆ, ਵੱਡੇ ਭਾਰੀ ਦੁੱਖ ਨਾਲ ਭੀ ਚਲਾਇਮਾਨ ਨਹੀਂ ਹੁੰਦਾ ਯਾਨੀ ਆਪਣੀ ਅਚੱਲ ਇਸਥਿਤੀ ਤੋਂ ਹਿੱਲ ਨਹੀਂ ਸਕਦਾ। ਭਗਵਾਨ ਕਿਸ਼ਨ ਜੀ ਕਹਿੰਦੇ ਹਨ-

ਇੰਦੀਆਂ ਤੋਂ ਅਤੀਤ ਕੇਵਲ ਸੂਝ ਹੋਈ ਸੂਖਮ ਬੁੱਧੀ ਵੂਰਾ ਗਹਣ ਕਰਨ ਯੋਗ ਜੋ ਅਨੰਤ ਅਨੰਦ ਹੈ, ਉਸ ਨੂੰ ਜਿਸ ਅਵਸਥਾ ਵਿੱਚ ਅਨੁਭਵ ਕਰਦਾ ਹੈ ਅਤੇ ਜਿਸ ਅਵਸਥਾ ਵਿੱਚ ਇਸਥਿਤ ਹੋਇਆ, ਇਹ ਜੋਗੀ 'ਭਗਵਤ ਸੂਰਪ'

(ਗੀ: ਅ: ੬ ਸ: ੨੧)

\* ਇਸ ਦਾ ਇਹ ਮਤਲਬ ਨਹੀਂ ਜੋ ਆਤਮ ਇਸਥਿਤੀ ਤਦ ਹੀ ਹੁੰਦੀ ਹੈ ਜੇ ਸਭ ਕੁੱਝ ਤਿਆਗ ਕੇ ਸੰਨਯਾਸੀ ਬਣ ਜਾਵੇ। ਮਨ ਵਿੱਚ ਸੰਸਾਰ ਦੀ ਸੱਤਜਤਾ ਕੌਂਢਾਈ ਹੈ ਚਾਹੇ ਸਾਧੂ ਬਣ ਕੇ ਕੌਂਢ ਦੇਵੇ ਤੇ ਚਾਹੇ ਗਿਹਸਥ ਵਿੱਚ ਰਹਿੰਦਾ ਹੈ। ਚਿੰਤਾ ਸੰਸਾਰ ਦਾ ਮੇਰ ਛੁੱਡੇ ਬਿਨਾਂ 'ਆਤਮਾ' ਦੀ ਪਾਪਤੀ ਨਹੀਂ ਹੁੰਦੀ ਚਾਹੇ ਸੰਨਯਾਸੀ ਹੋਵੇ, ਚਾਹੇ ਗਿਹਸਥੀ।

ਪ੍ਰਮੇਸ਼ਰ ਦੀ ਪ੍ਰਾਪਤੀ ਰੂਪ ਜਿਸ ਲਾਭ ਨੂੰ ਪ੍ਰਾਪਤ ਹੋ ਕੇ, ਉਸਤੋਂ ਅਧਿਕ  
ਦੂਜਾ ਕੁੱਝ ਭੀ ਲਾਭ ਨਹੀਂ ਮੰਨਦਾ ਅਤੇ ਪ੍ਰਾਤਮ ਪ੍ਰਾਪਤੀ ਰੂਪ ਜਿਸ ਅਵਸਥਾ  
ਵਿੱਚ ਇਸਥਿਤ ਹੋਇਆ, ਵੱਡੇ ਭਾਰੀ ਦੁੱਖ ਨਾਲ ਭੀ ਚਲਾਇਮਾਨ ਨਹੀਂ  
ਹੁੰਦਾ।

(ਗੀ: ਅ: ਈ ਸ: ੨੨)

### ਅਲੌਕਿਕ ਮਸਤੀ

ਜਿਸ 'ਅਚੱਲ ਪਰਮਾਨੰਦ ਇਸਥਿਤੀ' ਵਿੱਚ ਦੁੱਖ ਦਾ ਨਾਮ-ਨਿਸ਼ਾਨ ਵੀ  
ਨਹੀਂ ਹੈ, ਉਸ ਅਲੌਕਿਕ ਅਨੰਦ ਦਾ ਰਸਿਕ 'ਤੁੜ੍ਹਵੇਤਾ' ਅਜਿਹਾ ਮਤਵਾਲਾ ਹੈ  
ਜਾਂਦਾ ਹੈ ਕਿ ਜੋ ਉਤਰਾਅ-ਚੜ੍ਹਾ ਵਾਲੇ ਸੰਸਾਰੀ ਰਸ ਹਨ, ਉਨ੍ਹਾਂ ਨੂੰ ਚੱਖਣ ਦੀ  
ਗੁੰਜਾਇਸ਼ ਹੀ ਨਹੀਂ ਰਹਿੰਦੀ ਕਿਉਂਕਿ ਉਹ ਇੱਕ-ਰਸ ਰਹਿਣ ਵਾਲਾ ਅਮਲ  
(ਨਸ਼ਾ) ਉਤਰਦਾ ਹੀ ਨਹੀਂ ਹੈ—

ਹਰਿ ਰਸੁ ਪੀਵਤ ਸਦ ਹੀ ਰਾਤਾ॥ ਆਨ ਰਸਾ ਖਿਨ ਮਹਿ ਲਹਿ ਜਾਤਾ॥  
ਹਰਿ ਰਸ ਕੇ ਮਾਤੇ ਮਨਿ ਸਦਾ ਅਨੰਦਾ॥ ਆਨ ਰਸਾ ਮਹਿ ਵਿਆਪੈ ਚਿੰਦਾ॥  
ਹਰਿ ਰਸੁ ਪੀਵੈ ਅਲਮਸਤੁ ਮਤਵਾਰਾ॥ ਆਨ ਰਸਾ ਸਤਿ ਹੋਛੇ ਰੇ॥ ਰਹਾਉ॥  
ਹਰਿ ਰਸ ਕੀ ਕੀਮਤਿ ਕਹੀ ਨ ਜਾਇ॥ ਹਰਿ ਰਸੁ ਸਾਧੂ ਹਾਟ ਸਮਾਇ॥  
ਲਾਖ ਕਰੋਗੀ ਸਿਲੈ ਨ ਕੇਰਾ॥ ਜਿਸਹਿ ਪਰਾਪਤਿ ਤਿਸ ਹੀ ਦੇਹਿ॥  
ਨਾਨਕ ਚਾਖਿ ਭਏ ਬਿਸਮਾਦੁ॥ ਨਾਨਕ ਗੁਰ ਤੇ ਆਇਆ ਸਾਦੁ॥  
ਈਤ ਉਤ ਕਤ ਛੋਡਿ ਨ ਜਾਇ॥ ਨਾਨਕ ਗੀਧਾ ਹਰਿ ਰਸ ਮਾਹਿ॥

(ਅੰਗ ੩੨੨)

ਮਾਈ ਗੀ ਮਨੁ ਮੇਰੇ ਮਤਵਾਰੋ॥  
ਪੇਖਿ ਦਇਆਲ ਅਨਦ ਸੁਖ ਪੂਰਨ ਹਰਿ ਰਸਿ ਰਹਿਓ ਖੁਮਾਰੇ॥ ਰਹਾਉ॥  
ਨਿਰਮਲ ਭਏ ਉਜਲ ਜਸੁ ਗਾਵਤ ਬਹੁਰਿ ਨ ਹੋਵਤ ਕਾਰੇ॥

(ਅੰਗ ੧੨੨੫)

ਗੁਰਮੁਖਿ ਅੰਤਰਿ ਸਹਜੁ ਹੈ ਮਨੁ ਚੜ੍ਹਿਆ ਦਸਵੈ ਆਕਾਸਿ॥  
ਤਿਬੈ ਉੰਘ ਨ ਭੁਖ ਹੈ ਹਰਿ ਅੰਮ੍ਰਿਤ ਨਾਮੁ ਸੁਖ ਵਾਸੁ॥  
ਨਾਨਕ ਦੁਖੁ ਸੁਖੁ ਵਿਆਪਤ ਨਹੀਂ ਜਿਬੈ ਆਤਮ ਰਾਮ ਪ੍ਰਗਾਸੁ॥

(ਅੰਗ ੧੪੧੯)

ਗੁਣਾਂ ਤੋਂ ਅਤੀਤ ਜੀਵਨ-ਮੁਕਤ ਪੁਰਸ਼ ਦੀ ਸ਼ਰੀਰਕ ਕ੍ਰਿਆ ਸੁਭਾਵਿਕ ਹੀ  
ਸਮਤਾ ਪੁਰਬਕ ਹੁੰਦੀ ਰਹਿੰਦੀ ਹੈ, ਇਹ ਦਿਖਾਉਂਦੇ ਹਨ-  
ਸਾਜਨੁ ਦੁਸਟ ਜਾਕੈ ਏਕ ਸਮਾਨੈ ॥ ਜੇਤਾ ਬੋਲਣੁ ਤੇਤਾ ਗਿਆਨੈ ॥  
ਜੇਤਾ ਸੁਨਣਾ ਤੇਤਾ ਨਾਮੁ ॥ ਜੇਤਾ ਪੇਖਨੁ ਤੇਤਾ ਧਿਆਨੁ ॥  
ਸਹਜੇ ਜਾਗਣੁ ਸਹਜੇ ਸੋਇ ॥ ਸਹਜੇ ਹੋਤਾ ਜਾਇ ਸੁ ਹੋਇ ॥  
ਸਹਜਿ ਬੈਰਾਗ ਸਹਜੇ ਹੀ ਹਸਨਾ ॥ ਸਹਜੇ ਚੂਪ ਸਹਜੇ ਹੀ ਜਪਨਾ ॥  
ਸਹਜੇ ਭੋਜਨੁ ਸਹਜੇ ਭਾਉ ॥ ਸਹਜੇ ਮਿਟਿਓ ਸਗਲੁ ਦੁਰਾਉ ॥  
ਸਹਜੇ ਹੋਆ ਸਾਧੂ ਸੰਗੁ ॥ ਸਹਜਿ ਮਿਲਿਓ ਪਾਰਥ੍ਹਮੁ ਨਿਸੰਗੁ ॥

(ਅੰਗ ੨੩੯)

ਇਸ ਪ੍ਰਕਾਰ ਜਿਸਦੀ ਹਰ ਅਵਸਥਾ ਵਿੱਚ ਬ੍ਰਹਮਦ੍ਰਿਸ਼ਟੀ ਹੀ ਹੈ, ਉਹ ਕਿਸ  
ਕ੍ਰਿਆ ਦੇ ਕਰਨ ਵਾਲਾ ਹੈ? ਅਰਥਾਤ ਉਹ ਕੁੱਝ ਕਰਦਾ ਹੀ ਨਹੀਂ\* ਕਿਉਂਕਿ  
ਬ੍ਰਹਮ ਅਸੰਗ ਹੈ, ਇਸ ਲਈ ਉਹ ਵਸਤੂ ਹੀ ਤੰਤ੍ਰਵੇਤਾ ਦਾ ਆਪਣਾ ਸੂਰੂਪ ਹੈ।  
ਇਹ ਵਸਤੂ ਕਿਸੇ ਅਵਸਥਾ ਵਿੱਚ ਭੀ ਵੱਧ ਘੱਟ ਹੋ ਜਾਣ ਵਾਲੀ ਨਹੀਂ ਹੈ,  
ਸਦਾ ਨਿਰੰਤਰ ਇੱਕ-ਰਸ ਹੀ ਬਣੀ ਰਹਿੰਦੀ ਹੈ। ਇਸ ਮਹਾ-ਰਸ ਦੇ ਸ੍ਰਾਦ ਵਿੱਚ  
ਪਿਆ ਹੋਇਆ ਮਨ, ਕਿਸੇ ਕਾਲ ਵਿੱਚ ਭੀ ਇਸ ਤੋਂ ਭਿਨ ਕਿਸੇ ਹੋਰ ਸ੍ਰਾਦ ਨੂੰ  
ਨਹੀਂ ਚਿਤਵਦਾ ਕਿਉਂਕਿ ਬਾਕੀ ਸਭ ਵਿਨਾਸ਼ੀ ਰਸ (ਛੂਢੇ ਮਦ) ਹਨ। ਇਸ  
ਅਲੋਕਿਕ ਸ਼ਰਾਬ ਨਾਲ ਮਤਵਾਲਾ ਹੋਇਆ ਗਿਆਨੀ, ਸੰਸਾਰ ਦੀਆਂ ਬੋਚੀਆਂ  
(ਬੇ-ਰਸੀਆਂ) ਸ਼ਰਾਬਾਂ ਦੀ ਇੱਛਾ ਕਦ ਕਰਦਾ ਹੈ? ਕਹਿੰਦੇ ਹਨ-

ਨਿਝਰ ਧਾਰ ਚੁਐ ਅਤਿ ਨਿਰਮਲ ਇਹ ਰਸ ਮਨੁਆ ਰਾਤੋ ਰੇ ॥  
ਕਹਿ ਕਬੀਰ ਸਗਲੇ ਮਦ ਛੂਢੇ ਇਹੈ ਮਹਾ ਰਸੁ ਸਾਚੇ ਰੇ ॥

(ਅੰਗ ੯੯੯)

ਕਬੀਰ ਜੀ ਜੋਗੀ ਪ੍ਰਤੀ ਇਸ ਨਿਰਮਲ ਯਾਨੀ ਸ਼ੁੱਧ ਅਤੇ ਸਦੈਵੀ ਮਦ  
(ਨਜ਼ਾ) ਦੀ ਮਸਤੀ ਦਾ ਵਰਨਣ ਕਰਦੇ ਹਨ ਕਿ ਜਦ ਤੋਂ ਮੇਰੇ ਮਨ ਨੇ ਇਹ  
ਸ਼ਰਾਬ ਪੀਤੀ ਹੈ ਤਦ ਤੋਂ ਅਜਿਹਾ ਮਸਤ ਹੋ ਰਿਹਾ ਹੈ ਜੋ ਕਦੇ ਭੀ ਹੋਰ ਤੁੱਛ ਮਦਾਂ

\* ਇਸ ਦਾ ਮਤਲਬ ਇਹ ਨਹੀਂ ਕਿ ਮਨ ਇੰਦ੍ਰੀਆਂ ਤੇ ਸ਼ਰੀਰ ਦ੍ਵਾਰ ਵਿਵਹਾਰ ਨਹੀਂ ਕਰਦਾ। ਜੇ ਉਸ  
ਦਾ ਆਪਣਾ ਵਿਵਹਾਰ ਹੈ, ਉਸ ਨੂੰ ਕਰਦਾ ਹੋਇਆ ‘ਮੈਂ ਕਰਦਾ ਹਾਂ’ ਇਸ ਅਭਿਆਨ ਤੋਂ ਰਹਿੰਦ  
ਰਹਿੰਦਾ ਹੈ ਕਿਉਂਕਿ ‘ਆਤਮ ਸੂਰੂਪ’ ਗਿਆਨਵਾਨ ਵਿੱਚ ਕੋਈ ਕ੍ਰਿਆ ਸੰਭਵ ਨਹੀਂ ਹੈ।

ਦੇ ਰਸ ਚੱਖਣ ਲਈ ਸੰਕਲਪ ਹੀ ਨਹੀਂ ਉਠਾਉਂਦਾ ਕਿਉਂਕਿ ਇਹ ਮਦ ਚੜ੍ਹਿਆ  
ਹੋਇਆ ਉੱਤਰਦਾ ਨਹੀਂ ਹੈ। ਇਹ ਪੁਸ਼ਟ ਹੀ ਹੈ ਕਿ ਜ਼ਰੂਰਤ ਪੈਂਦੀ ਹੈ ਪ੍ਰੰਤੂ ਇਹ  
ਇੱਕ ਰਸ ਚੜ੍ਹੀ ਰਹਿਣ ਵਾਲੀ ਸ਼ਰਾਬ ਦਾ ਪਿਆਲਾ ਜਦ ਤੋਂ ਮੇਰੇ ਸਤਿਗੁਰ ਨੇ  
ਮੈਨੂੰ ਦਿੱਤਾ ਹੈ, ਉਸ ਵਕਤ ਤੋਂ ਮੈਂ ਅਜਿਹਾ ਮਤਵਾਲਾ ਹੋਇਆ ਰਹਿੰਦਾ ਹਾਂ ਕਿ  
ਸੰਸਾਰ ਦੀ ਕੋਈ ਵਸਤੂ ਸੁੱਝਦੀ ਹੀ ਨਹੀਂ ਯਾਨੀ ਬਿਲਕੁਲ ਬੇਖਬਰੀ ਰਹਿੰਦੀ ਹੈ  
ਅਰਥਾਤ ਆਤਮਾ ਵਿੱਚੋਂ ਮਨ ਨਿਕਲਦਾ ਹੀ ਨਹੀਂ ਹੈ—

**ਅਉਧੂ ਮੇਰਾ ਮਨੁ ਮਤਵਾਰਾ॥**

**ਉਨਮਦ ਚਚਾ ਮਦਨ ਰਸੁ ਚਾਖਿਆ ਤ੍ਰਿਭਵਨ ਭਇਆ ਉਜਿਆਰਾ॥**

**ਪ੍ਰਗਟ ਪ੍ਰਗਾਸ ਗਿਆਨ ਗੁਰ ਗੰਮਿਤ ਸਤਿਗੁਰ ਤੇ ਸੁਧਿ ਪਾਈ॥**

**ਦਾਸੁ ਕਬੀਰੁ ਤਾਸੁ ਮਦ ਮਾਤਾ ਉਚਕਿ ਨ ਕਬਹੂ ਜਾਈ॥**

(ਅੰਗ ੯੯੯)

ਕਿਸੇ ਕਾਲ ਵਿੱਚ ਭੀ ਆਪਣੇ ‘ਆਤਮਾ’ ਤੋਂ ਭਿੰਨ ਕੋਈ ਵਸਤੂ ਨਹੀਂ  
ਸੁੱਝਦੀ। ਇੱਕ ਆਤਮਾ ‘ਬ੍ਰਹਮ’ ਹੀ ਹਰ ਤਰਫ ਪੂਰਨ ਹੋ ਰਿਹਾ ਹੈ। ਇਹ ਅਵਸਥਾ  
ਜਦ ਕਿਸੇ ਦੀ ਨਿਰੰਤਰ ਰਹਿਣ ਲੱਗ ਜਾਂਦੀ ਹੈ ਤਦ ਉਹ ਪੁਰਸ਼ ਕਿਤ-ਕਿਤ ਹੋ  
ਜਾਂਦਾ ਹੈ। ਉਸ ਮਹਾਂ-ਅਨੰਦ ਵਿੱਚ ਛੁੱਥੇ ਹੋਏ ਤੱਤੁਵੇਤਾ ਦੀ ਮਹਿਮਾ, ਕਿਸ  
ਬਾਣੀ ਢੂਰਾ ਕਥਨ ਕੀਤੀ ਜਾਵੇ? ਕਿਉਂਕਿ ਉਹ ਅਵਾਚਜ (ਅਨਿਰਵਰਤਨੀਯ  
ਯਾਨੀ ਨਾ ਕਥਨ ਯੋਗ) ਪਦ ਹੈ, ਉਹ ਤੱਤੁਵੇਤਾ ਦਾ ਆਪਣਾ ‘ਸੂਰੂਪ’ ਹੈ। ਉਸ  
ਵਿੱਚ ਇਹ ਪ੍ਰਤੀਤ ਦੇ ਰਿਹਾ ਜਿਤਨਾ ਚਰਾਚਰ ਜਗਤ ਹੈ, ਸੁਪਨ ਪ੍ਰੰਚ ਅਥਵਾ  
ਰੱਜੀ ਵਿੱਚ ਸੱਪ ਦੀ ਵਾਂਗੀ ਬ੍ਰਾਂਤੀ ਹੀ ਹੈ। ਕਲਪਿਤ ਵਸਤੂ, ਅਧਿਸ਼ਠਾਨ ਤੋਂ  
ਜਦਾ ਹੁੰਦੀ ਹੀ ਨਹੀਂ ਸੋ ਇਹ ਜਗਤ ‘ਬ੍ਰਹਮ’ ਹੀ ਹੈ।

ਪਿਆਰੇ ਵਿਜੇਰੀ! ਇਹ ਬ੍ਰਹਮਵੇਤਾ ਦੀ ਅਚੱਲ ਇਸਥਿਤੀ ਹੈ। ਜੋ ਕੁੱਝ  
ਤੂੰ ਜਾਨਣਾ ਸੀ ਅਤੇ ਜੋ ਕੁੱਝ ਭੀ ਸਾਡੇ ਢਾਰਾ ਤੈਨੂੰ ਉਪਦੇਸ਼ ਦਿੱਤਾ ਜਾਣਾ  
ਸੀ, ਉਹ ਸਭ ਕੁੱਝ ਹੋ ਚੁੱਕਾ ਹੈ। ਹੁਣ ਕੋਵਲ ਤੂੰ ਹੀ ਇਸ ‘ਅਚੱਲ ਇਸਥਿਤੀ’  
ਵਾਲਾ ਹੋਣਾ ਹੈ।

ਪ੍ਰਸ਼ਨ-ਜੋ ਜਾਨਣ ਯੋਗ ਵਸਤੂ ਸੀ, ਉਸ ਨੂੰ ਜਾਣ ਕੇ ਅਤੇ ਜਿਤਨਾ  
ਲਾਜ਼ਮੀ ਉਪਦੇਸ਼ ਸੀ ਉਸ ਨੂੰ ਸੁਵਣ ਕਰਕੇ ਭੀ, ਕੀ ਅਚੱਲ ਇਸਥਿਤੀ ਹੋਣੀ,

ਇਸ ਤੋਂ ਵੱਖਰੀ ਕੋਈ ਹੋਰ ਅਵਸਥਾ ਹੈ? ਅਥਵਾ ਕੁੱਝ ਹੋਰ ਕਰਨਾ ਬਾਕੀ ਰਹਿੰਦਾ ਹੈ, ਜਿਸ ਕਾਰਨ ਉਪੋਕਤ ਬਚਨ ਕਰੇ ਗਏ ਹਨ?

ਉੱਤਰ-ਨਹੀਂ! ਕੁੱਝ ਭੀ ਕਰਨਾ ਬਾਕੀ ਨਹੀਂ ਰਿਹਾ ਅਤੇ ਨਾ ਹੀ ਇਸ ਤੋਂ ਬਿਲੱਛਣ ਕੋਈ ਹੋਰ ਅਵਸਥਾ ਹੀ ਹੈ। ਗੁਰੂਦੇਵ ਦੇ ਉਪੋਕਤ ਬਚਨ, ਵਿਜੋਗੀ ਦੀ ਬ੍ਰਹਮ ਵਿੱਦਯ ਸ਼੍ਰਵਣ ਦੀ ਜਗਨਾਸਾ ਸਮਾਪਤ ਕਰਨ ਖਾਤਰ ਤਥਾ ਜੋ ਕੁੱਝ ਭੀ, ਜਿਸ ਰੂਪ ਵਿੱਚ 'ਆਤਮਾ' ਨੂੰ ਜਾਣਿਆ ਹੈ, ਉਹੀ ਰੂਪ ਹੋ ਜਾਣ ਬਾਰੇ ਵਿੱਚ ਹਨ ਯਾਨੀ ਚਿੱਤ ਨੂੰ 'ਅਚੱਲ' ਆਪਣੇ 'ਆਤਮਾ'-'ਬ੍ਰਹਮ' ਵਿੱਚ ਠਹਿਰਾ ਦੇਣ ਦੇ ਮਤਲਬ ਰੱਖਣ ਵਾਲੇ ਹਨ ਕਿਉਂਕਿ 'ਬ੍ਰਹਮ' ਜੋ ਆਪਣਾ ਹੀ 'ਆਤਮਾ' ਹੈ, ਉਸਦੇ ਗਿਆਨ ਸੰਬੰਧੀ ਬਚਨ, ਜਿਤਨੇ ਭੀ ਹੋਰ ਕਥਨ ਕੀਤੇ ਜਾਣਗੇ, ਉਹ ਇਸ ਤੋਂ ਬਿਲੱਛਣ ਬੋਧ ਉਤਪੰਨ ਕਰਨ ਵਾਲੇ ਨਹੀਂ ਹੋ ਸਕਦੇ। ਇਸ ਅਭੇਦ-ਗਿਆਨ ਦੀ ਦ੍ਰਿੜੁਤਾ ਖਾਤਰ ਹੀ ਹੋਣਗੇ, ਇਸ ਲਈ ਜਿਆਦਾ ਕਥਨ ਤੋਂ ਕੀ ਮਤਲਬ? ਆਪਣੇ ਹੀ 'ਆਤਮਾ' ਨੂੰ 'ਬ੍ਰਹਮ' ਰੂਪ ਜੋ ਵਿਜੋਗੀ ਨੇ ਜਾਣਿਆ ਹੈ, ਉਸ ਵਿੱਚ ਸਭ ਪ੍ਰਕਾਰ ਦੀ ਜਗਨਾਸਾ ਨੂੰ ਮਿਟਾ ਕੇ ਅੰਤਹਕਰਣ, ਇੰਦ੍ਰੀਆਂ ਅਤੇ ਸ਼ਰੀਰ ਤੋਂ ਰਹਿਤ ਜੋ 'ਨਿਰਵਿਕਾਰ' ਪਦ ਹੈ, ਉਸ ਵਿੱਚ 'ਅਚੱਲ' ਇਸਥਿਤ ਹੋ ਜਾਵੇ, ਇਹੀ ਇਸ ਦਾ ਤਾਤਪਰਯ ਹੈ।

ਜਿਸਦੀ ਚਿੱਤ ਬਿੜੀ, ਬ੍ਰਹਮ ਵਿੱਦਯ ਨੂੰ ਸ਼੍ਰਵਣ ਕਰਦੇ ਵਕਤ ਬਦੋਬਦੀ ਆਪਣੇ ਸੂਰਪ ਵਿੱਚ ਟਿਕਦੀ ਜਾ ਰਹੀ ਹੈ ਉਹ ਵਿਜੋਗੀ, ਗੁਰੂਦੇਵ ਦੇ ਉਪੋਕਤ ਬਚਨਾਂ ਨੂੰ ਸ਼੍ਰਵਣ ਕਰਕੇ (ਜਿਸ ਨੂੰ ਜਾਨਣਾ ਕੁੱਝ ਭੀ ਬਾਕੀ ਨਹੀਂ ਰਿਹਾ) ਨਿਰਵਿਕਲਪ ਸਮਾਪੀ ਵਿੱਚ ਇਸਥਿਤ ਹੋ ਗਿਆ।

ਗੁਰੂ ਉਪਦੇਸ਼ ਦ੍ਰਾਰੂ ਅਧਯਾਤ੍ਰੇ ਦੀ ਨਿਰਵਿਰਤੀ ਹੋਣ ਨਾਲ ਅਤਯੰਤ ਨਿਰਮਲ ਆਪਣੇ 'ਆਤਮਾ' ਵਿੱਚ ਵਿਜੋਗੀ ਤਾਂ ਟਿਕਿਆ ਹੀ ਹੋਇਆ ਸੀ ਤਦ ਭੀ ਅਨੇਕ ਯੁਕਤੀ ਪੂਰਬਕ ਮਹਾਂਵਾਕਾਂ ਦਾ ਉਪਦੇਸ਼ ਹਾਲਾਂ ਜਾਰੀ ਸੀ। ਇਸ ਲਈ ਚਿੱਤ-ਬਿੜੀ, ਗੁਰੂ ਬਚਨਾਂ ਵਿੱਚ ਲੱਗੀ ਰਹਿਣ ਦੇ ਕਾਰਨ ਚਿੱਤ ਸੰਕਲਪ-ਸੂਨ ਨਹੀਂ ਹੋਇਆ ਸੀ। ਜਿਸ ਬ੍ਰਹਮ ਵਿੱਚ ਢੂਹਤ ਅਤੇ ਅਢੂਹਤ ਆਦਿ ਕੋਈ ਭੀ ਸ਼ਬਦ ਪ੍ਰਵਿਹਿਤ ਨਹੀਂ ਹੋ ਸਕਦੇ। ਵਿਧੀ-ਨਿਸ਼ੇਧ ਦਾ ਭੀ ਜਿਸ ਵਿੱਚ ਕੋਈ ਦਕਲ ਨਹੀਂ ਹੈ, ਉਸ ਨਿਰਵਿਕਲਪ ਅਤੇ ਨਿਰਵੈਵ (ਨਿਰਵਿਕਾਰ) ਸੂਰਪ 'ਬ੍ਰਹਮ'

ਵਿੱਚ ਹੁਣ ਵਿਜੋਗੀ ਟਿਕਿਆ ਹੋਇਆ ਹੈ। ਉਹ ਬਾਹਰਲੀਆਂ ਸੰਸਾਰਿਕ ਬ੍ਰਿਤੀਆਂ ਦੇ ਅਭਾਵ ਹੋਣ ਨਾਲ ਅਜਿਹਾ ਥੇ-ਪ੍ਰਬੰਧ ਹੈ ਜਿਉਂ ਸੂਰਜ ਦੇ ਉਦੇ ਹੋਣ ਪਰ, ਰਾਤ੍ਰੀ ਦਾ ਜ਼ਰਾ ਜਿੰਨਾਂ ਭੀ ਵਿਕਾਰ ਨਹੀਂ ਰਹਿੰਦਾ ਅਰਥਾਤ ਬ੍ਰਾਹਮ ਦੇ ਪ੍ਰਕਾਸ਼ ਨਾਲ ਅਗਿਆਨ ਰਾਤ੍ਰੀ ਦੀ ਕੋਈ ਅੱਸ਼ ਬਾਕੀ ਰਹੀ ਹੀ ਨਹੀਂ। ਹੁਣ ਕੇਵਲ ਪ੍ਰਕਾਸ਼ ਹੀ ਪ੍ਰਕਾਸ਼ ਰਹਿ ਗਿਆ ਯਾਨੀ ਕੋਈ ਸੰਸਾਰੀ ਵਸਤੂ ਬਾਕੀ ਨਹੀਂ ਹੈ। ਕਈ ਵਾਰ ਬੁਲਾਉਣ ਪਰ ਭੀ ਵਿਜੋਗੀ ਦਾ ਚਿੱਤ, ਅਥਾਹ ਅਨੰਦ ਸਮੁੰਦਰ ਵਿੱਚੋਂ ਨਿਕਲ ਨਹੀਂ ਸਕਿਆ, ਆਖਿਰ ਸਤਿਗੁਰੂ ਨੇ ਯਤਨ ਪੁਰਬਕ ਸੰਸਾਰ ਵੱਲ ਸੁੱਤੇ ਹੋਏ ਨੂੰ ਜਗਾਇਆ ਅਤੇ ਨੇਤ੍ਰਾਂ ਨੂੰ ਖੋਲ੍ਹਦੇ ਸਾਰ ਹੀ ਗੁਰੂਦੇਵ ਦੇ ਪਵਿੱਤ੍ਰ ਚਰਨਾਂ ਵਿੱਚ ਡਿੱਗ ਪਿਆ ਅਤੇ ਇਉਂ ਬੋਲਿਆ—

### ਵਿਜੋਗੀ ਦਾ ਅਨੁਭਵ

ਗੁਰੂਦੇਵ! ਆਪ ਜੀ ਦੇ ‘ਅਲੌਕਿਕ ਸੂਰਪ’ ਨੂੰ ਕੋੜਾਂ ਬਾਰ ਪ੍ਰਣਾਮ! ਆਪ ਜੀ ਦੇ ਮਹਾਂਵਾਕ ਰੂਪ ਮੰਤ੍ਰਾਂ ਨੇ ਮੈਨੂੰ ਦੈਤ ਰੂਪੀ ਸੱਪ ਦੇ ਡੰਗ ਨਾਲ ਤੜਪਦੇ ਹੋਏ ਨੂੰ ਅਜਿਹੀ ਸ਼ਾਂਤੀ ਬਖਸ਼ੀ ਹੈ, ਜੋ ਮਰਨ ਆਦਿ ਦੇ ਭੈ ਦੀਆਂ ਲਹਿਰਾਂ ਪੈ ਰਹੀਆਂ ਸਨ, ਕਿਤੇ ਮਾਲੂਮ ਹੀ ਨਹੀਂ ਦਿੰਦੀਆਂ ਯਾਨੀ ਹੁਣ ਮੈਂ ਇਹ ਸਮਝਦਾ ਹਾਂ ਕਿ ਮੈਨੂੰ ਦੈਤ ਰੂਪੀ ਸੱਪ ਨੇ ਡੰਗਿਆ ਹੀ ਨਹੀਂ ਹੈ, ਮੈਂ ਬਿਲਕਲ ਸੂਸਥ ਹਾਂ। ਜੇ ਕੁੱਝ ਭੀ ਮੈਂ ਦੇਖਿਆ, ਉਹ ਅਗਿਆਨ ਨਿੰਦਾ ਵਿੱਚ ਸੁੱਤੇ ਹੋਏ ਨੂੰ ਅਣਹੋਇਆ ਹੀ ਭਾਸਿਆ ਹੈ। ਆਪ ਜੀ ਨੇ ਪਵਿੱਤ੍ਰ ਮਹਾਂਵਾਕ ਰੂਪ ਆਵਾਜ਼ ਮਾਰ ਕੇ, ਉਸ ਅਗਿਆਨਮਈ ਗੂੜ੍ਹ ਨਿੰਦਾ ਤੋਂ ਜਗਾਅ ਦਿੱਤਾ ਹੈ। ਇਸ ਲਈ, ਮੈਂ ਜਾਗਿੜ ਯਾਨੀ ਪਹਿਲੀ ਅਵਸਥਾ ਨੂੰ ਪ੍ਰਾਪਤ ਹੋ ਗਿਆ ਹਾਂ, ਮੈਂ ਅਤੀ ਸੂਖੀ ਹਾਂ।

ਗੁਰੂਦੇਵ! ਮੈਨੂੰ (ਚੱਕ੍ਰਵਰਤੀ ਰਾਜੇ ਨੂੰ) ਸੁਪਨ ਵਿੱਚ ਕਾਮ, ਕੋਧ ਆਦਿ ਚੋਰਾਂ ਨੇ ਲੁੱਟ ਲਿਆ ਸੀ ਅਤੇ ਅਵੈਤ ਰੂਪੀ ਮੇਰੀਆਂ ਅੱਖਾਂ ਬੰਨ੍ਹ ਕੇ, ਅਤੀ ਭਯੰਕਰ ਦੈਤ ਰੂਪੀ ਸ਼ੇਰ ਆਦਿ ਜੀਵਾਂ ਨਾਲ ਪੂਰਨ, ਸੰਸਾਰ ਰੂਪੀ ਜੰਗਲ ਵਿੱਚ ਸੁੱਟ ਦਿੱਤਾ ਸੀ। ਮੈਂ ਅਤੀ ਦੀਨ ਅਵਸਥਾ ਨੂੰ ਪ੍ਰਾਪਤ ਹੋਇਆ, ਕਈ ਤਰ੍ਹਾਂ ਨਾਲ ਵਿਲਕਦਾ ਸੀ। ਉਸ ਅਜਿਹੀ ਵਿਆਕੁਲਤਾ ਤੇ ਤੜਪਦੀ ਹਾਲਤ ਪਰ, ਆਪ ਜੀ ਨੇ ਤਰਸ ਖਾ ਕੇ, ਮੈਨੂੰ ਆਪਣੀ ਪਵਿੱਤ੍ਰ ਬਾਣੀ ਦਾਰਾ ਅਵਾਜ਼ ਮਾਰ ਦਿੱਤੀ ਹੈ। ਸਤਿਗੁਰੂ ਦੇਵ! ਮੈਂ ਆਪਣੇ ਵਾਸਤ੍ਰਕ ਭਾਵ ਨੂੰ ਯਾਨੀ ਜੋ ਕੁੱਝ ਮੈਂ ਹਾਂ ਹੀ

(ਰਾਜਾ ਭਾਵ) ਨੂੰ ਪਲੰਘ ਪਰ ਬਿਗਾਜ਼ਿਆ ਹੋਇਆ (ਇਸ ਸ਼ਗੀਰ ਵਿੱਚ) ਹੀ  
ਪ੍ਰਾਪਤ ਹੋ ਗਿਆ ਹਾਂ, ਆਪ ਦਾ ਕੌੜਾਂ ਬਾਰ ਸ਼ੁਕਰ ਹੈ! ਸ਼ੁਕਰ ਹੈ!! ਸਤਿਗੁਰ  
ਦੇਵ! ਮੈਂ ਜੇ ਅਗਿਆਨ ਅੰਧਕਾਰ ਵਿੱਚ, ਆਪਣੇ ਹੀ ਪਰਛਾਵੇਂ ਨੂੰ ਦ੍ਰੈਤ ਤੁਪੀ  
ਤੁਤ ਸਮਝ ਕੇ, ਉਸ ਤੋਂ ਭੈ ਭੀਤ ਹੋ ਰਿਹਾ ਸੀ, ਆਪ ਜੀ ਨੇ ਗਿਆਨ ਤੁਪੀ  
ਦੀਪਕ ਦਿਖਾ ਕੇ, ਉਸ ਕਾਲਪਨਿਕ ਤੁਤ ਨੂੰ ਉਡਾ ਦਿੱਤਾ ਹੈ, ਇਸ ਲਈ ਮੈਂ  
'ਅਦ੍ਵੈਤ ਰੂਪ' ਹੀ ਬਾਕੀ ਰਹਿ ਜਾਣ ਦੇ ਕਾਰਨ ਅਤੀ ਨਿਰਭੈ ਹੋ ਗਿਆ ਹਾਂ।

ਕਹੁ ਕਬੀਰ ਸੁਖਿ ਸਹਜਿ ਸਮਾਵਉ ॥

ਆਪਿ ਨ ਡਰਉ ਨ ਅਵਰ ਡਰਾਵਉ ॥

(ਅੰਗ ੩੨)

ਭੈ ਕਾਹੁ ਕਉ ਦੇਤ ਨਹਿ ਭੈ ਮਾਨਤ ਆਨਾ ॥ (ਅੰਗ ੧੪੨)  
ਮੇਰੀ ਕਲਪੀ ਹੋਈ ਦੈਤ ਦੇ ਵਿਨਾਸ਼ਕ ਸਤਿਗੁਰੂ! ਨਾ ਮੇਰਾ ਕੁੱਛ ਬਿਗਾਜ਼ਿਆ  
ਅਤੇ ਨਾ ਹੀ ਕੁੱਛ ਸਵਰਿਆ ਹੈ। ਹਰ ਸ਼ਕਲ ਵਿੱਚ ਸਰਬੱਦ੍ਰ ਪੂਰਨ, ਅਦੁਤੀਯ  
ਚੇਤਨ ਸੂਰਪ 'ਆਤਮਾ' 'ਮੈਂ' ਹੀ ਹਾਂ, ਮੇਰੀ ਸੱਤਾ ਤੋਂ ਭਿੰਨ ਕੋਈ ਦੂਜੀ ਵਸਤੂ  
ਨਹੀਂ ਹੈ। ਮੈਂ ਅਵਿੱਦਯਾ ਅਵਸਥਾ ਵਿੱਚ, ਆਪਣੇ ਹੀ ਸੰਕਲਪ ਦ੍ਰਾਰਾ ਬੰਧਨ  
ਵਿੱਚ ਪਿਆ ਹੋਇਆ ਸੀ ਅਤੇ ਉਸ ਸੰਕਲਪ ਤੋਂ ਰਹਿਤ ਹੋ ਕੇ, ਮੈਂ ਮੁਕਤ ਹੋ  
ਗਿਆ ਹਾਂ ਅਰਥਾਤ ਸੰਕਲਪ ਕਰ ਕੇ 'ਬੰਧਨ' ਤੇ ਸੰਕਲਪ ਰਹਿਤ ਹੋਇਆ  
'ਮੁਕਤ' ਇਸ ਪ੍ਰਕਾਰ ਵਿਵਹਾਰ ਹੁੰਦਾ ਹੈ। ਵਾਸਤਵ ਵਿੱਚ ਜਦ ਕਿ ਮੇਰੇ ਸੂਰਪ  
ਵਿੱਚ ਸੰਕਲਪਾਂ ਦਾ ਕਾਰਨ 'ਮਨ' ਹੀ ਨਹੀਂ ਹੈ ਤਾਂ 'ਬੰਧਨ' ਅਤੇ 'ਮੁਕਤੀ' ਦੋਹਾਂ  
ਪਦਾਂ ਦੀ ਮੇਰੇ ਵਿੱਚ ਪ੍ਰਵਿਰਤੀ ਕਿਸ ਤਰ੍ਹਾਂ ਹੋ ਸਕਦੀ ਹੈ? ਕਿਉਂਕਿ ਮੈਂ 'ਮਨ'  
ਅਤੇ 'ਬਾਣੀ' ਤੋਂ ਅਤੀਤ, ਨਿਰਵਿਕਾਰ 'ਅਚੱਲ ਵਸਤੂ' ਹਾਂ। ਅਜ (ਅਜਨਮਾ)  
ਅਤੇ ਅਮਰ ਆਦਿ ਸ਼ਬਦ ਇਨ੍ਹਾਂ ਦੋ ਵਿਪਰੀਤ ਯਾਨੀ ਜਨਮ ਤੇ ਮਰਨ ਆਦਿ  
ਪ੍ਰਤੀਤੀਆਂ ਦੇ ਖੰਡਨ ਖਾਤਰ, ਸ਼ਾਸਤ੍ਰ ਨੇ ਕਲਪਨਾ ਕੀਤੇ ਹਨ। 'ਮੈਂ' ਜੋ ਅਕਹਿ  
ਵਸਤੂ ਹਾਂ, ਉਸ ਵਿੱਚ ਕਿਸੇ ਪ੍ਰਕਾਰ ਦੀ ਭੀ ਕਲਪਨਾ ਨਹੀਂ ਬਣ ਸਕਦੀ। ਮੈਂ  
ਨਾ ਕਿਸੇ ਕਲਪਨਾ ਦਾ ਵਿਸ਼ਯ ਅਤੇ ਨਾ ਹੀ ਅਵਿਸ਼ਯ ਹਾਂ। ਵੇਦ, ਵੇਦਾਂਤ  
ਆਦਿ ਸ਼ਾਸਤ੍ਰ, ਪੁਰਾਣ, ਗੀਤਾ ਆਦਿ ਸਿੰਭਿਤੀਆਂ, ਸ੍ਰੀ ਗੁਰ ਗ੍ਰੰਥ ਸਾਹਿਬ,  
ਕੁਰਾਨ ਤੇ ਅੰਜੀਲ ਆਦਿ ਗ੍ਰੰਥਾਂ ਦ੍ਰਾਰਾ, ਜਿਸ ਪ੍ਰਮਾਤਮਾ ਦਾ ਨਾਨਾ ਪ੍ਰਕਾਰ  
ਨਾਲ ਜਸ ਕੀਤਾ ਗਿਆ ਹੈ, ਉਹ ਨਿਰਵਿਕਾਰ ਅਤੇ ਨਿਰਵਿਕਲਪ ਪ੍ਰਮਾਤਮਾ

‘ਮੈਂ’ (ਸੁੱਧ ਮੈਂ ਯਾਨੀ ਆਤਮਾ) ਹੀ ਹਾਂ, ਇਸ ਵਿੱਚ ਕਿੰਚਤ ਸੰਦੇਹ ਨਹੀਂ। ‘ਮੈਂ’ ਉਪ੍ਰੋਕਤ ਗ੍ਰੰਥਾਂ ਦੇ ਸਿਧਾਂਤ ਦੀ ਉਤਪਤੀ ਤੋਂ ਭੀ ਪਹਿਲਾਂ ਮੌਜੂਦ ਹਾਂ। ਜੇ ‘ਮੈਂ’ (ਆਤਮਾ-ਪ੍ਰਮਾਤਮਾ) ਨਾ ਹੁੰਦਾ ਤਾਂ ਇਨ੍ਹਾਂ ਨੂੰ ਰਚਦਾ ਕੌਣ ਤੇ ਸ਼ਰਧਾ ਪੂਰਬਕ ਪੜ੍ਹਦਾ, ਸੁਣਦਾ ਅਤੇ ਮੰਨਦਾ ਕੌਣ? ਹੋ ਅਨੰਦ! ਦਾਤਾ ਸਤਿਗੁਰ! ਇਹ ਸੂਸੰਵੇਦ ਦੇ ਜ ਵਸਤੂ ਦੇ ਅਲੋਕਿਕ ਅਨੰਦ ਨੂੰ, ਮੈਂ ਬਾਣੀ (ਭਾਸ਼ਾ) ਦ੍ਰਾਰਾ ਕਿਸ ਤਰ੍ਹਾਂ ਆਖਾਂ? ਇਹ ਪ੍ਰਤੀਤੀ ਮਾੜ ਬਾਣੀ (ਭਾਸ਼ਾ) ਕੁੱਝ ਕਹਿਣ ਲਈ ਸਮਰੱਥ ਨਹੀਂ ਹੋ ਸਕਦੀ। ਸਿਵਾਏ ਗ੍ਰੰਥ ਦੀ ਮਠਿਆਈ ਖਾਣ ਵਾਲੇ ਦਿਸ਼ਟਾਂਤ ਤੋਂ, ਮੈਂ ਹੋਰ ਕਿਹੜੀ ਤੁਲਨਾ ਦੇਵਾਂ?

ਕਹੁ ਕਬੀਰ ਗੁੰਗੈ ਗੁੜੁ ਖਾਇਆ ਪੂਛੇ ਤੇ ਕਿਆ ਕਹੀਐ॥

(ਅੰਗ ੩੩)

ਇਸ ਪ੍ਰਕਾਰ ਬਚਨ ਕਰਦਾ ਹੋਇਆ ਵਿਜੋਗੀ ਕਿਸੇ ਅਨੰਦਘਨ, ਨਿਰਵਿਕਲਪ, ਪੂਰਨ ਵਸਤੂ ਵਿੱਚ ਲੀਨ ਹੋ ਗਿਆ। ਜਿਸ ਵਿੱਚ ਸ਼ਰੀਰ, ਇੰਦ੍ਰੀਆਂ ਤੇ ਮਨ ਨਹੀਂ ਹਨ, ਉਹ ਨਿਰਵਿਕਾਰ ਬ੍ਰਹਮ ਰੂਪ ਵਿਜੋਗੀ, ਸੰਸਾਰ ਵੱਲੋਂ ਬਿਲਕੁਲ ਬੇਖਬਰ ਹੋ ਗਿਆ ਯਾਨੀ ਆਪਣੇ-ਆਪ ਤੋਂ ਜੁਦਾ, ਸੰਸਾਰ ਦੀ ਪ੍ਰਤੀਤੀ ਹਟ ਗਈ ਯਾਨੀ ਦਿਸ਼ਾ ਤੇ ਦਿਸ਼ਟਾ ਦੇ ਰੂਪ ਵਿੱਚ, ‘ਮੈਂ ਹੀ ਸਭ ਲੀਲਾ ਕਰ ਰਿਹਾ ਹਾਂ’, ਮੇਰੇ ਬਿਨਾਂ ਹੋਰ ਕੁੱਝ ਭੀ ਨਹੀਂ ਹੈ, ਇਸ ਅਚੱਲ ਇਸਥਿਤੀ ਵਾਲਾ ਹੋ ਗਿਆ। ਉਸ ਸ਼ਰੀਰ ਤੋਂ ਰਹਿਤ ਦੀ ਭੀ, ਸ਼ਰੀਰ ਯੁਕਤ ਜਿਹੀ ਦੂਜਿਆਂ ਨੂੰ ਜੋ ਪ੍ਰਤੀਤੀ ਹੁੰਦੀ ਹੈ, ਉਸ ਦੀ ਇਸਥਿਤੀ ਪ੍ਰਾਰੱਥਧ ਦੀ ਸਮਾਪਤੀ ਤੱਕ ਹੀ ਹੈ। ਵਾਸਤਵ ਵਿੱਚ ਤਾਂ ਗਿਆਨੀ ਦੀ ਪ੍ਰਾਰੱਥਧ ਭੀ ਨਹੀਂ ਬਣ ਸਕਦੀ ਕਿਉਂਕਿ ਪ੍ਰਾਰੱਥਧ ਭੀ ਕਿਸੇ ਸ਼ਰੀਰ ਦੀ ਮਨਠੀ ਪਵੇਗੀ। ਜੇ ਸ਼ਰੀਰ ਆਪ ਹੀ ਸੁਪਨ ਪ੍ਰੰਪਰ ਤਥਾ ਰੱਸੀ ਵਿੱਚ ਸੱਪ ਦੇ ਵਾਂਗੀਂ ਕਲਪਿਤ ਹੈ, ਉਸਦੀ ਪ੍ਰਾਰੱਥਧ ਕੀ? ਤਾਂ ਭੀ ਅਗਿਆਨੀ ਮਨੱਸਾਂ ਨੂੰ ਪ੍ਰਤੀਤ ਦਿੰਦਾ ਹੈ। ਇਸ ਲਈ ਸੂਤੀ ਭੀ ਉਨ੍ਹਾਂ ਦੇ ਸੰਤੋਖ ਲਈ ਇਉਂ ਕਹਿ ਦਿੰਦੀ ਹੈ ਕਿ ਗਿਆਨਵਾਨ ਦਾ ਸ਼ਰੀਰ ਪ੍ਰਾਰੱਥਧ ਦ੍ਰਾਰਾ ਹਰਕਤ ਕਰਦਾ ਹੈ। ‘ਆਤਮਾ’ ਕਿਸੇ ਸ਼ਬਦ ਦਾ ਵਿਸ਼ੇ ਨਹੀਂ ਹੈ, ਉਸ ਸੰਕਲਪ ਸ਼ੁਨ ‘ਅਮਰ ਵਸਤੂ’ ਵਿੱਚ ਸੰਸਾਰ ਦੀ ਇਸਥਿਤੀ ਕਿਥੋਂ? ਯਾਨੀ ‘ਆਤਮਾ’ ਤੋਂ ਭਿੰਨ ਸੰਸਾਰ ਕੁੱਝ ਭੀ ਨਹੀਂ ਹੈ। ਉਸ ‘ਅਕਹਿ ਵਸਤੂ’ ਨੂੰ ਹੀ

‘ਬਹੁਮ’ ਅਤੇ ‘ਸੰਸਾਰ’ ਇਨ੍ਹਾਂ ਦੇ ਸ਼ਬਦਾਂ ਵਿੱਚ ਕਹਿ ਦੇਂਦੇ ਹਨ—ਇੱਕ ਹੀ ਵਸਤੂ ਦੇ ਦੋ ਨਾਮ ਹਨ। ਉਸ ਕਥਨ ਵਿੱਚ ਨਾ ਆਉਣ ਵਾਲੇ ਅਨੰਦਘਨ ਸੂਰੂਪ ਵਿੱਚ ਮਤਵਾਲਾ ਹੋਇਆ ਵਿਜੋਗੀ, ਆਪ ਪੂਰਨ ਹੁੰਦਾ ਹੋਇਆ ਹੀ ‘ਪੂਰਨ ਪਦ’ ਨੂੰ ਪ੍ਰਾਪਤ ਹੋ ਗਿਆ ਯਾਨੀ ਇਸਥਿਤ ਹੋ ਗਿਆ—

ਜੋ ਦੀਸੈ ਸੋ ਸਗਲ ਤੁੰਹੈ ਪਸਰਿਆ ਪਾਸਾਰ ॥

ਕਹੁ ਨਾਨਕ ਗਰਿ ਭਰਮ ਕਾਟਿਆ ਸਗਲ ਬਹਮ ਬੀਚਾਰ ॥ (ਅੰਗ ੫੧)

ਨਾਨਕ ਏਕੋ ਰਵਿ ਰਹਿਆ ਦਸਰ ਹੋਆ ਨ ਹੋਗ ॥ (ਅੰਗ ੨੫੧)

ਪਖਾਵ ਕਰੋ ਜੋ ਗਾਪਤ ਰਹਿ ਸੁ ਸ਼ਬਦੀ ਨਾਮ ਰਪਾ॥

ਕਰਤਾ ਹੋਇ ਵਿਪਰੀਤ ਨ ਅਚਲ ਸਭਾਵ ਆਨਪੁ॥੧॥

ਅਭਲ ਹੋਤ ਭੀ ਅਪਨੀ ਭਲ ਖੋਜ ਸੀ ਕਰੇ॥

ਗੋਚਰ ਮਨ ਇੰਦ੍ਰੀਯ ਤਥਾ ਅਗੋਚਰ ਉੱਭੈ ਪਰੇ॥ ੨॥

ଆମ ନିରଦ୍ଵିକାର ମୁଁ ଆତମ ସ୍ମୃତି ଅନିରଦ୍ଵଚନିୟ।

ਕਰੁ ਪ੍ਰਣਾਮ ਬਿਲਾਸ ਜਿਮ ਨਹੀਂ ਰੀਤ ਕੇ ਬੀਜ॥ ੩॥

1

## ਭਗਤੀ ਪ੍ਰਕਰਣ

### ਮੰਗਲਾਚਰਣ

ਪ੍ਰੇਮ ਹੀਨ ਕਬ ਮਿਲ ਸਕੇ, ਪ੍ਰੀਤਮ ਪ੍ਰੇਮ ਜੁ ਰੂਪ।  
ਤਜ ਇੱਛਾ ਜਬ ਲਗਨ ਏਕ, ਹੋਇ ਛਿਨ ਪ੍ਰਭੁ ਸਰੂਪ॥੧॥

ਸੋਚਤ ਕਿਆ ਮਨ ਪਗਲੇ, ਉਸ ਰੀਝਨ ਕਾ ਨਿਮਿੱਤ।  
ਪ੍ਰੇਮ ਅਗਨ ਮੌਕੁਦ ਛੱਟ, ਜਿਉਂ ਦੀਪ ਪਤੰਗ ਮਿੱਤ॥੨॥

ਪ੍ਰੇਮੀ ਚਿੱਤ ਜੁ ਬਚਨ ਚਹੇ, ਕਈ ਰੀਤ ਸੇ ਯਾਰ।  
ਏਕ ਛੁਰੇ ਨ ਨਮਸਕਾਰ, ਦੇਖਤ ਰਹੇ ਪਿਆਰ॥੩॥

ਅਚਰਜ ਰੀਤੀ ਪ੍ਰੇਮ ਕੀ, ਮਨ ਬਾਣੀ ਨ ਸਰੀਰ।  
ਰਹੇ ਸੁ ਪ੍ਰੀਤਮ ਏਕ ਹੀ, ਥਿਰ ਸੂਭਾਵ ਗੰਭੀਰ॥੪॥

ਪਿਆਰੇ ਹਰਿਸਿਮਰਨ ! ਸੁਣ ਲਿਆ ਹੈ ਵਿਜੋਗੀ ਦਾ ਆਪਣੇ ਪ੍ਰੀਤਮ  
'ਆਤਮ'-'ਬ੍ਰਹਮ' ਦੀ ਲਗਨ ਵਿੱਚ ਮਗਨ ਹੋ ਕੇ ਸੰਸਾਰ ਤੋਂ ਬੋਖ਼ਬਰ ਹੋ ਜਾਣ  
ਦਾ ਕਾਰਨ ? ਇਸ ਪ੍ਰਕਾਰ ਸਤਿਗੁਰ ਦ੍ਵਾਰਾ ਮਹਾਵਾਕਾਂ ਦਾ ਉਪਦੇਸ਼ ਪਾ ਕੇ, ਉਹ  
ਮਤਵਾਲਾ ਹੋ ਗਿਆ !!

### ਬਿਰਹ

ਪ੍ਰੇਤੂ ਹਰਿਸਿਮਰਨ ! ਤੇਰੀ ਇਹ ਕਿਹੋ ਜਿਹੀ ਦਸ਼ਾ ਹੁੰਦੀ ਜਾ ਰਹੀ ਹੈ? ਤੂੰ  
ਕਿਸੇ ਚਿੰਤਾ ਦਾ ਸ਼ਿਕਾਰ ਬਣ ਗਿਆ ਹੈ? ਤੂੰ ਠੰਡੇ-ਠੰਡੇ ਸਾਹ ਭਰਦਾ ਹੈ। ਤੇਰੇ  
ਚਿਹਰੇ ਦਾ ਰੰਗ ਪੀਲਾ ਹੋ ਗਿਆ ਹੈ। ਕਦੇ ਨੇਤ੍ਰਾਂ ਵਿੱਚੋਂ ਪਾਣੀ ਸੁੱਕਿਆ ਹੋਇਆ  
ਅਸੀਂ ਦੇਖਿਆ ਨਹੀਂ। ਬੋਲਦਾ ਤੂੰ ਬਹੁਤ ਘੱਟ ਹੈ। ਖਾਂਦਾ ਬਿਲਕੁਲ ਬੋੜ੍ਹਾ ਜਿਹਾ  
ਹੈ ਹੈਂ ਅਤੇ ਰਾਤ ਨੂੰ ਤੂੰ ਸੌਂਦਾ ਵੀ ਨਹੀਂ। ਤੇਰੀ ਬੇਚੈਨੀ ਇਸ ਤਰ੍ਹਾਂ ਮਾਲੂਮ ਦਿੰਦੀ  
ਹੈ ਜਿਉਂ ਕੋਈ ਕਿਸੇ ਦੀ ਉਡੀਕ ਵਿੱਚ ਬੇਚੈਨ ਰਹਿੰਦਾ ਹੈ। ਮੱਛੀ ਦੀ ਤਰ੍ਹਾਂ ਤੂੰ  
ਤੜਫ਼ਦਾ ਹੈ ਅਤੇ ਮੱਥੇ ਉੱਤੇ ਹੱਥ ਰੱਖ ਨੀਵੀਂ ਪਾ ਕੇ, ਤੂੰ ਬੈਠਾ ਰਹਿੰਦਾ ਹੈ। ਇਹ  
ਬਰਬਾਦ ਕਰ ਦੇਣ ਵਾਲੀ ਮਰਜ਼ ਤੂੰ ਕਿੱਥੋਂ ਖਰੀਦ ਲਈ ਹੈ? ਤੂੰ ਕਿਸ ਦੇ ਤੀਰ  
ਦਾ ਨਿਸ਼ਾਨਾ ਬਣ ਗਿਆ ਹੈ?

ਹਰਿਸਿਮਰਨ - (ਠੰਡਾ ਸਾਹ ਭਰ ਕੇ) ਵਾਹਿਗੁਰੂ ! ਗੋਵਿੰਦ !! ਨਾਗਾਇਣ !!!

ਇਹ ਕਹਿੰਦੇ ਹੀ ਨੇਤ੍ਰਾਂ ਵਿੱਚੋਂ ਪਾਣੀ ਪਰਲ-ਪਰਲ ਵਗਣ ਲੱਗ ਪਿਆ ਜੋ  
ਇਉਂ ਸਮਝ ਕਿ ਦਿਲ ਦੇ ਭਰੇ ਹੋਏ ਛਾਲੇ ਨੂੰ ਕਿਸੇ ਵੈਦ ਨੇ ਨਸ਼ਤਰ (ਤਿੱਖੇ  
ਅੱਜਾਰ) ਨਾਲ ਛੋੜ ਦਿੱਤਾ ਹੋਵੇ।

ਸੰਤ - (ਪਿਆਰ ਨਾਲ ਬਗਲ ਵਿੱਚ ਲੈਕੇ) ਹਰਿਸਿਮਰਨ ! ਦੱਸ, ਤੈਂਤੂੰ ਕੀ  
ਦੁੱਖ ਹੈ? ਜਿਸ ਭੀ ਚੀਜ਼ ਨੂੰ ਤੇਰਾ ਚਿੱਤ ਚਾਹੁੰਦਾ ਹੈ ਮੈਨੂੰ ਉਹ ਦੱਸ! ਮੈਂ ਪ੍ਰਣ  
ਕਰਦਾ ਹਾਂ ਕਿ ਤੇਰੀ ਉਸ ਚਾਹ ਨੂੰ ਪੂਰਾ ਕਰਨ ਖਾਤਰ, ਹਰ ਪ੍ਰਕਾਰ ਦੀ ਕੋਸ਼ਿਸ਼  
ਕਰਾਂਗਾ।

ਹਰਿਸਿਮਰਨ -

ਸੋ ਕਤ ਜਾਨੈ ਪੀਰ ਪਰਾਈ॥ ਜਾ ਕੈ ਅੰਤਰਿ ਦਰਦੁ ਨਾ ਪਾਈ॥

(ਅੰਗ ੨੯੩)

ਸੰਤ-ਪਿਆਰੇ! ਇਹ ਠੀਕ ਹੈ, ਪ੍ਰੇਤੂ ਮੈਂ ਸਮਝਦਾ ਹਾਂ ਕਿ ਇਹ ਪੀੜਾ ਕਦੇ ਮੈਨੂੰ ਭੀ ਹੋ ਚੁੱਕੀ ਹੈ। ਤੇਰੇ ਸਾਰੇ ਹੀ ਲੱਛਣ, ਮੇਰੇ ਜਖਮ ਦੇ ਦਰਦ ਵਾਂਗੂੰ ਮਾਲੂਮ ਦਿੰਦੇ ਹਨ, ਉਹ ਆਪਣੀ ਵਰਤੀ ਹੋਈ ਦਵਾਈ, ਮੈਂ ਤੈਨੂੰ ਦੱਸ ਦੇਵਾਂ ਤਾਂ ਹੋ ਸਕਦਾ ਹੈ ਕਿ ਤੂੰ ਰਾਜੀ ਹੋ ਜਾਵੋ।

ਹਰਿਸਿਮਰਨ ਆਪਣੇ ਨੇਤ੍ਰਾਂ ਨੂੰ ਉੱਚਾ ਉਠਾ ਕੇ ਸੰਤਾਂ ਵੱਲ ਤੱਕ ਕੇ ਮੁਸਕਾਇਆ ਅਤੇ ਫਿਰ ਥੱਲੇ ਨੂੰ ਗਰਦਨ ਝੁਕਾ, ਮੱਥੇ ਪਰ ਹੱਥ ਰੱਖ ਕੇ ਕਿਸੇ ਚਿੰਤਾ ਵਿੱਚ ਛੁੱਥ ਗਿਆ। ਇਉਂ ਮਾਲੂਮ ਦਿੰਦਾ ਹੈ ਕਿ ਚਿੰਤਾ ਰੂਪੀ ਪਾਣੀ ਵਿੱਚ ਤੁੜੇ ਜਾਂਦੇ ਨਾਂ, ਕੁੱਝ ਧੀਰਜ ਰੂਪੀ ਉੱਚੀ ਬਰੇਤੀ ਆਂ ਗਈ ਸੀ, ਜਿਸ ਲਈ ਥੋੜਾ ਜਿਹਾ ਸਮਾਂ ਪੈਰਾਂ ਪਰ ਖਲੋ ਕੇ, ਇੱਧਰ-ਉੱਧਰ ਤੱਕ ਦੇ ਨੂੰ ਕਿਨਾਰਾ ਦਿਖਣ ਨਾਲ ਪ੍ਰਸੀਤ ਤਾਂ ਹੋਈ ਪ੍ਰੇਤੂ ਜ਼ੋਰ ਨਾਲ ਵਗਦੇ ਪਾਣੀ ਨੇ ਫਿਰ ਪੈਰ ਉਖਾੜ ਕੇ ਰੋੜ੍ਹ ਲਿਆ ਹੈ।

ਸੰਤ-ਪਿਆਰੇ ਹਰਿਸਿਮਰਨ! ਮੈਂ ਸਮਝ ਗਿਆ ਹਾਂ। ਹੁਣ ਤੂੰ ਆਸ ਰੱਖ ਕਿ ਤੈਨੂੰ ਮਨ ਵਾਂਛਤ ਵਸੂ ਜ਼ਰੂਰ ਹੀ ਮਿਲੇਗੀ, ਪ੍ਰੇਤੂ ਪਿਆਰੇ ਦੱਸ ਤਾਂ ਸਹੀ ਤੂੰ ਕਿਹੜੀ ਵਸੂ ਨੂੰ ਇਸ ਸੰਸਾਰ ਵਿੱਚੋਂ ਚੁਲਿਆ ਹੈ? ਮੈਂ ਤੈਨੂੰ ਉਸ ਦੀ ਅਸਲੀਅਤ ਸਮਝਾ ਦਿੰਦਾ ਹਾਂ, ਜਿਸ ਨਾਲ ਤੇਰੀ ਉਹ ਖੂਹਿਸ਼ ਹੀ ਮਿਟ ਜਾਵੇਗੀ ਅਤੇ ਪਰਮ ਸੁਖੀ ਹੋ ਜਾਵੇਂਗਾ ਅਥਵਾ ਕੋਈ ਨਿੱਤ (ਸਦਾ) ਰਹਿਣ ਵਾਲੀ ਵਸੂ ਤੇਰਾ ਮਨ ਚੁਰਾ ਕੇ ਲੈ ਗਈ ਹੈ ਤਾਂ ਉਸਦੀ ਪ੍ਰਾਪਤੀ ਦਾ ਉਪਾਇ ਮੈਂ ਦਸਦਾ ਹਾਂ, ਜਿਸੂੰ ਪ੍ਰਾਪਤ ਕਰਕੇ, ਤੂੰ ਚਿੰਤਾ ਰਹਿਤ ਅਤੇ ਅਤੀ ਆਨੰਦਿਤ ਹੋ ਜਾਵੇਗਾ। ਪਿਆਰੇ ਹਰਿਸਿਮਰਨ! ਕੁੱਝ ਆਖ ਤਾਂ ਸਹੀ, ਤੇਰੇ ਥੋੜੇ ਬਿਨਾਂ ਮੇਰੀ ਜ਼ਬਾਨ ਕੁੱਝ ਕਹਿਣ ਲਈ ਪ੍ਰਵਿਰਤ ਨਹੀਂ ਹੁੰਦੀ।

ਹਰਿਸਿਮਰਨ-ਮਹਾਰਾਜ! ਮੇਰਾ ਮਿੱਤ੍ਰ ‘ਵਿਜੋਗੀ’ ਜੋ ਮਨੁੱਖਾ ਜਨਮ ਦਾ ਸਭ ਤੋਂ ਪਹਿਲਾ ਨਿਸ਼ਾਨਾ ‘ਪਰਮਪਦ ਦੀ ਪ੍ਰਾਪਤੀ’ ਕਰਨਾ ਸੀ, ਸੋ ਕਰ ਚੁੱਕਿਆ ਹੈ। ਉਸਦੇ ਬਚਨ ਕਿਤਨੇ ਮਹੁਰ ਹਨ ਜੋ ਸੁਣਦੇ ਸਾਰੀ ਹੀ ਚਿੱਤ ਸ਼ਾਂਤ ਹੋ ਜਾਂਦਾ ਹੈ। ਉਹ ਅਲੋਕਿਕ ਰੰਗ ਵਿੱਚ ਅਜਿਹਾ ਰੰਗਿਆ ਰਹਿੰਦਾ ਹੈ ਜੋ ਕੋਈ ਭੀ ਢੁਨਿਆਵੀ ਰੰਗ, ਉਸ ਉੱਤੇ ਅਸਰ ਨਹੀਂ ਕਰਦਾ। ਉਹ ਨਿਰੰਕਾਰ ਦੀ ਲਿਵ ਵਾਲਾ, ਨਿਰੰਕਾਰ ਹੀ ਬਣ ਚੁੱਕਿਆ ਹੈ। ਅਫਸੋਸ! ਮੈਂ ਅਭਾਗਾ, ਉਸੀ ਤਰ੍ਹਾਂ

ਸੰਸਾਰ ਸਮੁੰਦਰ ਵਿੱਚ ਗੋਤੇ ਖਾ ਰਿਹਾ ਹਾਂ। ਉਹ ਪਰਬਤ ਦੀ ਤਰ੍ਹਾਂ ਅਡੋਲ ਹੈ ਅਤੇ ਕਮਲ ਵਾਂਗੂੰ ਪਾਣੀ ਵਿੱਚ ਬੈਠਾ ਹੀ ਨਿਰਲੇਪ ਰਹਿਕੇ, ਸੰਸਾਰ ਰਚਨਾ ਦਾ ਤਮਾਸ਼ਾ ਦੇਖ ਰਿਹਾ ਹੈ। ਉਸ ਨੂੰ ਕੋਈ ਵਿਵਿਹਾਰਕ ਅਨੁਕੂਲਤਾ-ਪ੍ਰਤੀਕੂਲਤਾ ਸਪਰਸ਼ ਹੀ ਨਹੀਂ ਕਰਦੀ। ਜਿਨ੍ਹਾਂ ਦਰਸ਼ਨਾਂ ਨਾਲ ਉਹ ਮਤਵਾਲਾ ਹੋ ਗਿਆ ਹੈ ਕੀ ਉਸ ਅਜਿਹੇ ਪ੍ਰਭੂ ਦੇ ਦਰਸ਼ਨ ਮੈਨੂੰ ਹੋ ਜਾਣਗੇ? ਉਸ ਨੂੰ ਪ੍ਰਭੂ ਦਰਸ਼ਨ ਹੋਏ ਜਾਣ ਕੇ, ਮੇਰੀ ਤੜਪ ਵਧਣ ਦਾ ਨਤੀਜਾ ਹੀ ਹੈ ਜੋ ਕਿ ਆਪ ਮੇਰੀ ਹਾਲਤ ਦੇ ਖਰੋਂ ਹੋਏ। ਮੈਂ ਬਿਰਹਾ ਦੀ ਅੱਗ ਨਾਲ ਸੜਦਾ ਜਾ ਰਿਹਾ ਹਾਂ। ਕ੍ਰਿਪਾਲੂ ਮਹਾਰਾਜ! ਸ਼ਾਂਤੀ ਲਈ ਮਿਲਾਪ ਰੂਪੀ ਜਲ ਬਰਸਾਓ। ਮੈਨੂੰ ਬਚਾਓ! ਮੈਂ ਆਪ ਜੀ ਦੀ ਸ਼ਰਣ ਵਿੱਚ ਆਇਆ ਹਾਂ।

**ਸੰਤ-ਹਰਿਸਿਮਰਨ!** ਇਹ ਬਿਰਹ ਅਗਨੀ ਅਤੀ ਉੱਤਮ ਅਤੇ ਉਸਤਤੀ ਦੇ ਜੋਗ ਹੈ। ਅਣਜਾਣ ਲੋਕ ਹੀ ਇਸ ਬਿਰਹ ਨੂੰ ਬੁਰਾ ਕਹਿੰਦੇ ਹਨ। ਇਹ ਅਗਨੀ ਕਿਸੇ ਸੈਨਿਟ ਕਰਾਂ ਵਾਲੇ ਦੇ ਹਿਰਦੇ ਵਿੱਚ ਹੀ ਪ੍ਰਜ਼ਾਲਿਤ ਹੋ ਸਕਦੀ ਹੈ। ਇਹ ਤਾਂ ਚੱਕਵਰਤੀ ਰਾਜੇ ਦੇ ਤੁੱਲ ਹੈ ਯਾਨੀ ਇਸਦੇ ਹੋਣ ਨਾਲ ਹੀ ਅਚੱਲ ਸੁੱਖ ਦੀ ਨਿਧੀ ਮਿਲਦੀ ਹੈ। ਜੋ ਇਸ ਵਿਜੇਗ ਨਾਲ ਕਦੇ ਤੜਵਿਆ ਹੀ ਨਹੀਂ, ਉਸ ਹਿਰਦੇ ਵਿੱਚ ਪਿਆਰੇ ਦਾ ਨਿਵਾਸ ਕਿਸ ਤਰ੍ਹਾਂ ਹੋ ਸਕਦਾ ਹੈ? ਉਹ ਅੰਤਹਕਰਣ ਆਬਾਦ ਕੀ ਹੋਣਾ ਹੈ, ਸਮਝੋ ਬੇ-ਰੌਣਕੀ ਮਸਾਣ ਤੂਮੀ ਹੈ—

**ਬਿਰਹ ਬਿਰਹਾ ਆਖੀਐ ਬਿਰਹਾ ਤੂ ਸਲਤਾਨੁ॥**

ਫਰੀਦਾ ਜਿਤੁ ਤਨਿ ਬਿਰਹੁ ਨ ਉਪਜੈ ਸੋ ਤਨੁ ਜਾਣੁ ਮਸਾਨੁ॥

(ਅੰਗ ੧੩੭੮)

ਇਹ ‘ਬਿਰਹ’, ਪ੍ਰੇਮ ਰੂਪੀ ਦੀਪਕ ਨੂੰ ਹੋਰ ਭੀ ਉੱਚਾ ਕਰ ਦੇਣ ਵਾਲੀ ਹੈ। ਜਿਸ ਤਰ੍ਹਾਂ ਕਿਸੇ ਤੀਲੇ ਨਾਲ ਅਥਵਾ ਲੈਪ ਵਿੱਚ ਲੱਗੀ ਹੋਈ ਬੱਤੀ ਸੀਖਣ (ਚੁੱਕਣ) ਵਾਲੀ ਫਿਰਕੀ ਨਾਲ ਬੱਤੀ ਨੂੰ ਉੱਚਾ ਕਰ ਦੇਈਦਾ ਹੈ ਤੇ ਪ੍ਰਕਾਸ਼ ਵਧ ਜਾਂਦਾ ਹੈ, ਇਸੀ ਤਰ੍ਹਾਂ ਇਹ ‘ਬਿਰਹ’ ਆਪਣੇ ਪ੍ਰੀਤਮ ਵਿੱਚ ਪ੍ਰੇਮ ਨੂੰ ਵਧਾਉਣ ਦਾ ਜ਼ਰੀਆ ਹੈ। ਇਸ ਤੋਂ ਬਿਨਾਂ ਪ੍ਰੇਮ ਦੀ ਇਸਥਿਤੀ ਨਹੀਂ ਅਤੇ ਪ੍ਰੇਮ ਤੋਂ ਬਗੈਰ, ਬਿਰਹ ਉਤਪੇਨ ਨਹੀਂ ਹੁੰਦਾ। ਇਹ ਪੂਰਬਲੇ ਅਤੀ ਉੱਤਮ ਕਰਮਾਂ ਦਾ ਫਲ ਹੁੰਦਾ ਹੈ ਜੋ ਯੁਵਾਅਵਸਥਾ, ਸੰਦਰ, ਨਿਰੋਗ ਦੇਹ, ਵਿੱਦਯਾ ਸੰਪੰਨ, ਚਤੁਰ, ਗੁਣਸ਼ੀਲ ਅਤੇ ਧਨ-ਪਦਾਰਥ ਦੇ ਸੰਯੁਕਤ-ਇਸ ਕਾਮ ਆਦਿ ਵਿਕਾਰਾਂ ਨਾਲ ਅੰਧ ਰਹਿਣ

ਵਾਲੀ ਅਵਸਥਾ ਵਿੱਚ ਭੀ ਕੋਈ ਆਪਣੇ ਪ੍ਰੀਤਮ ਪੜ੍ਹੇ ਦੇ ਬਿਰਹ ਨਾਲ ਵਿਆਕੁਲ  
ਰਹੇ। ਇਸ ਤੜਪ ਵਾਲਾ ਕੋਈ ਵਿਰਲਾ ਹੀ ਸੰਸਾਰ ਵਿੱਚ ਮਿਲਦਾ ਹੈ—

**ਫਰੀਦਾ ਉਮਰ ਸੁਹਾਵੜੀ ਸੰਗ ਸੁਵੰਨੜੀ ਦੇਹ॥**

**ਵਿਰਲੇ ਕੋਈ ਪਾਈਅਨਿ ਜਿਨ~ ਪਿਆਰੇ ਨੇਹ॥** (ਅੰਗ ੧੩੮੮)

ਪੜ੍ਹੇ ਇਹ ਕਿਸੇ ਦੇ ਆਪਣੇ ਵੱਸ ਭੀ ਨਹੀਂ ਕਿ ਮੈਂ ਪੜ੍ਹੇ ਨਾਲ ਪ੍ਰੇਮ ਕਰਾਂ,  
ਭਾਵੇਂ ਕੋਈ ਕ੍ਰੰਗ੍ਹ ਯਤਨ ਕਰੋ, ਸਭ ਨਿਸਫਲ ਹੋਣਗੇ। ਇਹ ਪ੍ਰੇਮ-ਪਿਆਲਾ ਪੜ੍ਹੇ  
ਦੇ ਪਾਸ ਹੀ ਹੈ, ਉਹ ਜਿਸ ਨੂੰ ਵੀ ਚਾਹੇ ਦੇਕੇ ਮਸਤਾਨਾ ਬਣਾ ਦੇਵੇ। ਭਾਵੇਂ  
ਬੱਚਾ, ਯੁਵਾ ਅਤੇ ਬਿਰਧ ਅਥਵਾ ਇਸਤ੍ਰੀ ਆਦਿ ਕੋਈ ਭੀ ਹੋਵੇ, ਜਿਸਨੇ ਭੀ  
ਇਹ ਸੰਸਾਰ ਤੋਂ ਬੋਹੜ ਕਰਨ ਵਾਲਾ ਪਿਆਲਾ ਮੁੜ ਨਾਲ ਲਾਇਆ, ਉਹ  
ਆਪਣੇ ਪ੍ਰੀਤਮ ਦੀ ਯਾਦ ਵਿੱਚ ਅਜਿਹਾ ਰੰਗਿਆ ਜਾਂਦਾ ਹੈ ਕਿ ਉਸ ਉੱਤੇ  
ਕੋਈ ਭੀ ਢੁਨਿਆਵੀ ਰੰਗ ਨਹੀਂ ਚੜ੍ਹ ਸਕਦਾ। ਪੜ੍ਹੇ ਜਿਸਨੂੰ ਪ੍ਰਮੇਸ਼ਰ ਇਹ  
ਪਿਆਲਾ ਦੇ ਦੇਵੇ—

**ਆਪਣਾ ਲਾਇਆ ਪਿਰਮੁ ਨ ਲਗਈ ਜੇ ਲੋਚੈ ਸਭ ਕੋਇ॥**

**ਏਹੁ ਪਿਰਮੁ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ॥**

(ਅੰਗ ੧੩੯੮)

**ਕਬੀਰ ਬਿਰਹੁ ਭੁਯੰਗਮ੍ਭੁ ਮਨਿ ਬਸੈ ਮੰਤੁ ਨ ਮਾਨੈ ਕੋਇ॥**

**ਰਾਮ ਬਿਵਿਗੀ ਨ ਜੀਐ ਜੀਐ ਤ ਬਉਰਾ ਹੋਇ॥** (ਅੰਗ ੧੩੯੯)

ਮਤਲਬ ਇਹ ਹੈ ਕਿ ਇਹ ਬਿਰਹ ਰੂਪੀ ਸੱਪ, ਜਿਸ ਮਨ ਵਿੱਚ ਰਹਿਣ ਲੱਗ  
ਜਾਂਦਾ ਹੈ, ਉਸ ਨੂੰ ਤੜਪਾ ਦਿੰਦਾ ਹੈ। ਇਹ ਬਿਰਹ ਕਿਸੇ ਭੀ ਮੰਤ੍ਰ ਨਾਲ ਨਹੀਂ  
ਨਿਕਲਦਾ ਅਰਥਾਤ ਸੰਸਾਰ ਦੀ ਕੋਈ ਭੀ ਵਸਤੂ ਅਜਿਹੀ ਨਹੀਂ ਜੋ ਇਸ ਨੂੰ  
ਚਿੱਤ ਵਿੱਚੋਂ ਕੱਢ ਕੇ, ਆਪ ਨਿਵਾਸ ਕਰਨ ਲੱਗ ਜਾਵੇ ਯਾਨੀ ਇਸ ਨੂੰ ਹਟਾ  
ਕੇ, ਬਿਰਹੀ ਨੂੰ ਸੁਖੀ ਕਰ ਸਕੇ। ਆਪਣੇ ਪਿਆਰੇ ਰਾਮ ਦੇ ਵਿਯੋਗ ਵਾਲਾ ਵੀ  
ਕਦੇ ਜੀ ਸਕਦਾ ਹੈ? ਅਰਥਾਤ ਉਹ ਸੰਸਾਰਿਕ ਬ੍ਰਿਤੀ ਵਾਲਾ ਕਦੇ ਨਹੀਂ ਹੈ  
ਸਕਦਾ, ਉਹ ਤਾਂ ਇੱਕ ਰਸ ਆਪਣੇ ਪ੍ਰੀਤਮ ਦੀ ਤੜਪ ਵਾਲਾ ਹੀ ਰਹੇਗਾ।  
ਸੰਸਾਰਕ ਰੰਗ ਤਾਂ ਇਸ ਪਰ ਚੜ੍ਹ ਹੀ ਨਹੀਂ ਸਕਦਾ, ਜਿਸ ਨਾਲ ਕਿ ਇਹ  
ਅਲੌਕਿਕ ਰੰਗ ਛਿੱਕਾ ਪੈ ਜਾਵੇ। ਇਸ ਬਿਰਹ ਦਾ ਅਭਾਵ ਤਾਂ ਹੀ ਹੈ ਸਕਦਾ ਹੈ,  
ਜੇ ਆਪਣੇ ਪ੍ਰੀਤਮ ਦਾ ਮਿਲਾਪ ਹੋ ਜਾਵੇ। ਫਿਰ ਅਜਿਹੀ ਹਾਲਤ ਵਿੱਚ ਉਹ

ਸਦਾ ਹੀ ਜੀਉਂਦਾ ਰਹਿਣ ਵਾਲਾ ਹੁੰਦਾ ਹੈ ਕਿਉਂਕਿ ਪ੍ਰੀਤਮ ਪੜ੍ਹੇ ਸਦਾ ਅਮਰ ਹੈ।  
ਅਜਿਹੇ ਪੜ੍ਹੇ ਨਾਲ ਮਿਲਿਆ ਰਹਿਣ ਵਾਲਾ ਪ੍ਰੇਮੀ, ਸੰਸਾਰ ਵੱਲੋਂ ਨਿਸਚੇ ਹੀ  
ਬਉਲਾ (ਪਾਗਲ) ਹੋ ਜਾਂਦਾ ਹੈ ਅਰਥਾਤ ਇੱਕ ਰਸ ਲਗਨ ਵਾਲਾ ਚਿੱਤ,  
ਵਿਵਿਹਾਰ ਵਿੱਚ ਭੀ ਸਮਾਧੀ ਤੋਂ (ਬਾਹਰ) ਨਹੀਂ ਆਉਂਦਾ।

ਪਿਆਰੇ ਹਰਿਸਿਮਰਨ ! ਇਹ ਜੋ ‘ਬਿਰਹ’ ਰੂਪੀ ਸੱਪ, ਤੈਨੂੰ ਕੱਟ-ਕੱਟ ਖਾਂਦਾ  
ਅਤੇ ਛੌਨ ਭਰ ਭੀ ਚੈਨ ਨਾਲ ਨਹੀਂ ਟਿਕਣ ਦਿੰਦਾ, ਤੇਰਾ ਭਲਾ ਹੀ ਕਰਦਾ ਹੈ  
ਯਾਨੀ ਤੇਰੇ ਪਰ ਇਤਨਾ ਉਪਕਾਰ ਕਰ ਰਿਹਾ ਹੈ ਜੋ ਬਾਣੀ ਦੂਰਾ ਕਥਨ ਨਹੀਂ  
ਕੀਤਾ ਜਾ ਸਕਦਾ। ਇਸ ‘ਬਿਰਹ’ ਦਾ ਮਤਲਬ ਹੈ ਕਿ ਤੇਰਾ ਮਨ ਕਿਸੇ ਸੰਸਾਰਕ  
ਵਸਤੂ ਵਿੱਚ ਨਾ ਅਟਕ ਜਾਵੇ। ਤੂੰ ਛੇਤੀ ਤੋਂ ਛੇਤੀ ਆਪਣੇ ਪਿਆਰੇ ਨੂੰ ਮਿਲੋਂ,  
ਇਸ ਲਈ ਬਾਰੰਬਾਰ ਤੜਫ਼ਾਉਂਦਾ ਹੈ ਕਿ ਅੱਗੇ ਨੂੰ ਭੁਰਿਆ ਜਾਵੇਂ ਤਾਂ ਕਿ  
ਪਿਆਰੇ ਪੜ੍ਹੇ ਦੇ ਕੌਲ ਜਲਦੀ ਪਹੁੰਚੋ। ਇਸ ਬਿਰਹ ਤੋਂ ਬਿਨਾਂ, ਕਦੇ ਭੀ ਪ੍ਰੀਤਮ  
ਦਾ ਮਿਲਾਪ ਨਹੀਂ ਹੋ ਸਕਦਾ, ਇਸ ਲਈ ਪ੍ਰੀਤਮ ਦਾ ਮਿਲਾਪ, ਜਿਸ ਸੁੱਭ  
ਕਰਮਾਂ ਵਾਲੇ ਨੂੰ ਹੋਣਾ ਹੈ, ਉਸਦੇ ਹਿਰਦੇ ਵਿੱਚ ਤਾਂ ‘ਬਿਰਹ’ ਹੈ ਹੀ। ਗੁਰੂ  
ਮਹਾਰਾਜ਼ ਕਹਿੰਦੇ ਹਨ, ਜੋ ਮਨ ਆਪਣੇ ਪਿਆਰੇ ਦੇ ਮਿਲਾਪ ਲਈ ਤੜਪਿਆ  
ਨਹੀਂ, ਉਸ ਦੁਰਭਾਗੇ ਸ਼ੀਰ ਨੂੰ ਅੱਗ ਨਾਲ ਜਲਾ ਦੇਣਾ ਚਾਹੀਦਾ ਹੈ—

ਨਾਨਕ ਜਿਸੁ ਪਿੰਜਰ ਮਹਿ ਬਿਰਹਾ ਨਹੀਂ ਸੋ ਪਿੰਜਰੁ ਲੈ ਜਾਰਿ॥

(ਅੰਗ ੮੯)

ਪਿਆਰੇ ਹਰਿਸਿਮਰਨ ! ਇਸਨੇ ਤੈਨੂੰ ਸੰਸਾਰ ਵੱਲੋਂ ਉਖਾੜ ਤਾਂ ਦਿੱਤਾ ਪਰ  
ਮਿਲਾਪ ਦਾ ਮਾਰਗ ਨਹੀਂ ਦਿਖਾ ਸਕਦਾ ਕਿਉਂਕਿ ਇਹ ਆਪ ਅੰਧਾ ਹੈ। ਜੋ  
ਕੋਈ ਇਸਦੇ ਪਿੱਛੇ ਲੱਗਦਾ ਹੈ, ਉਹ ਟੋਏ ਟਿੱਖਿਆਂ ਵਿੱਚ ਗੀ ਗਿਰਦਾ ਹੈ।  
ਉਤਸ਼ਾਹ ਇਸ ਵਿੱਚ ਬਹੁਤ ਵੱਡਾ ਹੈ, ਬਾਰੰਬਾਰ ਪ੍ਰੀਤਮ ਵੱਲ ਹੀ ਦੌੜਦਾ ਹੈ  
ਪੂਰੂ ਵਿਚਾਰਾ ਕੀ ਕਰੇ ਜਦ ਕਿ ਇਹ ਆਪ ਹੀ ਨੇੜ੍ਹਾਂ ਤੋਂ ਹੀਨ ਹੈ।

ਬੰਕਾ-ਕੀ ਇਸਦਾ ਕੋਈ ਭੀ ਉਪਾਇ ਨਹੀਂ ਯਾਨੀ ਨੇੜ੍ਹ ਬਿਲਕੁਲ ਅੰਧੇ ਤਾਂ  
ਨਹੀਂ ਹਨ, ਕੇਵਲ ਦਿਸ਼ਟੀ ਦੀ ਹੀ ਕੁੱਝ ਕਮੀ ਹੈ, ਉਹ ਵੱਧ ਨਹੀਂ ਸਕਦੀ?

ਉੱਤਰ-ਕਿਉਂ ਨਹੀਂ ਵੱਧ ਸਕਦੀ, ਇਸਦਾ ਇਲਾਜ ਭੀ ਹੈ। ਇਹ ‘ਬਿਰਹ’  
ਜਿਸਨੇ ਲਾਇਆ ਹੈ, ਉਹੀ ਗੁਰੂ ਰੂਪ ਵਿੱਚ ਆਕੇ, ਆਪਣਾ ਮਾਰਗ ਦਿਖਾਉਂਦਾ  
ਹੈ। ਉਹ ਉਪਦੇਸ਼ ਰੂਪੀ ਸੁਰਮਾ ਇਸਦੇ ਨੇੜ੍ਹੀਂ ਪੈਂਦਾ ਹੈ ਤਦ ਇੱਧਰ-ਉੱਧਰ

ਯਾਨੀ ਸੰਸਾਰਿਕ ਵਿਸ਼ਿਆਂ ਨੂੰ ਨਾ ਤੱਕਦਾ ਹੋਇਆ ਸਿੱਧਾ, ਆਪਣੇ ਪ੍ਰੀਤਮ  
ਵੱਲ ਹੀ ਤੁਰ ਪੈਂਦਾ ਹੈ। ਬੱਸ! ਫਿਰ ਕੀ ਦੇਰੀ ਹੈ? ਕਾਮਲ ਮੁਰਸ਼ਦ (ਗੁਰੂ) ਰੂਪ  
'ਮਲਾਹ', 'ਨੌਕਾ' (ਬੋੜੀ) ਨੂੰ ਪਾਰ ਲਾ ਹੀ ਦਿੰਦਾ ਹੈ-

ਬਲਤੋਂ ਜਲਤੋਂ ਤਉਕਿਆ ਗੁਰ ਚੰਦਨ ਸੀਤਲਾਇਓ॥

ਅਗਿਆਨ ਅੰਧੇਰਾ ਮਿਟਿ ਗਇਆ ਗੁਰ ਗਿਆਨੁ ਦੀਪਾਇਓ॥

ਪਾਵਕ ਸਾਗਰੁ ਗਹਰੋ ਚਰਿ ਸੰਤਨ ਨਾਵ ਤਰਾਇਓ॥ (ਅੰਗ ੨੪੧)

ਅੰਧਿਆਰੈ ਦੀਪਕ ਆਨਿ ਜਲਾਏ ਗੁਰ ਗਿਆਨਿ ਗੁਰੂ ਲਿਵ ਲਾਰੋ॥

ਅਗਿਆਨੁ ਅੰਧੇਰਾ ਬਿਨਸਿ ਬਿਨਸਿ ਘਰਿ ਵਸਤੂ ਲਹੀ ਮਨ ਜਾਰੋ॥

(ਅੰਗ ੧੨੨)

ਬਾਝੁ ਗੁਰੂ ਹੈ ਅੰਧ ਗੁਬਾਰਾ॥

(ਅੰਗ ੧੧੯)

ਪ੍ਰਭੁ ਹੁਕਮ ਅੰਦਰ ਸਭ ਜੀਵਾਂ ਦੀ ਹਰਕਤ

ਪਿਆਰੇ ਹਰਿਸਿਮਰਨ! ਜਿਸਨੇ ਤੇਰਾ ਦਿਲ ਖੋਹਿਆ ਹੈ, ਉਹ ਕੋਈ ਮਨੁੱਖ  
ਨਹੀਂ, ਕਿਤੇ ਇਹ ਨਾ ਸਮਝ ਲਈਂ ਕਿ ਜੇ ਉਹ ਮੈਨੂੰ ਨਾ ਮਿਲਿਆ ਤਾਂ ਮੈਂ  
ਆਪਣਾ ਮਨ ਵਾਪਸ ਲੈ ਲਵਾਂਗਾ ਯਾਨੀ ਇਸ ਨਿਤ ਤੜਪਦੀ ਰਹਿਣ ਵਾਲੀ  
ਹਾਲਤ ਤੋਂ ਛੁਟਕਾਰਾ ਪਾ ਜਾਵਾਂਗਾ। ਉਹ ਕੌੜਾਂ ਬ੍ਰਹਮੰਡਾਂ ਦਾ ਮਾਲਕ ਅਤੇ  
ਸਰਬ ਸ਼ਕਤੀਮਾਨ ਹੈ। ਉਸਦੀ ਆਗਿਆ ਬਿਨਾਂ, ਕੋਈ ਜਗ ਜਿੰਨੀ ਭੀ ਹਰਕਤ  
ਨਹੀਂ ਕਰ ਸਕਦਾ। ਇਹ ਪ੍ਰਤੱਖ ਦਿਖਾਈ ਦੇਣ ਵਾਲੇ ਸੂਰਜ, ਚੰਦ੍ਰਮਾ, ਤਾਰੇ,  
ਬਿਜਲੀ, ਮੇਘ, ਬ੍ਰਹਮਾ, ਵਿਸ਼ਨੂੰ, ਸ਼ਿਵ, ਯਮ ਆਦਿ ਦੇਵਤੇ, ਮਨੁੱਸ ਤਥਾ  
ਪਸੂ-ਪੰਛੀ ਆਦਿ ਸਭ ਉਸਦੀ ਆਗਿਆ ਅਨੁਸਾਰ ਆਪਣੇ-ਆਪਣੇ ਕੰਮਾਂ  
ਵਿੱਚ ਨਿਯਮ ਪੂਰਬਕ ਲੱਗੇ ਹੋਏ ਹਨ। ਕੋਈ ਭੀ ਚਰਾਚਰ (ਚਰ-ਅਚਰ) ਯਾਨੀ  
ਚੱਲ-ਅਚੱਲ ਵਸਤੂ ਨਹੀਂ ਹੈ ਜੋ ਉਸਦੀ ਹੁਕਮ ਦੀ ਉਲੰਘਨਾ ਕਰ ਸਕੇ-

ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ॥ (ਅੰਗ ੧)

ਜਦ ਕਿ ਉਹ ਇਸ ਤਰ੍ਹਾਂ ਦਾ ਮਹਾਨ ਈਸੂਰ ਹੈ ਤਾਂ ਤੇਰੀ ਕੀ ਤਾਕਤ ਹੈ ਕਿ  
ਤੂੰ ਆਪਣਾ ਤੜਪਦਾ ਹੋਇਆ ਚਿੱਤ, ਉਸ ਵੱਲੋਂ ਮੇੜ ਕੇ ਸੁਖੀ ਹੋ ਜਾਵੇ। ਨਾ  
ਤੂੰ ਆਪਣੇ ਚਿੱਤ ਨੂੰ ਉਸ ਵੱਲ ਲਗਾ ਸਕਦਾ ਹੈ ਅਤੇ ਨਾ ਹੀ ਮੇੜ ਸਕਦਾ ਹੈ।  
ਇਹ ਤੇਰੇ ਉੱਪਰ ਉਸਦੀ ਮਹਾਨ ਅਨੁਗ੍ਰਹ (ਕ੍ਰਿਪਾ) ਹੈ ਜੋ ਤੇਰੇ ਚਿੱਤ ਨੂੰ, ਉਸਨੇ

ਆਪਣੇ ਵੱਲ ਖਿੱਚ ਲਿਆ ਹੈ। ਤੂੰ ਇਹ ਸਮਝ ਕਿ ਮੈਂ ਉਸਦੀ ਆਗਿਆ ਬਿਨਾਂ  
ਕੁੱਝ ਭੀ ਨਹੀਂ ਕਰ ਸਕਦਾ। ਤੂੰ ਇਕੱਲਾ ਕੀ, ਕੋਈ ਭੀ ਪਾਣੀ ਆਪਣੀ ਮਰਜ਼ੀ  
ਨਾਲ ਜ਼ਰਾ ਭੀ ਹਰਕਤ ਨਹੀਂ ਕਰ ਸਕਦਾ। ਕਿਸੇ ਦੀ ਚਤੁਰਾਈ ਕੁੱਝ ਸਵਾਰਦੀ  
ਨਹੀਂ ਅਤੇ ਮੂਰਖਤਾਈ ਕੁੱਝ ਵਿਗਾੜ ਨਹੀਂ ਸਕਦੀ-

ਨਾ ਕੋ ਚਤੁਰੁ ਨਾਹੀ ਕੋ ਮੂੜਾ॥ ਨਾ ਕੋ ਹੀਣੁ ਨਾਹੀ ਕੋ ਸੂਰਾ॥

ਜਿਤੁ ਕੋ ਲਾਇਆ ਤਿਤ ਹੀ ਲਾਗਾ॥ (ਅੰਗ ੨੨੯)

ਨਾ ਕੋ ਮੂਰਖੁ ਨਾ ਕੋ ਸਿਆਣਾ॥ ਵਰਤੈ ਸਭ ਕਿਛੁ ਤੇਰਾ ਭਾਣਾ॥

(ਅੰਗ ੮੮)

ਜੋ ਤਿਸੁ ਭਾਣਾ ਸੋਈ ਹੂਆ॥ ਅਵਰੁ ਨ ਕਰਣੈ ਵਾਲਾ ਦੂਆ॥

(ਅੰਗ ੧੫੪)

ਏਕੋ ਹੁਕਮੁ ਵਰਤੈ ਸਭ ਲੋਈ॥ ਏਕਸੁ ਤੇ ਸਭ ਉਪਤਿ ਹੋਈ॥

(ਅੰਗ ੨੨੩)

ਦਵਾਈ, ਸੂਟੀ, ਮੰਤ੍ਰ, ਜੰਤ੍ਰ ਅਤੇ ਤੰਤ੍ਰ ਆਦਿ ਕੋਈ ਭੀ ਉਪਾਇ, ਉਸਦੇ  
ਹੁਕਮ ਬਿਨਾਂ ਕੁੱਝ ਨਹੀਂ ਕਰ ਸਕਦੇ। ਜਿਸਨੇ ਆਪਣੇ ਚਿੱਤ ਵਿੱਚ ਇਹ ਪੂਰਾ  
ਵਿਸ਼੍ਵਾਸ ਕਰ ਲਿਆ ਕਿ ਉਸਦੇ ਹੁਕਮ ਬਿਨਾਂ ਅੱਖ ਦਾ ਖੋਲ੍ਹਣਾ ਤੇ ਮੀਚਣਾ  
ਤੱਕ ਭੀ ਨਹੀਂ ਹੋ ਸਕਦਾ, ਉਹ ਪੁਰਸ਼ ਇਸ ਵਿਸ਼੍ਵਾਸ ਦੀ ਤਾਕਤ ਨਾਲ ਹੀ ਮੰਤ੍ਰ,  
ਜੰਤ੍ਰ ਅਤੇ ਤੰਤ੍ਰ ਆਦਿ ਨੂੰ ਤੁੱਢੁ ਸਮਝਦਾ ਹੈ-

ਅਉਥਧ ਮੰਤ੍ਰ ਤੰਤ ਸਭਿ ਛਾਰੁ॥ ਕਰਣੈਹਾਰ ਰਿਦੇ ਮਹਿ ਧਾਰੁ॥

(ਅੰਗ ੧੯੯)

ਤਮਾਸਾ ਕਰਨ ਵਾਲਾ, ਕਾਠ ਦੀਆਂ ਪੁਤਲੀਆਂ ਨੂੰ ਰੰਗ-ਬ-ਰੰਗ ਬਸਤ੍ਰ  
ਪਹਿਨਾ ਕੇ ਕਈ ਸ਼ਕਲਾਂ ਵਿੱਚ ਆਪਣੀ ਮਰਜ਼ੀ ਮੁਤਾਬਿਕ ਹਰਕਤ ਕਰਾਉਂਦਾ  
ਹੈ। ਉਹ ਨਿਰਜੀਵ ਪੁਤਲੀਆਂ ਕੀ ਅਭਿਮਾਨ ਕਰ ਸਕਦੀਆਂ ਹਨ ਕਿ ਅਸੀਂ  
'ਇਉਂ ਕਰਨਾ ਹੈ ਤੇ ਇਉਂ ਨਹੀਂ ਕਰਨਾ'। ਇਹੀ ਹਾਲਤ ਸਭ ਚਰਾਚਰ (ਚੱਲ-  
ਅਚੱਲ) ਸੌਸਾਰੀ ਦੇਹਾਂ ਦੀ ਹੈ। ਇਹ ਸਭ ਦੇਹਾਂ ਕਾਠ ਦੀਆਂ ਪੁਤਲੀਆਂ ਵਾਂਗੂੰ  
ਹਨ ਅਤੇ ਸਭ ਦੀ ਡੋਰ ਤੇਰੇ ਪਿਆਰੇ ਵਾਹਿਗੁਰੂ ਦੇ ਹੱਥ ਵਿੱਚ ਹੈ, ਜਿਸ ਨੂੰ ਜਿਵੇ  
‘ਮਰਜ਼ੀ ਕਿਆ ਕਰਾਵੇ—

ਕਾਨ ਕੀ ਪੁਤਰੀ ਕਰਾ ਕਰੈ ਬਪੁਰੀ ਖਿਲਾਵਨਹਾਰੇ ਜਾਨੈ ॥

ਜੈਸਾ ਭੇਖੁ ਕਰਾਵੈ ਬਾਜੀਗਰੁ ਉਹ ਤੈਸੇ ਹੀ ਸਾਜੁ ਆਨੈ ॥

(ਅੰਗ 20੯)

ਜੇ ਇਹ ਜੀਵ ਆਪ ਸੁਤੰਤਰੂਪ ਚ ਕੁੱਝ ਕਰਨ ਵਿੱਚ ਸਮਰੱਥ ਹੋਣ ਤਾਂ  
ਕੌਣ ਅਜਿਹਾ ਹੈ ਜੋ ਸੁੱਖ ਨਹੀਂ ਚਾਹੁੰਦਾ? ਸਾਰੇ ਹੀ ਪ੍ਰਾਣੀ ਅਪਣੇ ਸੁੱਖ ਨੂੰ ਮੁੱਖ  
ਰੱਥ ਕੇ ਹਰਕਤ ਵਿੱਚ ਆਉਂਦੇ ਹਨ। ਦੁੱਖ ਵਾਸਤੇ ਚੇਸ਼ਟਾ ਕਰਨੀ ਤਾਂ ਵੱਖਰੀ  
ਰਹੀ, ਕੋਈ ਜੀਵ ਮਨ ਵਿੱਚ ਚਿਤਵਦਾ ਭੀ ਨਹੀਂ ਪ੍ਰਤੂ ਕਦੇ ਭੀ ਕਿਸੇ ਦੀ  
ਮਰਜ਼ੀ ਅਨੁਸਾਰ ਨਤੀਜਾ ਨਹੀਂ ਨਿਕਲਦਾ। ਸੈਕੜੇ ਯਤਨ ਕਰਨ ਪਰ ਭੀ,  
ਹੁੰਦਾ ਉਹੀ ਹੈ ਜੋ ਪਿਆਰੇ ਹਰਿਸਿਸ਼ਮਰਨ! ਤੇਰੇ ਪ੍ਰੀਤਮ ਨੂੰ ਭਾਉਂਦਾ ਹੈ—

ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕਇ॥

ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ॥

ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ॥

ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ ਪਰੀ॥ (ਅੰਗ ੧੪੨੮)

ਉਹ ਪਰੀਪੂਰਨ ਪ੍ਰਮਾਤਮਾ ਹੀ ਕਿਸੇ ਵਿਸ਼ੇਸ਼ ਕੰਮ ਦੇ ਕਰਨ ਲਈ, ਇਸ  
ਜਗਤ ਅੰਦਰ ਸ਼ਰੀਰ ਵਾਲਾ ਹੋਕੇ ਪ੍ਰਗਟ ਹੁੰਦਾ ਹੈ। ਭਾਵੇਂ ਉਸ ਨੂੰ ਸ਼ਰੀਰ ਯੁਕਤ ਹੋ  
ਕੇ ਪ੍ਰਗਟ ਹੋਣ ਦੀ ਲੋੜ ਨਹੀਂ ਕਿਉਂਕਿ ਸ਼ਰੀਰ ਵਾਲਾ ਹੋ ਕੇ ਉਸ ਨੇ ਪਾਪੀਆਂ ਨੂੰ  
ਦੰਡ ਤੇ ਧਰਮੀਆਂ ਦੀ ਸਹਾਇਤਾ ਨਹੀਂ ਕਰਨੀ, ਉਹ ਤਾਂ ਵਿਆਪਕ ਰੂਪ ਵਿੱਚ  
ਹਰ ਇੱਕ ਦੇ ਹਿਰਦੇ ਅੰਦਰ ਰਹਿ ਕੇ ਸਭ ਤੋਂ ਕ੍ਰਿਆ ਕਰਵਾ ਰਿਹਾ ਹੈ। ਪ੍ਰਤੂ ਜੋ  
ਉਸਦੇ ਪ੍ਰੇਮੀ-ਬਗਤ ਆਪਣੀਆਂ ਪੰਜ ਭੌਤਿਕ ਅੱਖਾਂ ਨਾਲ ਕਿਸੇ ਰੂਪ ਵਿੱਚ  
ਦੇਖਣਾ ਹੀ ਚਾਹੁੰਦੇ ਹਨ, ਉਨ੍ਹਾਂ ਦੀ ਇੱਛਾ ਪੂਰਤੀ ਲਈ ਅਤੇ ਨਾਸਤਕ ਜੋ ਉਸ  
ਦੀ ਹੋਂਦ ਨੂੰ ਮੰਨਦੇ ਹੀ ਨਹੀਂ, ਉਨ੍ਹਾਂ ਨੂੰ ਆਪਣੀ ਸੱਤਾ ਦਾ ਯਕੀਨ ਦਿਵਾਉਣ  
ਖਾਤਰ, ਸ਼ਰੀਰ ਵਾਲਾ ਹੋ ਕੇ ਪ੍ਰਗਟ ਹੋ ਜਾਂਦਾ ਹੈ। ਉਹੀ ਨਿਰਵਿਕਾਰ ਪ੍ਰਭੂ ਸਤਿਜੁਗ  
ਵਿੱਚ ਬਾਵਨ, ਤ੍ਰੇਤੇ ਵਿੱਚ ਰਾਮ, ਦੁਆਪਰ ਵਿੱਚ ਕ੍ਰਿਸ਼ਨ ਅਤੇ ਕਲਜੁਗ ਵਿੱਚ  
ਗੁਰੂ ਨਾਨਕ ਅਤੇ ਇਸ ਤੋਂ ਅੱਗੇ ਦਸ ਰੂਪਾਂ ਵਿੱਚ ਪ੍ਰਗਟ ਹੋਇਆ। ਭਵਿੱਖਤ  
ਕਾਲ ਵਿੱਚ ਕਲਕੀ ਅਵਤਾਰ ਭੀ ਹਾਲਾਂ ਹੋਣਾ ਹੈ। ਉਸਦੀ ਗਤੀ ਕੁੱਝ ਜਾਣੀ  
ਨਹੀਂ ਜਾ ਸਕਦੀ ਕਿ ਉਸ ਨੇ ਅੱਗੇ ਨੂੰ ਕੀ ਕਰਨਾ ਹੈ, ਪਿੱਛੇ ਕ੍ਰੋੜਾਂ ਅਰਬਾਂ  
ਕਲਪਾਂ ਵਿੱਚ ਕੀ ਕਰ ਚੁੱਕਾ ਹੈ ਅਤੇ ਹੁਣ ਕੀ ਕਰ ਰਿਹਾ ਹੈ। ਕੋਈ ਜਾਣੇ ਭੀ

ਕਿਸ ਤਰ੍ਹਾਂ? ਕਾਠ ਦੀ ਪੁਤਲੀ ਨੂੰ ਕੀ ਬਥਰ ਹੈ ਕਿ ਮੈਨੂੰ ਬਾਜ਼ੀਗਰ ਨੇ ਕਿਹੜੀ ਹਰਕਤ ਕਰਾਉਣੀ ਹੈ? ਮੋਟਰ, ਗੱਡੀ ਅਥਵਾ ਰਥ ਆਦਿ ਜੜ੍ਹ ਪਦਾਰਥਾਂ ਨੂੰ ਕੀ ਪਤਾ ਹੈ ਜੋ ਡਰਾਈਵਰ ਨੇ ਅੱਜ ਕਿੱਥੋਂ ਨੂੰ ਲੈ ਕੇ ਤੁਰ ਪੈਣਾ ਹੈ?

ਅੱਜ, ਅੱਠ (8) ਮਹੀਨੇ ਬੀਤੇ ਹਨ, ਜਿਸਨੇ ਭੀ ਪਾਕਿਸਤਾਨ ਬਨਣ ਦਾ ਦਿਸ਼ਯ ਆਪਣੀਆਂ ਅੱਖਾਂ ਨਾਲ ਦੇਖਿਆ ਹੈ, ਉਹ ਉਸ ਨਿਰਤੀ, ਸੁਤੰਤ੍ਰ ਅਤੇ ਬੈਪਰਵਾਹ ਦੀ ਮਰਜ਼ੀ ਨੂੰ ਅੱਛੀ ਤਰ੍ਹਾਂ ਜਾਣ ਸਕਦਾ ਹੈ-

ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ॥  
ਗੀਤੇ ਭਰੇ ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ॥      (ਅੰਗ ੫੩)

ਰਾਜਾਸਮ ਮਿਤਿ ਨਹੀਂ ਜਾਨੀ ਤੇਰੀ॥  
ਤੇਰੇ ਸੰਤਨ ਕੀ ਰਾਉ ਚੇਰੀ॥ ਰਾਉ॥  
ਹਸਤੇ ਜਾਇ ਸੁ ਰੋਵਤੁ ਆਵੈ ਰੋਵਤੁ ਜਾਇ ਸੁ ਹਸੈ॥  
ਬਸਤੇ ਹੋਇ ਹੋਇ ਸੁ ਉਜਰੁ ਉਜਰੁ ਹੋਇ ਸੁ ਬਸੈ॥  
ਜਲ ਤੇ ਥਲ ਕਰਿ ਥਲ ਤੇ ਕੂਆ ਕੂਪ ਤੇ ਮੇਰੁ ਕਰਾਵੈ॥  
ਧਰਤੀ ਤੇ ਆਕਾਸਿ ਚਢਾਵੈ ਚਢੇ ਆਕਾਸਿ ਗਿਰਾਵੈ॥  
ਭੇਖਾਰੀ ਤੇ ਰਾਜੁ ਕਰਾਵੈ ਰਾਜਾ ਤੇ ਭੇਖਾਰੀ॥  
ਖਲ ਮੂਰਖ ਤੇ ਪੰਡਿਤੁ ਕਰਿਥੋ ਪੰਡਿਤ ਤੇ ਮੁਗਧਾਰੀ॥  
ਨਾਗੀ ਤੇ ਜੋ ਪੁਰਖੁ ਕਰਾਵੈ ਪੁਰਖਨ ਤੇ ਜੋ ਨਾਗੀ॥  
ਕਹੁ ਕਬੀਰ ਸਾਧੂ ਕੋ ਪ੍ਰੀਤਮੁ ਤਿਸੁ ਮੂਰਤਿ ਬਲਿਹਾਰੀ॥ (ਅੰਗ ੧੨੫)

ਸਿਆਨਪ ਕਾਹੂੰ ਕਾਮਿ ਨ ਆਤ॥  
ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ॥      (ਅੰਗ ੪੯੯)

ਕਹੁ ਮਾਨੁਖ ਤੇ ਕਿਆ ਹੋਇ ਆਵੈ॥ ਜੋ ਤਿਸੁ ਭਾਵੈ ਸੋਈ ਕਰਾਵੈ॥

(ਅੰਗ ੨੨੨)

ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ॥

ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ॥

(ਅੰਗ ੪੯੯)

ਜਿਉ ਪ੍ਰਭ ਭਾਵੈ ਤਿਵੈ ਨਚਾਵੈ॥

(ਅੰਗ ੨੨੮)

ਇਸ ਲਈ ਪਿਆਰੇ ਹਰਿਸਿਮਰਨ! ਇਸ ਭੁਲੇਖੇ ਨੂੰ ਛੇਤੀ ਤੋਂ ਛੇਤੀ ਦੂਰ ਕਰ ਦੇਣ

ਦੀ ਜ਼ਰੂਰਤ ਹੈ ਕਿ 'ਮੈਂ ਭੁੱਝ ਕਰ ਸਕਦਾ ਹਾਂ'—

ਜੋ ਕਛੁ ਕਰੈ ਸੋਈ ਸੁਖੁ ਮਾਨੁ ॥ ਭੂਲਾ ਕਾਰੇ ਫਿਰਹਿ ਅਜਾਨ ॥

(ਅੰਗ ੨੯੩)

ਸੋਈ ਸਿਆਣਾ ਸੋ ਪਤਿਵੰਤਾ ਹੁਕਮੁ ਲਗੈ ਜਿਸੁ ਮੀਠਾ ਜੀਉ ॥

(ਅੰਗ ੧੦੮)

ਸਿਆਣਪ ਇਸੇ ਵਿੱਚ ਹੈ ਕਿ ਆਪਣੇ ਮਾਲਕ ਦੀ ਮਰਜ਼ੀ ਤੋਂ ਉਲਟ ਨਾ ਹੋ  
ਸਕੀਏ ਯਾਨੀ ਉਹੀ ਕੰਮ ਕਰੀਏ ਜਿਸਦੇ ਕਰਨ ਨਾਲ ਪ੍ਰਭੂ ਰਾਜੀ ਰਹੇ। ਰਾਜੀ  
ਉਹ ਤਦੇ ਰਹਿੰਦਾ ਹੈ ਜੇ ਉਸ ਦਾ ਹੁਕਮ ਮਿੱਠਾ ਕਰਕੇ ਮੰਨੀਏ—

ਜਿਉ ਸਾਹਿਬ ਨਾਲਿ ਨ ਹਾਗੀਐ ਤੇਵੇਹਾ ਪਾਸਾ ਢਾਲੀਐ ॥

(ਅੰਗ ੪੨੪)

ਮਨੁੱਖ ਬਥੇਰੀਆਂ ਮਨ ਮਰਜ਼ੀ ਦੀਆਂ ਤਜਵੀਜ਼ਾਂ ਬਣਾਉਂਦਾ ਰਹਿੰਦਾ ਹੈ  
ਪ੍ਰਭੂ ਸਾਰੀਆਂ ਹੀ ਬੇਕਾਰ ਹੋ ਜਾਂਦੀਆਂ ਹਨ। ਸੁਤੰਤ੍ਰ, ਸਰਬੱਗਾਜ ਪ੍ਰਭੂ, ਉਹ ਕੰਮ  
ਕਰਦਾ ਹੈ ਜੋ ਇਸਦੇ ਕਦੇ ਯਾਦ-ਚੇਤੇ ਵਿੱਚ ਭੀ ਨਾ ਹੋਵੇ—

ਕਬੀਰ ਜੋ ਮੈਂ ਚਿਤਵਉ ਨ ਕਰੈ ਕਿਆ ਮੇਰੇ ਚਿਤਵੇ ਹੋਇ ॥

ਅਪਨਾ ਚਿਤਵਿਆ ਹਰਿ ਕਰੈ ਜੋ ਮੇਰੇ ਚਿਤ ਨ ਹੋਇ ॥

(ਅੰਗ ੧੩੨੯)

ਕਬੀਰ ਝੁੰਖੁ ਨ ਝੁੰਖੀਐ ਤੁਮਰੋ ਕਹਿਓ ਨ ਹੋਇ ॥

ਕਰਮ ਕਰੀਮ ਜੁ ਕਰਿ ਰਹੇ ਮੇਟਿ ਨ ਸਾਕੈ ਕੋਇ ॥

### ਪ੍ਰਭੂ ਸ਼ਰਣ

ਇਸ ਲਈ ਪਿਆਰੇ ਹਰਿਸਿਮਰਨ ! ਸਭ ਪ੍ਰਕਾਰ ਦੀਆਂ ਚਤੁਰਾਈਆਂ ਨੂੰ  
ਛੱਡਕੇ, ਇੱਕ ਸਰਬ-ਸ਼ਕਤੀਮਾਨ ਪ੍ਰਭੂ ਦੀ ਸ਼ਰਣ ਪ੍ਰਾਪਤ ਕਰ-

ਉਪਾਵ ਛੋਡਿ ਗਹੁ ਤਿਸੁ ਕੀ ਓਟ ॥ ਨਿਮਖ ਮਾਹਿ ਹੋਵੈ ਤੇਰੀ ਛੋਟਿ ॥

(ਅੰਗ ੧੨੨)

ਪਾਰਬ੍ਰਹਮ ਕੀ ਸਰਣੀ ਪਾਹਿ ॥ ਕੋਇ ਕਲੰਕ ਖਿਨ ਮਹਿ ਮਿਟਿ ਜਾਹਿ ॥

(ਅੰਗ ੧੮੪)

ਚੱਕੀ ਦੇ ਦੋ ਪੁੜ੍ਹਾਂ (ਪੱਥਰਾਂ) ਵਿੱਚ ਆਇਆ ਅਨਾਜ ਦਾ ਦਾਣਾ ਕਰੇ  
ਸਾਬਤ ਬਚਦਾ ਹੈ? ਸ਼ੀਘ੍ਰ ਹੀ ਆਟਾ ਬਣ ਜਾਂਦਾ ਹੈ। ਪ੍ਰਭੂ ਜਿਸ ਵਿਚਕਾਰਲੀ

ਕਿੱਲੀ ਦੇ ਆਸਰੇ ਚੱਕੀ ਦਾ ਉੱਪਰਲਾ ਪੁੜ (ਪੱਥਰ) ਘੁੰਮਦਾ ਹੈ, ਉਸ ਕਿੱਲੀ ਨਾਲ ਜੋ ਦਾਣੇ ਲੱਗ ਜਾਂਦੇ ਹਨ, ਉਹੀ ਸਾਬਤ ਬਚ ਰਹਿੰਦੇ ਹਨ ਅਤੇ ਬਾਕੀ ਸਾਰੇ ਆਟਾ ਬਣ ਜਾਂਦੇ ਹਨ। ਤਿਉਂ ਹੀ ਜੋ ਪ੍ਰਭੂ ਦੀ ਸ਼ਰਣ ਵਿੱਚ ਜਾ ਪਏ, ਉਨ੍ਹਾਂ ਨੂੰ ਕਾਲ ਆਪਣੀ ਦਾੜ੍ਹ ਹੇਠਾਂ ਲੈਕੇ ਚਥਾ ਨਹੀਂ ਸਕਦਾ ਕਿਉਂਕਿ ਉਹ ਪ੍ਰਭੂ, ਕਾਲ ਦਾ ਭੀ ਕਾਲ ਹੈ-

ਦੁਇ ਪੁੜ ਚਕੀ ਜੋੜਿ ਕੈ ਪੀਸਣੁ ਆਇ ਬਹਿਠੁ ॥

ਜੋ ਦਰਿ ਰਹੇ ਸੁ ਉਬਰੇ ਨਾਨਕ ਅਜਥੁ ਡਿਠੁ ॥ (ਅੰਗ ੧੪੨)

ਜਉ ਸੁਖ ਕਉ ਚਾਹੈ ਸਦਾ ਸਰਨਿ ਰਾਮ ਕੀ ਲੇਹੁ ॥ (ਅੰਗ ੧੪੨)

ਬੰਕਾ-ਜਿਸ ਪ੍ਰਭੂ ਦੀ ਸ਼ਰਣ ਗ੍ਰਹਣ ਕਰਕੇ ਕੌਝਾਂ ਹੀ ਕਲੰਕ ਇੱਕ ਛਿੰਨ ਵਿੱਚ ਨਸ਼ਟ ਹੋ ਜਾਂਦੇ ਹਨ, ਉਹ ਪ੍ਰਭੂ-ਸ਼ਰਣ ਕਿਹੋ ਜੇਹੀ ਹੈ?

ਉੱਤਰ-ਉਹ ਸ਼ਰਣ ਹਉਮੈ ਦੇ ਅਭਾਵ ਵਾਲੀ ਅਵਸਥਾ ਹੈ ਅਰਥਾਤ ਪ੍ਰਭੂ ਹੀ ਸਭ ਕੁਝ ਕਰਦਾ ਹੈ, ਮੈਂ ਕੁਝ ਭੀ ਨਹੀਂ ਕਰਦਾ ਯਾਨੀ ਜਦੋਂ ਕਰਤਾਪਣੇ ਦਾ ਹੰਕਾਰ ਮਿਟ ਜਾਵੇ। ਜਿਸ ਕਾਲ ਵਿੱਚ ਇਹ ਅਨੰਤ ਕਰਮਾਂ ਦਾ ਕਰਤਾ, ਭੋਗਤਾ ਬਣਿਆਂ ਜੀਵਪਣਾ ਮਿਟ ਜਾਂਦਾ ਹੈ, ਉਸੀ ਕਾਲ ਵਿੱਚ ਅਨੰਤ ਪਾਪ-ਪੁੰਨ ਰੂਪੀ ਕਲੰਕ ਭੀ ਮਿਟ ਜਾਂਦੇ ਹਨ ਕਿਉਂਕਿ ਜਦ ਕੋਈ ਕਰਤਾ ਹੀ ਨਹੀਂ ਰਿਹਾ ਤਾਂ ਭੋਗਤਾ ਬਨਣਾ ਹੀ ਸੰਭਵ ਨਹੀਂ।

ਆਹ ! ਇਹ ਅਤੀ ਅਨੰਦਮਈ ਅਵਸਥਾ ਹੈ, ਜਿਸ ਵਿੱਚ ਸਿਵਾਏ ਪ੍ਰਭੂ ਤੋਂ ਹੋਰ ਕੁਝ ਹੈ ਹੀ ਨਹੀਂ। ਦੂਜੀ ਕੋਈ ਵਸਤੂ ਨਾ ਹੋਣ ਦੇ ਕਾਰਨ, ਜਿੰਨੇ ਭੀ ਸ਼ਰੀਰ ਆਇਆਕਾਰ ਭਾਸਦੇ ਹਨ, ਉਹ ਭੀ ਪ੍ਰਭੂ ਹੀ ਹਨ। ਉਨ੍ਹਾਂ ਆਕਾਰਾਂ ਢਾਰਾ ਹੋਣ ਵਾਲੀ ਨਾਨਾ ਪ੍ਰਕਾਰ ਦੀ ਕਿਆ ਭੀ ਪ੍ਰਭੂ ਹੀ ਹੈ ਅਤੇ ਕਿਆ ਨੂੰ ਕਰਾਉਣ ਵਾਲਾ ਭੀ ਪ੍ਰਭੂ ਹੀ ਹੈ। ਨਿਸਚੇ ਹੀ ਇਸ ਅਵਸਥਾ ਵਿੱਚ ਸ਼ਰਨਾਰਥੀ ਭੀ ਗੁੰਮ ਹੋ ਜਾਂਦਾ ਹੈ, ਇੱਕ ਉਹੀ ਬਚਦਾ ਹੈ, ਜਿਸਦੀ ਕਿ ਸ਼ਰਣ ਗ੍ਰਹਣ ਕੀਤੀ ਗਈ ਹੈ।

ਜਿਉਂ ਸੂਰਜ ਉਦੇ ਹੁੰਦੇ ਹੀ ਰਾਤ੍ਰੀ ਵਿੱਚ ਪ੍ਰਤੀਤ ਹੋਣ ਵਾਲੇ ਸਾਰੇ ਵਿਕਾਰ ਨਸ਼ਟ ਹੋ ਜਾਂਦੇ ਹਨ ਤਿਉਂ ਪ੍ਰਭੂ ਦਰਸ਼ਨ ਹੁੰਦੇ ਹੀ ਜੀਵ ਅਤੇ ਉਸ ਢਾਰਾ ਕੀਤੇ ਹੋਏ ਸਾਰੇ ਕਰਮ ਨਸ਼ਟ ਹੋ ਜਾਂਦੇ ਹਨ। ਇਸ ਤੋਂ ਭਿੰਨ ਕੋਈ ਹੋਰ ਸ਼ਰਣ ਮੰਨ ਲੈਣ ਨਾਲ, ਇੱਕ ਛਿੰਨ ਵਿੱਚ ਅਨੰਤ ਕਲੰਕਾਂ ਦਾ ਅਭਾਵ ਨਹੀਂ ਹੋ ਸਕਦਾ। ਇਸ ਲਈ ਗੁਰੂਦੇਵ ਢਾਰਾ ਵਰਣਿਤ ਪ੍ਰਭੂ-ਸ਼ਰਣ ਇਹੋ ਹੀ ਹੈ ਜਿਸ ਵਿੱਚ ਪਾਪ-ਪੁੰਨ

ਕੁਪੀ ਕਲੰਕਾਂ ਦਾ ਆਸਰਾ 'ਹਉਮੈ' ਮੂਲ ਤੋਂ ਹੀ ਉੱਖੜ ਜਾਂਦੀ ਹੈ। ਜੜ੍ਹੇ ਪੁੱਟਿਆ ਹੋਇਆ ਬਿੱਛ, ਸਾਖਾਂ ਅਤੇ ਪੱਤਿਆਂ ਨੂੰ ਨਾਲ ਲੈ ਕੇ ਹੀ ਡਿਗ ਜਾਂਦਾ ਹੈ।

ਕੋਟ ਕਲੰਕ ਜੋ ਇੱਕ ਛਿੰਨ ਵਿੱਚ ਮਿਟ ਜਾਂਦੇ ਹਨ ਤਾਂ ਨਿਸਚੇ ਹੀ ਕਲੰਕਾਂ ਦਾ ਕਾਰਨ 'ਹਉਮੈ' ਛਿੰਨ ਤੋਂ ਭੀ ਪਹਿਲਾਂ ਮਿਟ ਜਾਂਦੀ ਮੌਨ ਲੈਣਾ ਪੈਂਦਾ ਹੈ ਕਿਉਂਕਿ ਕਾਰਨ ਦੇ ਰਹਿੰਦੇ ਕਾਰਜ ਦਾ ਪ੍ਰਵਾਹ ਰੁਕ ਨਹੀਂ ਸਕਦਾ। ਇਸ ਲਈ ਕਿ ਜਿਸ ਛਿੰਨ ਵਿੱਚ ਕ੍ਰੋੜਾਂ ਕਲੰਕ ਮਿਟ ਜਾਂਦੇ ਹਨ, ਉਸ ਤੋਂ ਦੂਜੇ ਛਿੰਨ ਵਿੱਚ ਹੋਰ ਅੰਤ ਉਤਪੰਨ ਹੋ ਜਾਣਗੇ। ਕਾਰਣ ਦੇ ਅਭਾਵ ਹੋਣ ਪਰ ਹੀ ਕਲੰਕਾਂ ਦਾ ਅਤਜੰਤਾਭਾਵ (ਸਦਾ ਲਈ ਮਿਟ ਜਾਣਾ) ਸਿੱਧ ਹੋ ਸਕਦਾ ਹੈ। ਇਹ ਉਸ ਪ੍ਰਭੂ ਦੀ ਪ੍ਰਤਿੱਗਯਾ ਹੈ ਕਿ ਜੋ ਕੋਈ ਵੀ ਸ਼ਰਣ ਗੁਹਣ ਕਰਦਾ ਹੈ, ਚਾਹੇ ਉਹ ਕਿਹੜੇ ਜਿਹਾ ਪਾਪੀ ਵੀ ਕਿਉਂ ਨਾ ਹੋਵੇ, ਪ੍ਰਭੂ ਉਸ ਨੂੰ ਆਪਣੇ ਗਲ ਨਾਲ ਲਾ ਲੈਂਦਾ ਯਾਨੀ ਅਭੇਦ ਕਰ ਲੈਂਦਾ ਹੈ। ਅਜਿਹੀ ਅਵਸਥਾ ਵਿੱਚ ਉਸ ਨੂੰ ਕੀ ਭੈ ਹੋ ਸਕਦਾ ਹੈ?

ਜੋ ਸਰਣਿ ਆਵੈ ਤਿਸੁ ਕੰਠ ਲਾਵੈ ਇਹੁ ਬਿਰਦੁ ਸੁਆਮੀ ਸੰਦਾ॥

(ਅੰਗ ੫੮੮)

ਉਸ ਦੀ ਸ਼ਰਣ ਗੁਹਣ ਕੀਤੇ ਬਿਨਾਂ ਭਾਵੇਂ ਕ੍ਰੋੜਾਂ ਜਪ, ਤਪ, ਸੰਜਮ ਆਦਿ ਸਾਧਨ ਕਰ ਲਏ ਜਾਣ, ਸਭ ਨਿਸ਼ਫਲ ਹਨ ਯਾਨੀ ਦ੍ਰੈਤ ਕੁਪੀ ਤਪਤ ਨਹੀਂ ਬੁਝ ਸਕਦੀ। ਇਸ ਤਪਤ ਦੇ ਬੁਝੇ ਬਿਨਾਂ, ਭਲਾ 'ਅਦੈਤ' ਰੂਪ 'ਪ੍ਰਭੂ' ਦਾ ਦਰਸਨ ਕਿਸ ਤਰ੍ਹਾਂ ਹੋ ਸਕਦਾ ਹੈ?

ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ॥

ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ॥ (ਅੰਗ ੫੮੫)

ਪਿਆਰੇ ਹਰਿਸਿਮਰਨ! ਜੇ ਤੈਨੂੰ ਸੰਸਾਰ ਵਿੱਚ ਕੋਈ ਆਪਣਾ ਆਸਰਾ ਨਜ਼ਰ ਆਉਂਦਾ ਹੈ ਤਾਂ ਉਹ ਤੇਰੇ ਵਾਂਗੂੰ 'ਕਾਠ ਦੀ ਪੁਤਲੀ' ਹੀ ਹੋਵੇਗਾ, ਤੇਰਾ ਕੀ ਸਵਾਰੇਗਾ? ਇਸ ਲਈ ਸਭ ਪਾਸਿਆਂ ਤੋਂ ਚਿੱਤ ਨੂੰ ਖਿੱਚ ਕੇ, ਇੱਕ ਆਪਣੇ ਪਿਆਰੇ ਪ੍ਰਭੂ ਦੀ ਸ਼ਰਣ ਗੁਹਣ ਕਰ ਤਾਂ ਕਿ ਤੂੰ ਸਭ ਉਪੱਦਵਾਂ ਤੋਂ ਬਚ ਕੇ, ਸੁੱਖ ਪੂਰਬਕ ਆਪਣੇ ਪ੍ਰੀਤਮ ਪਾਸ ਰਹਿ ਸਕੋ। ਪ੍ਰੀਤਮ ਦੀ ਸ਼ਰਣ ਤੈਨੂੰ ਨਿਰਭੈ ਕਰ ਦੇਵੇਗੀ ਕਿਉਂਕਿ ਉਸ ਤੋਂ ਭਿੰਨ ਤਾਂ ਸਭ ਕਾਠ ਦੀਆਂ ਪੁਤਲੀਆਂ ਹੀ ਹਨ, ਇਹ ਤੇਰਾ ਕੀ ਵਿਗਾੜਨਗੀਆਂ? ਇਨ੍ਹਾਂ ਪਾਸੋਂ ਭੈ ਤਾਂ ਤੈਨੂੰ ਉਸ ਅਵਸਥਾ ਵਿੱਚ ਹੀ ਆਉਂਦਾ ਹੈ, ਜਿਸ ਵਿੱਚ ਕਿ ਇਨ੍ਹਾਂ ਦੇ ਪ੍ਰੇਰਕ ਅੰਤਰਜਾਮੀ ਪ੍ਰਭੂ ਦਾ

ਵਾਕਫ਼ ਨਹੀਂ ਹੈ। ਇਸ ਉੱਤਮ ਸਿਧਾਂਤ ਨੂੰ ਗੁਹਣ ਕਰਨ ਨਾਲ, ਤੈਨੂੰ ਪਤਾ ਲੱਗ ਜਾਵੇਗਾ ਕਿ ‘ਮੈਂ ਕੁੱਝ ਭੀ ਕਰਨ ਵਿੱਚ ਸਮਰੱਥ ਨਹੀਂ ਹਾਂ’ ਜਦ ਤੂੰ ਕੁੱਝ ਕਰਨ ਵਿੱਚ ਸਮਰੱਥ ਨਹੀਂ ਤਾਂ ਬਾਕੀ ਜਗਤ ਭੀ ਤੇਰੇ ਵਰਗਾ ਹੀ ਹੈ ਅਤੇ ਕੋਈ ਭੀ ਸਮਰੱਥ ਨਹੀਂ-

**ਕਹੁ ਮਾਨੁਖ ਤੇ ਕਿਆ ਹੋਇ ਆਵੈ॥ ਜੋ ਤਿਸੁ ਭਾਵੈ ਸੋਈ ਕਰਾਵੈ॥**

(ਅੰਗ ੨੨)

ਇਸ ਸਿਧਾਂਤ ਨੂੰ ਜਦੋਂ ਪੁਰਸ਼ ਸਮਝ ਲੈਂਦਾ ਹੈ ਤਦ ਉਹ ‘ਮੈਂ ਕਰਦਾ ਹਾਂ’ ਅਜਿਹਾ ਕਦੇ ਭੀ ਨਹੀਂ ਮੰਨਦਾ-

**ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਰੈ ਨ ਕੋਇ॥**

(ਅੰਗ ੧)

### ਉੱਦਮ ਅਤੇ ਪ੍ਰਭੂ ਸ਼ਰਣ

ਸੌਂਕਾ-ਜੇ ਇਹ ਗੱਲ ਹੈ ਯਾਨੀ ਮਨੁੱਸ਼ ਕੁੱਝ ਕਰ ਹੀ ਨਹੀਂ ਸਕਦਾ, ਜਿਤਨੀ ਭੀ ਇਸਦੀ ਹਰਕਤ ਹੈ, ਸਾਰੀ ਅੰਤਰਜਾਮੀ ਪ੍ਰਭੂ ਹੀ ਕਰਾਉਂਦਾ ਹੈ ਤਾਂ ਉੱਦਮ ਬਿਲਕੁੱਲ ਨਿਸਫਲ ਹੈ। ਪੁਰਸ਼ਾਰਥ (ਉੱਦਮ) ਸੰਬੰਧੀ ਜਿਨ੍ਹੇ ਭੀ ਸ਼ਾਸਤ੍ਰ ਦੇ ਵਿਧੀ-ਨਿਸ਼ੇਧ ਬਚਨ ਹਨ, ਉਹ ਪ੍ਰਯੋਜਨਹੀਨ ਸਿੱਧ ਹੋਣਗੇ। ਮਰਯਾਦਾ ਭੰਗ ਹੋਣ ਨਾਲ ਸੁਭਾਵਿਕ ਹੀ ਜਿਹੇ ਜਿਹੀ ਕਿਆ ਹੋਵੇਗੀ, ਹੈਂਦੀ ਰਹੇਗੀ। ਪਾਪ-ਪ੍ਰੀਨ ਦਾ ਵਿਚਾਰ ਰਹੇਗਾ ਹੀ ਨਹੀਂ। ਫਿਰ ਉਹ ਪ੍ਰਸੂ ਤੁੱਲ ਕੀਤੀ ਹਰਕਤ, ਮਨੁੱਖ-ਜੀਵਨ ਦੀ ਉੱਚਤਾਈ ਦਾ ਕੋਈ ਸ਼ੁਭ ਨਹੀਂ ਦੇਵੇਗੀ? ਉਪ੍ਰੇਕਤ ਸਿਧਾਂਤ ਬਾਰੇ ਬਾਣੀ ਅੰਦਰ ਇੱਥੋਂ ਤੱਕ ਗੱਲ ਕਰੀ ਗਈ ਹੈ ਕਿ-

**ਨਾ ਕੋ ਚਤੁਰੁ ਨਾਗੀ ਕੋ ਮੂੜਾ॥ ਨਾ ਕੋ ਹੀਣੁ ਨਾਗੀ ਕੋ ਸੂਰਾ॥**

ਜਿਤੁ ਕੋ ਲਾਇਆ ਤਿਤ ਹੀ ਲਾਗਾ॥

(ਅੰਗ ੨੩੮-੨੪)

**ਨਾ ਕੋ ਮੁਰਖੁ ਨਾ ਕੋ ਸਿਆਣਾ॥ ਵਰਤੈ ਸਭ ਕਿਛੁ ਤੇਰਾ ਭਾਣਾ॥**

(ਅੰਗ ੮੮)

ਇਤਿਆਦਿਕ ਬਚਨ ਪੁਰਸ਼ਾਰਥ ਦਾ ਨਾਮ ਨਿਸ਼ਾਨ ਨਹੀਂ ਰਹਿਣ ਦਿੰਦੇ ਤਥਾ ਉਸ ਨਿਰਦੋਸ਼ ਈਸ਼ਵਰ ਉਤੇ ਇਹ ਭੀ ਦੋਸ਼ ਲਾਗੂ ਹੋ ਸਕੇਗਾ ਕਿ ਮੁਰਖ, ਚਤੁਰ, ਅਮੀਰ, ਗਰੀਬ, ਸੁਖੀ ਅਤੇ ਦੁਖੀ ਆਦਿ ਜਗਤ ਦੀ ਬਿਖਮ ਰਚਨਾ ਦਾ ਕਰਤਾ ਪ੍ਰਮੇਸ਼ਰ, ਰਾਗ-ਵੈਸ਼ ਯੁਕਤ ਸਾਧਾਰਣ ਜੀਵ ਦੇ ਤੁੱਲ ਹਨ। ਇਸ ਲਈ

ਪੁਰਸ਼ ਨੂੰ ਸ਼ਾਸਤ੍ਰ ਅਨਸਾਰ ਬੁਰੇ ਕਰਮਾਂ ਤੋਂ ਨਿਵਿਰਤ ਅਤੇ ਅੱਛੇ ਕਰਮਾਂ ਵਿੱਚ ਪ੍ਰਵਿਰਤ ਹੋਣਾ ਚਾਹੀਏ, ਕਿਉਂਕਿ ਬੁੱਡ-ਅਨੁੱਡ ਦੀ ਪ੍ਰਵਿਰਤੀ ਬਾਰੇ ਵਿਚਾਰ ਕਰਨ ਵਿੱਚ ਮਨੁੱਸ਼ ਦੀ ਬੁੱਧੀ ਸਮਰੱਥ ਹੈ। ਇਸ ਜੀਵ ਨੂੰ ਬੁੱਧੀਮਾਨ ਬਣਕੇ, ਆਪਣਾ ਜੀਵਨ ਉੱਚਾ ਕਰਨਾ ਚਾਹੀਏ ਤਾਂ ਕਿ ਚੁਗਸੀ ਲੱਖ ਜੂਨਾਂ ਦੇ ਗੇੜ ਵਿੱਚੋਂ ਨਿੱਕਲ ਕੇ ਪ੍ਰਭੂ ਨਾਲ ਅਭੇਦ ਹੋ ਸਕੇ। ਇਹ ਸਭ ਕੁੱਝ ਪੁਰਸ਼ਾਰਥ ਕੀਤੇ ਬਿਨਾਂ, ਕਿਸ ਤਰ੍ਹਾਂ ਹੋ ਸਕੇਗਾ? ਆਪ ਦੇ ਸਿਧਾਂਤ ਨੇ ਤਾਂ ਉੱਦਮ ਨੂੰ ਸਮੁੰਦਰ ਵਿੱਚ ਹੀ ਸੁੱਟ ਦਿੱਤਾ ਹੈ। ਵਸ਼ਿਸ਼ਟ ਜੀ ਨੇ ਰਾਮ ਨੂੰ ਆਖਿਆ ਕਿ ਹੋ ਰਾਮ! ਮੂਰਖਾਂ ਨੇ ਇਹ ਕਲਪਨਾ ਕੀਤੀ ਹੈ ਕਿ ਸਾਡੇ ਸਾਰੇ ਕੰਮ, ਪ੍ਰਮੇਸ਼ੂਰ ਆਪ ਹੀ ਕਰ ਦੇਵੇਗਾ। ਜੋ ਆਪ ਪੁਰਸ਼ਾਰਥ ਨੂੰ ਛੱਡ ਬੈਠੇ ਹਨ, ਆਜਿਹੇ ਪੁਰਸ਼ਾਂ ਦਾ ਵਿਨਾਸ਼ ਹੋ ਚੁੱਕਾ ਹੈ ਪ੍ਰੇਤ ਜੋ ਬੁੱਧੀਮਾਨ ਹਨ, ਉਨ੍ਹਾਂ ਨੇ ਪੁਰਸ਼ਾਰਥ ਦ੍ਰਾਗ ਪਰਮਪਦ ਦੀ ਪ੍ਰਾਪਤੀ ਕਰ ਲਈ ਹੈ।

ਪ੍ਰਸ਼ਨ-ਇਸ ਵਿੱਚ ਸਾਨੂੰ ਸਮਝ ਨਹੀਂ ਆਉਂਦੀ ਕਿ ਸਭ ਪੁਰਸ਼ਾਰਥਾਂ ਦਾ ਤਿਆਗ ਕਰ ਕੇ ਪ੍ਰਭੂ ਸ਼ਰਣ ਗ੍ਰਹਣ ਕੀਤਿਆਂ, ਉਸਦੀ ਪ੍ਰਾਪਤੀ ਹੁੰਦੀ ਹੈ ਅਥਵਾ ਪੁਰਸ਼ਾਰਥ ਦ੍ਰਾਗ ਹੀ ਪਰਮਪਦ ਦੀ ਪ੍ਰਾਪਤੀ ਹੁੰਦੀ ਹੈ?

ਉੱਤਰ-ਇਹ ਬਹੁਤ ਥੋੜ੍ਹਾ ਕਿਹਾ ਹੈ, ਤੁਹਾਨੂੰ ਇਹ ਭੀ ਕਹਿ ਦੇਣਾ ਚਾਹੀਏ ਕਿ ਮਨੁੱਖ ਨੂੰ ਰੋਟੀ ਭੀ ਨਹੀਂ ਪਕਾਉਣੀ ਚਾਹੀਏ, ਸਾਮੁਣੇ ਪਏ ਥਾਲ ਵੱਲ ਰੋਟੀ ਖਾਣ ਖਾਤਰ, ਹੱਥ ਭੀ ਅੱਗੇ ਨਹੀਂ ਵਧਾਉਣਾ ਅਤੇ ਰੋਟੀ ਖਾਣ ਖਾਤਰ ਮੂੰਹ ਭੀ ਨਹੀਂ ਹਿਲਾਉਣਾ ਚਾਹੀਏ, ਉਹ ਪ੍ਰਮਾਤਮਾ ਆਪ ਹੀ ਰੋਟੀ ਪਕਾ ਜਾਵੇਗਾ ਅਤੇ ਆਕੇ ਆਪ ਹੀ ਬੁਆ ਦੇਵੇਗਾ ਕਿਉਂਕਿ ਇਨਸਾਨ ਤਾਂ ਕੁੱਝ ਕਰ ਹੀ ਨਹੀਂ ਸਕਦਾ, ਕਦੇ ਕਾਠ ਦੀ ਨਿਰਜੀਵ ਪੁਤਲੀ ਭੀ ਆਪਣੇ ਆਪ ਹਿੱਲਿਆ ਕਰਦੀ ਹੈ?

ਅਸਲੀਅਤ ਤੋਂ ਅਣਜਾਣ ਅਗਿਆਨੀ ਲੇਕ ਇਹੋ ਜਿਹੇ ਅਗਿਆਨ ਭਰੇ ਖਿਆਲ ਪ੍ਰਗਟ ਕਰਿਆ ਕਰਦੇ ਹਨ ਅਤੇ ਇਸ ਬੇਸਮੜੀ ਦੇ ਕਾਰਨ ਹੀ ਆਪਣੇ-ਆਪ ਨੂੰ ਕੁੱਝ ਮੰਨ ਕੇ ਕਿ 'ਮੈਂ ਕਰਦਾ ਹਾਂ' ਇਉਂ ਅਭਿਮਾਨ ਯੁਕਤ ਹੋ ਕੇ ਹੋਕਾਰ ਦ੍ਰਾਗ ਕੀਤੀ ਹੋਈ, ਅੱਛੀ-ਬੁਰੀ ਚੇਸ਼ਟਾ ਦਾ ਫਲ ਬੋਗਣ ਖਾਤਰ, ਕਦੇ ਮਰਦੇ ਅਤੇ ਕਦੇ ਜੰਮਦੇ ਹਨ। ਹਲਟ (ਖੂਹ ਵਿੱਚੋਂ ਪਾਣੀ ਕੱਢਣ ਦਾ ਸਾਧਨ) ਦੀਆਂ ਟਿੰਡਾਂ (ਪਾਣੀ ਭਰ ਕੇ ਲਿਆਉਣ ਵਾਲੇ ਡੱਬੇ) ਵਾਂਗੂੰ ਮਰਨ ਤੇ ਜੰਮਣ ਦੇ ਗੇੜ

ਵਿੱਚੋਂ ਕਦੇ ਨਿੱਕਲ ਹੀ ਨਹੀਂ ਸਕਦੇ ਕਿਉਂਕਿ ਹੰਕਾਰ ਸੁਕਤ ਕੀਤਾ ਹੋਇਆ  
ਕਰਮ, ਕਦੇ ਭੀ ਫਲ ਦਿੱਤੇ ਬਿਨਾਂ ਅਪਣਾ ਪ੍ਰਭਾਵ ਨਹੀਂ ਛੱਡਦਾ। ਜਿਸ  
ਅਜਿਹੀ ਹਾਲਤ ਵਿੱਚ ਜੀਵ ਕਰਮ ਕਰਦੇ ਹਨ ਤੇ ਫਲ ਪ੍ਰਦਾਤਾ ਈਸ਼੍ਵਰ, ਉਨ੍ਹਾਂ  
ਕਰਮਾਂ ਦਾ ਫਲ ਦਿੰਦਾ ਹੈ, ਇਸ ਲਈ-

**ਲੇਖ ਨ ਮਿਟਈ ਰੇ ਸਥੀ ਜੋ ਲਿਖਿਆ ਕਰਤਾਰਿ॥** (ਅੰਗ ੯੩)

ਇਸ ਅਟੱਲ ਹੁਕਮ ਦੇ ਸ਼ਿਕਿਤੇ ਨਾਲ ਖੁਬ ਕਾਬੂ ਕਰ ਲਏ ਜਾਂਦੇ ਹਨ। ਨਾ  
ਇਨ੍ਹਾਂ ਜੀਵਾਂ ਦ੍ਰਾਗ ਕੀਤੇ ਹੋਏ ਪਾਪ ਤੇ ਪੁਨ ਦਾ ਅੰਤ ਹੁੰਦਾ ਹੈ ਤੇ ਨਾ ਹੀ ਮਰਨ-  
ਜੰਮਣ ਰੂਪੀ ਕੈਦ ਵਿੱਚੋਂ ਨਿਕਲ ਸਕਦੇ ਹਨ ਕਿਉਂਕਿ ਜੋ ਮਨੁੱਖ ਚੌਗੀਆਂ ਤੇ  
ਡਾਕੇ ਆਦਿ ਬਦਸ਼ਾਹੀਆਂ ਕਰਨ ਤੋਂ ਨਹੀਂ ਹਟਦਾ, ਉਸ ਨੂੰ ਸਜ਼ਾ ਦੇਣ ਖਾਤਰ  
ਸਰਕਾਰ ਕਦ ਪਿੱਛਾ ਛੱਡਦੀ ਹੈ? ਉਸਦੀ ਖੋਜ ਲਈ ਤਾਂ ਰਾਤ ਦਿਨ ਸਿਪਾਹੀ  
ਫਿਰਦੇ ਹਨ ਅਤੇ ਫੜ ਕੇ ਜੇਲ੍ਹ ਵਿੱਚ ਦੇ ਦਿੱਤਾ ਜਾਂਦਾ ਹੈ। ਸਜ਼ਾ ਭੋਗ ਕੇ ਜੇਲ੍ਹ ਵਿੱਚੋਂ  
ਨਿਕਲਦਾ ਹੈ ਤੇ ਫਿਰ ਆਪਣੇ ਸੁਭਾਉ ਮੁਤਾਬਿਕ ਲਾਚਾਰ ਹੋਇਆ ਚੌਗੀਆਂ  
ਆਦਿ ਕਰਦਾ ਹੈ ਤੇ ਫਿਰ ਫੜ ਕੇ ਜੇਲ੍ਹ ਵਿੱਚ ਦੇ ਦਿੱਤਾ ਜਾਂਦਾ ਹੈ। ਜਿਨ੍ਹਾਂ ਚਿਰ  
ਉਹ ਸਰਕਾਰ ਦੇ ਕਾਨੂੰਨ ਮੁਤਾਬਿਕ ਆਪਣਾ ਸੁਭਾਉ ਨਹੀਂ ਬਣਾਉਂਦਾ, ਉਨ੍ਹਾਂ  
ਚਿਰ ਕਦੇ ਭੀ ਜੇਲ੍ਹ ਵਿੱਚ ਆਉਣਾ-ਜਾਣਾ ਬੰਦ ਨਹੀਂ ਹੋ ਸਕਦਾ। ਇਸ ਵਿੱਚ  
ਸਰਕਾਰ ਦਾ ਕੀ ਦੋਸ਼? ਉਸ ਨਿਰਦੋਸ਼ ਸਰਕਾਰ ਪਰ ਕੌਣ ਇਹ ਦੋਸ਼ ਆਰੋਪਨ  
ਕਰ ਸਕਦਾ ਹੈ ਕਿ ਬਾਕੀ ਲੋਕ ਘਰਾਂ ਵਿੱਚ ਬੈਠੇ ਸੁੱਖ ਨਾਲ ਐਸ਼ ਉਡਾ ਰਹੇ ਹਨ  
ਅਤੇ ਇਸ ਵਿਚਾਰੇ ਨੂੰ ਜੇਲ੍ਹ ਵਿੱਚ ਨਾਨਾ ਪ੍ਰਕਾਰ ਦੇ ਦੁੱਖ ਦਿੱਤੇ ਜਾ ਰਹੇ ਹਨ।  
ਜਿਉਂ ਇਸ ਦਿਸ਼ਟਾਂਤ ਵਿੱਚ ਸਰਕਾਰ ਨਿਰਦੋਸ਼ ਹੈ, ਉਹ ਕੇਵਲ ਮਨੁੱਖ ਦੀ  
ਕੀਤੀ ਗਈ ਬੁਰੀ ਕਿਆ ਦਾ ਹੀ ਫਲ ਦਿੰਦੀ ਹੈ, ਤਿਉਂ ਹੀ ਸਭ ਤੋਂ ਵੱਡੀ  
ਸਰਕਾਰ (ਪ੍ਰਮਾਤਮਾ) ਭੀ ਬਿਲਕੁਲ ਨਿਰਦੋਸ਼ ਹੈ। ਅਮੀਰੀ, ਗਰੀਬੀ, ਸੁੱਖ ਅਤੇ  
ਦੁੱਖ ਆਦਿ ਜੀਵਾਂ ਦੀ ਅਹੰਕਾਰ ਪੂਰਬਕ ਕੀਤੀ ਹੋਈ ਭਲੀ ਅਤੇ ਬੁਰੀ ਚੋਸ਼ਟਾ  
ਦਾ ਹੀ ਫਲ ਹੈ, ਪ੍ਰਮਾਤਮਾ ਤਾਂ ਸਮਦਿਸ਼ਟੀ ਹੈ-

**ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ॥** (ਅੰਗ ੧੩)

ਦਾਦੇ ਦੋਸ਼ ਨ ਦੇਉ ਕਿਸੈ ਦੋਸ਼ ਕਰਮਾ ਆਪਣਿਆ॥

ਜੋ ਮੈ ਕੀਆ ਸੋ ਮੈ ਪਾਇਆ ਦੋਸ਼ ਨ ਦੀਜੈ ਅਵਰ ਜਨਾ॥

(ਅੰਗ ੪੩)

ਇਸੇ ਵਾਸਤੇ ਕਬੀਰ ਜੀ ਕਹਿੰਦੇ ਹਨ ਕਿ ਹੇ ਮੁਰਖ ਮਨ ! ਐਵੇਂ ਕਿਉਂ  
ਉੱਚੀਆਂ ਨੀਵੀਆਂ ਵਿਅਰਥ ਦਲੀਲਾਂ ਪਿਆ ਕਰਦਾ ਹੈਂ ਅਤੇ ਵਿਅਰਥ  
'ਬਕਵਾਦ' (ਫਜ਼ੂਲ ਬੋਲਣਾ) ਕਰ ਰਿਹਾ ਹੈਂ? ਤੇਰੇ ਪੂਰਬਲੇ ਕੀਤੇ ਕਰਮਾਂ ਦਾ ਫਲ,  
ਕਦੇ ਵੀ ਨਹੀਂ ਟਲ ਸਕਦਾ। ਤੇਰੇ ਕਰਮ ਅਤੇ ਤੇਰੇ ਕਰਮਾਂ ਮੁਤਾਬਿਕ ਫਲ ਦੇਣ  
ਵਾਲਾ ਪ੍ਰਮਾਤਮਾ, ਦੋਨੋਂ ਜੋ ਕੁੱਝ ਕਰ ਰਹੇ ਹਨ, ਉਸ ਨੂੰ ਮੇਟਣ ਵਿੱਚ ਕੋਈ ਭੀ  
ਸਮਰੱਥ ਨਹੀਂ-

ਕਬੀਰ ਝੰਖੁ ਨ ਝੰਖੀਐ ਤੁਮਰੋ ਕਹਿਓ ਨ ਹੋਇ॥

ਕਰਮ ਕਰੀਮ ਜੁ ਕਰਿ ਰਹੇ ਮੇਟਿ ਨ ਸਾਕੈ ਕੋਇ॥      (ਅੰਗ ੧੩੯੯)

ਇਸ ਲਈ ਜਦ ਤੱਕ ਇਹ ਜੀਵ ਅਹੰਕਾਰ ਤੋਂ ਰਹਿਤ ਨਹੀਂ ਹੁੰਦਾ ਤਦ ਤੱਕ  
ਇਸ ਨੂੰ ਸ਼ਾਂਤੀ ਕਿੱਥੇ? 'ਮੈਂ ਕਰਦਾ ਹਾਂ' ਇਸਦੇ ਯੁਕਤ ਹੋ ਕੇ ਕਰ ਲਵੇ ਜਿੰਨੇ  
ਪੁਰਸ਼ਾਰਥ ਕਰਨੇ ਹਨ, ਕੋਈ ਵੀ ਪੁਰਸ਼ਾਰਥ ਜੰਮਣ-ਮਰਨ ਦੇ ਗੇੜ ਵਿੱਚੋਂ ਕੱਢਕੇ  
ਸੁਖੀ ਨਹੀਂ ਕਰ ਸਕਦਾ। ਹਉਮੈਂ ਨਾਲ ਗ੍ਰਾਸਿਆ ਹੋਇਆ ਭਾਵੋਂ ਕੋਈ ਕਿੰਨਾ  
ਉੱਚਾ (ਚੰਗਾ) ਕਰਮ ਕਰੇ, ਉਸ ਦਾ ਫਲ ਭੋਗਣ ਲਈ ਜੰਮਣ ਤੇ ਮਰਨ ਦਾ  
ਰਸਤਾ ਅਵੱਸ਼ ਹੀ ਅਖਿਤਿਆਰ ਕਰਨਾ ਪਵੇਗਾ।

'ਸਾਰੇ ਕੀਤੇ ਹੋਏ ਕਰਮਾਂ ਦੇ ਫਲ ਭੋਗ ਕੇ ਇਸ ਦਾ ਛੁਟਕਾਰਾ ਹੋ ਜਾਵੇਗਾ'  
ਇਹ ਭੀ ਨਹੀਂ ਹੋ ਸਕਦਾ ਕਿਉਂਕਿ ਨਵੀਂ ਕਰਜ਼ਾ ਲੈ ਕੇ ਜੋ ਪਿਛਲਾ ਕਰਜ਼ਾ  
ਉਤਾਰਿਆ ਜਾਂਦਾ ਹੈ, ਉਹ ਮਨੁੱਖ ਕਰਜ਼ੇ ਥੱਲੇ ਆਇਆ ਕਿਸ ਤਰ੍ਹਾਂ ਨਿਕਲ  
ਸਕਦਾ ਹੈ? ਅਰਥਾਤ ਪਿਛਲੇ ਕਰਮਾਂ ਦਾ ਫਲ ਭੋਗਣ ਲਈ, ਜਿਸ ਨਵੀਂ ਦੇਹ  
ਵਿੱਚ ਆਉਂਦਾ ਹੈ, ਉਸ ਵਿੱਚ ਕੀਤੇ ਕਰਮਾਂ ਦਾ ਫਲ ਭੋਗਦਾ ਹੋਇਆ, ਹੋਰ  
ਨਵੇਂ ਕਰਮ ਜਿਨ੍ਹਾਂ ਨੂੰ 'ਕਿਆਮਾਨ' ਕਹਿੰਦੇ ਹਨ, ਹੰਕਾਰ ਯੁਕਤ ਹੋਇਆ ਕਰਦਾ  
ਰਹਿੰਦਾ ਹੈ। ਜੇ ਨਹਿਰ 'ਹੈੱਡ' (ਮੁੱਢ) ਤੋਂ ਹੀ ਬੰਦ ਨਹੀਂ ਕੀਤੀ ਗਈ, ਉਸ ਆ  
ਰਹੇ ਪਾਣੀ ਦੇ ਬੰਦ ਕਰਨ ਖਾਤਰ ਭਾਵੋਂ ਕ੍ਰੂੜਾਂ ਯਤਨ ਕੀਤੇ ਜਾਣ, ਉਹ ਕਦ  
ਤੁਕਦਾ ਹੈ? ਜਿਉਂ ਇਹ ਦ੍ਰਿਸ਼ਟਾਂਤ ਹੈ ਤਿਉਂ ਹੀ ਜਦ ਸੱਚਮੁੱਚ ਹੀ ਉੱਤਮ  
ਸਿਧਾਂਤ ਨੂੰ ਸਮਝ ਕੇ ਅੰਤਰਜਾਮੀ ਈਸ਼ੂਰ ਦੀ ਸ਼ਰਣ ਲੈ ਲੈਂਦਾ ਹੈ ਯਾਨੀ ਅਹੰਕਾਰ  
ਤੋਂ ਰਹਿਤ ਹੋ ਜਾਂਦਾ ਹੈ ਅਤੇ ਆਪਣੇ ਆਪ ਨੂੰ ਕਿਸੇ ਭੀ ਕਿਆ ਦਾ ਕਰਤਾ ਨਹੀਂ  
ਮੰਨਦਾ, ਉਸਦੀ ਆਗਿਆ ਵਿੱਚ ਕਾਨ ਦੀ ਪੁਤਲੀ ਵਾਂਗੂੰ ਰਹਿਣ ਲੱਗ ਜਾਂਦਾ  
ਹੈ, ਉਸ ਵਕਤ ਜੰਮਣ-ਮਰਨ ਰੂਪ ਦਰਿਆ 'ਹੈੱਡ' ਉੱਤੋਂ ਰੁਕ ਜਾਂਦਾ ਹੈ। ਫਿਰ

ਉਸ ਜੀਵ ਰੂਪ ਨਹਿਰ ਦਾ ਪਾਣੀ ਪ੍ਰਮਾਤਮਾ ਰੂਪ ਦਰਿਆ ਹੋ ਕੇ ਵਹਿੰਦਾ ਹੈ ਯਾਨੀ 'ਪ੍ਰਮਾਤਮ ਸੂਰਪ' ਹੁੰਦਾ ਹੋਇਆ ਹੀ 'ਪ੍ਰਮਾਤਮ ਸੂਰਪ' ਹੋ ਜਾਂਦਾ ਹੈ। ਇਸ ਪ੍ਰਕਾਰ ਸੰਚਿਤ ਅਤੇ ਕ੍ਰਿਆਮਾਨ ਕਰਮ, ਸਾਰੇ ਹੀ ਭਸਮ ਹੋ ਜਾਂਦੇ ਹਨ। 'ਪ੍ਰਾਰੱਥਧ ਕਰਮ' ਭੋਗ ਕੇ ਨਾਸ਼ ਹੋ ਜਾਂਦੇ ਹਨ। ਕਰਮਾਂ ਦੇ ਨਾ ਰਹਿਣ ਕਾਰਨ, ਜਨਮ ਦਾ ਕੋਈ ਨਿਮਿੱਤ ਹੀ ਨਹੀਂ ਅਤੇ ਜਨਮ ਤੋਂ ਬਿਨਾਂ ਦੁੱਖਾਂ ਦੀ ਪ੍ਰਾਪਤੀ ਅਸੰਭਵ ਹੈ। ਇਸ ਪ੍ਰਕਾਰ ਪ੍ਰਭੂ ਸਰਣ ਵਿੱਚ ਪਹੁੰਚਿਆ ਹੋਇਆ ਪੁਰਸ਼, ਪਰਮ ਸ਼ਾਂਤੀ ਨੂੰ ਪ੍ਰਾਪਤ ਹੁੰਦਾ ਹੈ।

ਸਰਬ ਸ਼ਕਤੀਮਾਨ ਪ੍ਰਭੂ ਦੀ ਸਰਣ ਗੁਹਣ ਕਰ ਲੈਣ ਨਾਲੋਂ, ਹੋਰ ਵੰਡਾ ਕੋਈ ਭੀ ਪੁਰਸ਼ਾਰਥ ਨਹੀਂ ਹੈ। ਇਸਦੇ ਅੰਦਰ ਸਾਰੇ ਹੀ ਪੁਰਸ਼ਾਰਥ ਸਮਾਪਤ ਹੋ ਜਾਂਦੇ ਹਨ। ਜਿਸਨੇ ਆਪਣਾ ਤਨ-ਮਨ ਪ੍ਰਭੂ ਦੇ ਹਵਾਲੇ ਕਰ ਦਿੱਤਾ, ਉਸਦਾ ਸਭ ਕੁੱਝ ਹੀ ਪ੍ਰਭੂ ਦੇ ਅਰਪਣ ਹੋ ਜਾਂਦਾ ਹੈ ਕਿਉਂਕਿ ਜਿਨ੍ਹਾਂ ਧਨ-ਪਦਾਰਥ, ਪੁੱਤਰ-ਇਸਤ੍ਰੀ ਅਤੇ ਸੰਬੰਧੀ ਆਦਿ ਹੁੰਦੇ ਹਨ, ਉਹ ਸਭ ਸ਼ਰੀਰ ਦੀ ਇਸਥਿਤੀ ਤੱਕ ਹੀ ਅਪਣੇ ਹੋਇਆ ਕਰਦੇ ਹਨ। ਜਦ ਇਹ ਸ਼ਰੀਰ ਹੀ ਆਪਣਾ ਨਾ ਰਿਹਾ, ਪ੍ਰਭੂ ਦਾ ਹੋ ਚੁੱਕਿਆ ਹੈ, ਤਦ ਸਭ ਵਸਤੂ ਹੀ ਪ੍ਰਭੂ ਦੀ ਹੋ ਗਈ। ਬੱਸ! ਇਸ ਤੋਂ ਅੱਗੋਂ ਕੋਈ ਹੋਰ ਪੁਰਸ਼ਾਰਥ ਨਹੀਂ, ਫਿਰ ਤਾਂ ਸ੍ਰਾਗੀ ਦੀ ਮਰਜ਼ੀ ਹੈ ਕਿ ਨੌਕਰ ਪਾਸੋਂ ਜੋ ਚਾਹੇ ਸੋਈ ਕਰਾਈ ਜਾਵੇ—

**ਕਹਿ ਕਬੀਰ ਗੁਲਾਮੁ ਘਰ ਕਾ ਜੀਆਏ ਭਾਵੈ ਮਾਰਿ॥** (ਅੰਗ ੩੩)

ਅਸਲ ਵਿੱਚ ਗੱਲ ਇਹੋ ਹੈ ਹੈ, ਐਵੈਂ ਹਉਮੈ ਨਾਲ ਗਰਕ ਹੋਇਆ ਜੀਵ 'ਮੈਂ ਇਹ ਕੁੱਗਾ, ਇਹ ਨਹੀਂ ਕੁੱਗਾ' ਮੰਨਦਾ ਹੈ ਤੇ ਆਪਣੀ ਕੀਤੀ ਦਾ ਫਲ ਵੀ ਪਾਉਂਦਾ ਹੈ। ਜਿਨ੍ਹਾਂ ਚਿਰ ਇਹ ਹਉਮੈਂ ਯੂਕਤ ਰਹਿੰਦਾ ਹੈ, ਉਨ੍ਹਾਂ ਚਿਰ ਪਾਪ-ਪ੍ਰੰਨ ਦਾ ਜ਼ਿੰਮੇਵਾਰ ਭੀ ਇਹ ਆਪ ਹੀ ਰਹਿੰਦਾ ਹੈ। ਜਦ ਪ੍ਰਭੂ ਸਰਣ ਗੁਹਣ ਕਰਕੇ ਹਉਮੈਂ ਤੋਂ ਰਹਿਤ ਹੁੰਦਾ ਹੈ ਤਦ ਉਸੇ ਦਿਨ ਇਹ ਪਾਪ-ਪ੍ਰੰਨ ਤੋਂ ਬਗੀ ਹੋ ਜਾਂਦਾ ਹੈ। ਇਸਦੀ ਸਭ ਜ਼ਿੰਮੇਵਾਰੀ, ਪ੍ਰਭੂ ਦੀ ਹੋ ਜਾਂਦੀ ਹੈ ਕਿਉਂਕਿ ਇਸ ਅਵਸਥਾ ਵਿੱਚ ਤਾਂ ਇਸ ਨੇ ਮਾਲਕ ਦੇ ਹੁਕਮ ਦੀ ਤਾਮੀਲ ਹੀ ਕਰਨੀ ਹੈ, ਆਪ ਕੁੱਝ ਕਰਨਾ ਹੀ ਨਹੀਂ, ਵਿਗੜੇ ਅਥਵਾ ਸਵਰੇ ਇਸ ਨੂੰ ਕੀ? ਇਸਨੇ ਤਾਂ ਮਾਲਕ ਦੀ ਪ੍ਰਸੰਨਤਾ ਲੈਂਦੀ ਹੈ। ਜੇ ਨੌਕਰ ਮਾਲਕ ਦੀ ਨੌਕਰੀ ਕਰਦਾ ਹੈ ਫਿਰ ਮਾਲਕ ਅੱਗੇ ਹੋਕਾਰ ਕੀ? ਨੌਕਰੀ ਕਰੋ ਅਤੇ ਨਾਲੇ ਮਾਲਕ ਨਾਲ ਝਗੜਾ ਭੀ ਕਰੋ-ਮਾਲਕ ਕੁੱਝ ਕਰੋ ਤੇ ਨੌਕਰ ਅੱਗੋਂ

'ਮੈਂ ਇਉਂ ਕਰਨਾ ਹੈ ਤੇ ਇਉਂ ਨਹੀਂ' ਆਦਿ ਸੌ ਸੌ ਤਰ੍ਹਾਂ ਦੀਆਂ ਹੁੱਜਤਾਂ ਕਰੋ। ਭਲਾ ਇਹੋ ਜਿਹੇ ਨੌਕਰ ਉੱਤੇ ਕਦੇ ਮਾਲਕ ਦੀ ਪ੍ਰਸੰਨਤਾ ਹੋ ਸਕਦੀ ਹੈ?

ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥

ਗਲਾ ਕਰੋ ਘਣੇਰੀਆ ਖਸਮ ਨ ਪਾਏ ਸਾਦੁ ॥ (ਅੰਗ ੪੨੪)

ਪਿੱਛੇ ਜੋ ਕਿਹਾ ਕਿ ਸ਼ਾਸਤ੍ਰ ਦੇ ਵਿਧੀ-ਨਿਸ਼ਾਯ ਬਚਨ ਨਿਸ਼ਫਲ ਹੋ ਜਾਣਗੇ, ਬਚਨਾਂ ਦੀ ਨਿਸ਼ਫਲਤਾ ਕਿਸ ਤਰ੍ਹਾਂ ਹੋ ਸਕਦੀ ਹੈ? ਸ਼ਾਸਤ੍ਰ ਅਤੇ ਗੁਰੂ-ਉਪਦੇਸ਼ ਨਾਲ ਹੀ ਤਾਂ ਇਸ ਹਉਮੈਂ ਵਿੱਚ ਅੰਧੇ ਹੋਏ ਮਨੁੱਖ ਦੀਆਂ ਅੱਖੀਆਂ ਵਿੱਚ ਚਾਨਣਾ ਹੋਣਾ ਹੈ, ਤਾਂ ਹੀ ਇਸਨੇ ਹਉਮੈਂ ਨੂੰ ਛੱਡਕੇ, ਪੂਰਨ ਰੂਪ ਵਿੱਚ ਪ੍ਰਭੂ ਦੀ ਸ਼ਰਣ ਗ੍ਰਹਣ ਕਰਨੀ ਹੈ। ਫਿਰ ਉਸ ਸ਼ਰਣ ਵਿੱਚ ਆਏ ਹੋਏ ਪੁਰਸ਼ ਲਈ, ਪੁਰਸ਼ਾਰਥ ਦੀ ਨਿਸ਼ਫਲਤਾ ਜੇ ਹੁੰਦੀ ਹੈ ਤਾਂ ਕੌਝਾਂ ਬਾਰ ਹੋਵੇ, ਕੁੱਝ ਪ੍ਰਵਾਹ ਨਹੀਂ। ਅਨੰਦ ਨਾਲ ਭਰਪੂਰ, ਪਿਆਰੇ ਦੀ ਗੋਦ ਵਿੱਚ ਬੈਠੋ ਹੋਏ ਪ੍ਰੇਮੀ ਦੀ ਜੇ ਸੰਬੰਧ ਕਰਾਉਣ ਵਾਲੇ ਦੂਤ ਆਦਿ ਜ਼ਰੀਏ (ਵਸੀਲੇ) ਦੀ ਲਾਪਰਵਾਹੀ ਹੁੰਦੀ ਹੈ ਤਾਂ ਸੈਂਕੜੇ ਬਾਰ ਹੋਵੇ।

ਪ੍ਰਸ਼ਨ-ਇਹ ਤਾਂ ਬੜੀ ਕ੍ਰਿਤਘਣਤਾ ਹੈ, ਜਿਨ੍ਹਾਂ ਦੂਰਾ ਬਾਦਸ਼ਾਹ ਦੇ ਦੂਰ ਹਰ ਵਕਤ ਰਹਿਣ ਵਾਲੇ ਨੌਕਰ ਦਾ ਧਿਆਨ ਹੀ ਆਪਣੇ ਮਾਲਕ ਦੇ ਮੁੱਖ ਵੱਲ ਹੈ।

ਉੱਤਰ-ਇਹ ਕ੍ਰਿਤਘਣਤਾ ਨਹੀਂ ਹੈ। ਹਰ ਸਮੇਂ ਅਰਦਲ (ਹਾਜ਼ਰੀ) ਵਿੱਚ ਖੜ੍ਹੇ ਰਹਿਣ ਵਾਲੇ ਨੌਕਰ ਦਾ ਧਿਆਨ ਹੀ ਆਪਣੇ ਮਾਲਕ ਦੇ ਮੁੱਖ ਵੱਲ ਹੈ। ਮੂੰਹ ਵਿੱਚੋਂ ਕੋਈ ਬਚਨ ਨਿਕਲਿਆ ਨਹੀਂ ਤੇ ਹਰਕਤ ਵਿੱਚ ਆਇਆ ਨਹੀਂ। ਚੰਦਮਾ ਵਿੱਚ ਲੱਗੀਆਂ ਹੋਈਆਂ ਚਕੋਰ ਦੀਆਂ ਅੱਖਾਂ, ਹਰ ਕੁੱਝ ਤੱਕਦੀਆਂ ਹੀ ਨਹੀਂ। ਚੰਦਮਾ ਦੇ ਚੜ੍ਹਨ ਤੋਂ ਪਹਿਲਾਂ ਪਹਿਲਾਂ ਹੀ, ਚਕੋਰ ਦਾ ਦੌੜਨਾ ਭੱਜਣਾ ਹੁੰਦਾ ਹੈ। ਉਹ ਅਜਿਹੀ ਅਵਸਥਾ ਵਿੱਚ ਪਹੁੰਚਿਆ ਹੋਇਆ ਸੇਵਕ, ਨਾ ਮੂਰਖ ਹੈ ਤੇ ਨਾ ਹੀ ਸਿਆਣਾ। ਆਪਣੇ ਸੂਅਮੀ ਦੇ ਹੁਕਮ ਮੁਤਾਬਿਕ ਸਭ ਕੁੱਝ ਕਰੀ ਜਾਂਦਾ ਹੈ, ਪਤਾ ਨਹੀਂ ਸੂਅਮੀ ਠੀਕ ਕਰਵਾ ਰਿਹਾ ਹੈ ਅਥਵਾ ਗਲਤ। ਮਾਲਕ ਦੇ ਹੁਕਮ ਤੋਂ ਬਿਨਾਂ ਆਪਣੀ ਮਰਜ਼ੀ ਤਾਂ ਉਸਨੇ ਵਰਤਣੀ ਹੀ ਨਹੀਂ ਕਿਉਂਕਿ ਮਨ ਅਤੇ ਸ਼ਗੀਰ ਉਸਦੇ ਨਹੀਂ, ਜਿਸ ਮਾਲਕ ਦੇ ਹਨ, ਉਹੀ ਜਾਣੇ-ਕਾਨ ਕੀ ਪੁਤਰੀ ਕਹਾ ਕਰੈ ਬਪੁਰੀ ਖਿਲਾਵਨਹਾਰੇ ਜਾਨੈ॥

(ਅੰਗ ੨੦੬)

ਕਿਆ ਕਿਛੁ ਕਰੈ ਕਿ ਕਰਣੈਹਾਰਾ ਕਿਆ ਇਸੁ ਹਾਥਿ ਬਿਚਾਰੇ ॥  
ਜਿਤੁ ਤੁਮ ਲਾਵਹੁ ਤਿਤ ਹੀ ਲਾਗਾ ਪੂਰਨ ਖਸਮ ਹਮਾਰੇ ॥

(ਅੰਗ ੨੧੬)

ਬੰਕਾ-ਪ੍ਰੇਤ ਇਹ ਅਵਸਥਾ ਸ਼ਰਣ ਵਿੱਚ ਪਹੁੰਚੇ ਹੋਏ ਸੇਵਕ ਦੀ ਹੈ, ਇਸ ਤੋਂ ਪਹਿਲਾਂ ਸੰਸਾਰੀ ਮਨੁੱਖ ਦੀ ਤਾਂ ਨਹੀਂ ਹੈ ਨਾ? ਇਸ ਲਈ ਉਨ੍ਹਾਂ ਸੰਸਾਰੀ ਮਨੁੱਖਾਂ ਲਈ ਇਹ 'ਕਾਠ ਕੀ ਪੁਤਰੀ' ਆਦਿ ਬਚਨ ਨਹੀਂ ਹਨ। ਉਹ ਲੋਕ ਤਾਂ ਆਪਣੀ ਬੁੱਧੀ ਦ੍ਵਾਰਾ ਹੀ ਸਭ ਕੁੱਝ ਕਰਦੇ ਹਨ।

ਊੱਤਰ-ਇਹ ਗੱਲ ਨਹੀਂ ਹੈ ਕਿ ਪ੍ਰਭੂ ਦਾ ਭਗਤ ਅਤੇ ਮਨਮੁੱਖ ਸੰਸਾਰੀ ਸਾਰੇ ਹੀ ਈਸ਼ਵਰ ਦੇ ਹੁਕਮ ਨਾਲ ਹਰਕਤ ਕਰ ਰਹੇ ਹਨ। ਸ਼ਰਣ ਗ੍ਰਹਣ ਕਰ ਚੁੱਕੇ ਭਗਤ ਲੋਕ, ਇਸ ਅਸਲੀਅਤ ਨੂੰ ਸਮਝ ਕੇ ਨਿਸਚਿੰਤ ਅਤੇ ਸੁਖੀ ਹੋ ਜਾਂਦੇ ਹਨ। ਪ੍ਰਭੂ ਤੋਂ ਬੇਮੁੱਖ ਮਨੁੱਖ, ਪ੍ਰਭੂ ਆਗਿਆ ਨਾਲ ਕਰਮ ਕਰਦੇ ਹੋਏ ਭੀ ਅਗਿਆਲ ਦੇ ਕਾਰਨ 'ਮੈਂ ਕਰਦਾ ਹਾਂ' ਇਉਂ ਸਮਝ ਕੇ ਦੁਖੀ ਹੁੰਦੇ ਰਹਿੰਦੇ ਹਨ ਅਤੇ ਇਸ ਹੰਕਾਰ ਦੇ ਕਾਰਨ ਹੀ ਦੁੱਖ ਦਾ ਅੰਤ ਨਹੀਂ ਪਾਉਂਦੇ।

ਗਰਿਸਿਮਰਨ-ਮਹਾਰਾਜ! ਜੇ ਇਹ ਗੱਲ ਹੈ ਤਾਂ ਸੰਸਾਰੀ ਮਨੁੱਖ ਜੋ ਅਹੰਕਾਰ ਯਕਤ ਹੋਇਆ 'ਮੈਂ ਕਰਦਾ ਹਾਂ' ਇਉਂ ਮੰਨ ਕੇ ਦੁਖੀ ਹੁੰਦਾ ਹੈ ਤੇ ਦੁੱਖ ਦਾ ਅੰਤ ਨਹੀਂ ਪਾ ਸਕਦਾ, ਇਸ ਵਿੱਚ ਉਸਦੇ ਕੀ ਅਖਿਤਿਆਰ ਹੈ ਕਿਉਂਕਿ ਉਹ ਤਾਂ ਕੁੱਝ ਕਰ ਹੀ ਨਹੀਂ ਸਕਦਾ, ਹੁਕਮ ਤਾਂ ਪ੍ਰਭੂ ਦਾ ਹੀ ਵਰਤਦਾ ਹੈ, ਇਸ ਲਈ ਉਹ ਨਿਰਦੋਸ਼ ਹੈ। ਆਪਣੀ ਸ਼ਰਣ ਵਿੱਚ ਲੈਕੇ ਸੁਖੀ ਕਰਨ ਵਾਲਾ ਭੀ ਪ੍ਰਭੂ ਆਪ ਹੈ ਅਤੇ ਹੰਕਾਰ ਯੁਕਤ ਜੀਵ ਨੂੰ ਦੁਖੀ ਕਰਨ ਵਾਲਾ ਭੀ, ਉਹ ਆਪ ਹੀ ਹੈ।

ਸੰਤ-ਪਿਆਰੇ ਹਰਿਸਿਮਰਨ ਇਹ ਠੀਕ ਹੈ, ਇਹੀ ਪੂਰਨ ਸਿੱਧਾਂਤ ਹੈ। ਉਹ ਜੀਵ ਨਿਰਦੋਸ਼ ਤਾਂ ਹੈ ਜੇ ਹੁਕਮ ਨੂੰ ਸਮਝਕੇ ਕਰਤਾ ਬੁੱਧੀ ਛੱਡ ਦੇਵੇ। ਬੇਸ਼ੱਕ ਦੁੱਖ-ਸੁੱਖ ਹੁਕਮ ਦੇ ਅੰਦਰ ਹੈ ਪ੍ਰਭੂ ਹੁਕਮ ਕਰਮਾਂ ਅਨੁਸਾਰ ਵਰਤਦਾ ਹੈ।

ਗਰਿਸਿਮਰਨ-ਪਰਮ ਕ੍ਰਿਪਾਲੂ ਮਹਾਰਾਜ! ਜੀਵ ਦਾ ਕਰਮਾਂ ਤੋਂ ਛੁਟਕਾਰਾ ਕਿਸ ਤਰ੍ਹਾਂ ਹੋਵੇ? ਕਿਉਂਕਿ ਕਰਮਾਂ ਤੋਂ ਰਹਿਤ ਕਰਨ ਵਾਲਾ ਭੀ ਤਾਂ ਉਹ ਆਪ ਹੀ ਹੈ!

ਸੰਤ-ਇਹ ਠੀਕ ਹੈ ਕਿ ਉਹ ਪ੍ਰਭੂ, ਗੁਰੂ ਰੂਪ ਧਾਰ ਕੇ ਸ਼ਾਸਤ੍ਰਾਂ ਨੂੰ ਰਚਦਾ ਹੈ ਅਤੇ ਆਪ, ਆਪਣਾ ਸਾਰਾ ਭੇਦ ਜਗਾਜਾਸੂ ਨੂੰ ਸਮਝਾਕੇ, ਆਪਣੀ 'ਸ਼ਰਣ'

ਵਿੱਚ ਲੈ ਲੈਂਦਾ ਹੈ। ਜਦ ਆਪਣੇ ਸੇਵਕ ਨੂੰ ਹਰ ਪਕਾਰ ਨਾਲ, ਆਪਣੇ ਪ੍ਰੇਮ ਵਿੱਚ ਲੀਨ ਅਤੇ ਆਪਣੇ ਹੁਕਮ ਵਿੱਚ ਰਾਜੀ ਰਹਿੰਦਾ ਦੇਖਦਾ ਹੈ ਤਦ ਉਹ 'ਪੜ੍ਹ' ਰੂਪ 'ਗੁਰੂ', ਆਪਣੇ ਨਾਲ ਬਿਲਕੁਲ ਅਭੇਦ ਕਰਨ ਖਾਤਰ, ਮਹਾਂਵਾਕਾਂ ਦਾ ਉਪਦੇਸ਼ ਕਰ ਦਿੰਦਾ ਹੈ। ਗੁਰੂ ਤਥਾ ਸ਼ਾਸਤ੍ਰ ਦੇ ਜੋ ਬਚਨ ਹਨ, ਉਹ ਪੜ੍ਹ ਦੀ ਆਗਿਆ ਹੀ ਹੈ। ਉਸਦੇ ਮੁਤਬਿਕ ਸਾਰਾ ਭੁਲੇਖਾ ਦੂਰ ਹੋ ਕੇ, ਇਹ ਮੁਕਤ ਹੋ ਜਾਂਦਾ ਹੈ। ਸੰਸਾਰ ਵਿੱਚ ਕੋਈ ਭੀ ਅੰਜ਼ਹਾ ਜੀਵਾਂ ਨੂੰ ਜੋ ਉਸਦੇ ਹਿਰਦੇ ਵਿੱਚ ਇਸਥਿਤ ਪੜ੍ਹ ਦੀ ਆਗਿਆ ਬਿਨਾਂ, ਕੁੱਝ ਕਰ ਸਕੇ। ਜੀਵਾਂ ਦੀ ਵੱਖੋਂ ਵੱਖਰੀ ਕਿਆ ਤੋਂ ਜੋ ਇੱਕ ਦੂਜੇ ਨੂੰ ਸੁੱਖ ਅਥਵਾ ਦੁੱਖ ਪੁੱਜਦਾ ਹੈ, ਉਹ ਕਰਮਾਂ ਅਨੁਸਾਰ ਪੜ੍ਹ ਦੀ ਹੀ ਆਗਿਆ ਹੈ ਕਿਉਂਕਿ 'ਪ੍ਰੇਰਕ' ਇੱਕ ਹੀ ਹੈ। ਇਸ ਗੱਲ ਨੂੰ ਸਮਝ ਕੇ ਪੜ੍ਹ ਪ੍ਰੇਮੀ ਪ੍ਰਸੰਨ-ਚਿੱਤ ਰਹਿੰਦਾ ਹੈ ਕਿਉਂਕਿ ਗੁਰੂ ਅਤੇ ਸ਼ਾਸਤ੍ਰ ਨੇ ਇਹ ਗੱਲ ਸਮਝਾ ਦਿੱਤੀ ਹੈ-

ਆਪ ਕਰਾਏ ਕਰਤਾ ਸੋਈ॥ ਹੋਰੁ ਕਿ ਕਰੈ ਕੀਤੇ ਕਿਆ ਹੋਈ॥

(ਅੰਗ ੧੨੪)

ਸਭ ਕੀਤਾ ਤੇਰਾ ਵਰਤਦਾ ਤੂੰ ਅੰਤਰਜਾਮੀ॥

ਹਮ ਜੰਤ ਵਿਚਾਰੇ ਕਿਆ ਕਰਹ ਸਭ ਖੇਲੁ ਤੁਮ ਸੁਆਮੀ॥

(ਅੰਗ ੧੯੭)

ਭਾਈ ਮਤ ਕੋਈ ਜਾਣਹੁ ਕਿਸੀ ਕੈ ਕਿਛੁ ਹਾਥਿ ਹੈ ਸਭ ਕਰੇ ਕਰਾਇਆ॥

ਜਰਾ ਮਰਾ ਤਾਪੁ ਸਿਰਤਿ ਸਾਪੁ ਸਭੁ ਹਰਿ ਕੈ ਵਸਿ ਹੈ

ਕੋਈ ਲਾਗਿਆ ਨ ਸਕੈ ਬਿਨੁ ਹਰਿ ਕਾ ਲਾਇਆ॥ (ਅੰਗ ੧੮੮)

ਇਸ ਪ੍ਰਕਾਰ ਨਾਲ ਗੁਰੂ ਦਾਰਾ ਸਮਝਾਏ ਹੋਏ ਬਚਨ, ਪ੍ਰੇਮੀ ਭਗਤ ਨੂੰ ਨਿਰਸੰਸੇ ਕਰ ਦਿੰਦੇ ਹਨ ਫਿਰ ਉਹ ਕਾਰਨ ਕੀ ਹੋਵੇਗਾ ਜਿਸ ਨਾਲ ਭਗਤ ਦਾ ਹਿਰਦਾ ਸੰਤਪਤ (ਦੁਆਰੀ) ਹੋ ਸਕੇਗਾ? ਉਹ, ਪੜ੍ਹ ਦੀ ਆਗਿਆ ਵਿੱਚ ਰਹਿੰਦਾ ਹੋਇਆ, ਹਰ ਪ੍ਰਕਾਰ ਨਾਲ ਅਨੰਦ ਭੇਗਦਾ ਹੈ-

ਸਰਬ ਸੂਖ ਆਨੰਦ ਮੰਗਲ ਰਸ ਮਾਨਿ ਗੋਬਿੰਦੈ ਆਗਿਓ॥

(ਅੰਗ ੨੧੪)

ਇਹ ਬਾਤ ਇਸੀ ਤਰ੍ਹਾਂ ਹੀ ਹੈ ਅਰਥਾਤ ਉਸ ਪੜ੍ਹ ਦੇ ਹੁਕਮ ਅੰਦਰ ਹੀ ਸਭ ਜੀਵਾਂ ਦੀ ਹਰਕਤ ਹੁੰਦੀ ਹੈ ਤਾਂ ਭੀ ਜੀਵ ਅਗਿਆਨ ਵੱਸੇ 'ਮੈਂ ਕਰਦਾ ਹਾਂ' ਇਸ

ਦਿੜ ਨਿਸਚੇ ਵਾਲਾ ਹੋ ਜਾਂਦਾ ਹੈ। ਇਸ ਲਈ ਆਪਣੇ ਮਨ, ਇੰਦ੍ਰੀਆਂ ਅਤੇ ਸ਼ਰੀਰ ਦੀ ਕ੍ਰਿਆ ਵਿੱਚ ਅਹੰਕਾਰ ਹੋਣ ਦੇ ਕਾਰਨ ਬਾਕੀ ਸਾਰੇ ਜੀਵ ਭੀ ਜੋ ਪ੍ਰਭੂ ਦੀ ਆਗਿਆ ਵਿੱਚ ਹਰਕਤ ਕਰ ਰਹੇ ਹਨ 'ਉਹ ਇਉਂ' ਕਰਦਾ ਹੈ ਤੇ ਇਉਂ ਨਹੀਂ ਕਰਦਾ' ਇਸ ਨਿਸਚੇ ਵਾਲੇ ਹੋ ਜਾਂਦੇ ਹਨ। ਜੇ ਇਸਦਾ ਆਪਣਾ ਭੁਲੇਮਾ ਦੂਰ ਹੋ ਜਾਵੇ ਯਾਨੀ 'ਮੈਂ ਕੁੱਝ ਭੀ ਨਹੀਂ ਕਰਦਾ' ਤਾਂ ਸਾਰਿਆਂ ਹੀ ਜੀਵਾਂ ਦੀ ਹਰਕਤ ਵਿੱਚ ਭੀ ਇਹ ਬੁੱਧੀ ਅਚਲ ਹੋ ਜਾਵੇਗੀ ਕਿ 'ਕੋਈ ਭੀ ਕੁੱਝ ਨਹੀਂ ਕਰਦਾ' ਕੇਵਲ ਪ੍ਰਭੂ ਦੀ ਆਗਿਆ ਹੀ ਵਰਤ ਰਹੀ ਹੈ' ਕਿਉਂਕਿ ਜੇ ਇੱਕ ਘੜੇ ਦੇ ਬਨਣ ਦਾ ਗਿਆਨ ਹੋ ਜਾਵੇ ਤਾਂ ਦੁਨੀਆਂ ਭਰ ਦੇ ਘੜਿਆਂ ਦੇ ਬਨਣ ਬਾਰੇ ਵਿੱਚ ਸੰਸਾਰ ਨਹੀਂ ਰਹਿੰਦਾ। ਜਿਸਦਾ ਮਨ ਵਿਵੇਕ ਦ੍ਰਾਗ ਸੀਤਲ ਹੋ ਚੁੱਕਾ ਹੈ, ਉਸ ਨੂੰ ਸਾਰਾ ਹੀ ਸਾਰਾ ਹੀ ਜਗਤ ਜਲਦਾ (ਸੜਦਾ) ਭਾਸਦਾ ਹੈ। ਆਪਣਾ ਸ਼ਰੀਰ ਭਾਸਦਾ ਹੈ ਤਾਂ ਸਾਰਾ ਸੰਸਾਰ ਭਾਸਦਾ ਹੈ ਅਤੇ ਜੇ ਆਪਣਾ ਸ਼ਰੀਰ ਨਹੀਂ ਭਾਸਦਾ ਤਾਂ ਸੰਸਾਰ ਭੀ ਨਹੀਂ ਭਾਸਦਾ। ਜਾਗ੍ਨਤ ਵਿੱਚ ਆਪਣਾ ਸੁਪਨ ਸ਼ਰੀਰ ਨਹੀਂ ਪ੍ਰਤੀਤ ਹੁੰਦਾ ਤਾਂ ਸੁਪਨ ਜਗਤ ਭੀ, ਕਿਤੇ ਦਿਖਾਈ ਨਹੀਂ ਦਿੰਦਾ। ਇਸ ਲਈ ਆਪਣਾ ਹੋਣਾ ਹੀ ਅਨਰਥ ਦਾ ਮੁਲ ਹੈ। ਜਿਸ ਜਗ੍ਹਾ 'ਮੈਂ' ਨਹੀਂ ਹੈ, ਉਸ ਜਗ੍ਹਾ 'ਤੂੰ' ਭੀ ਨਹੀਂ ਯਾਨੀ ਪ੍ਰਭੂ ਤੋਂ ਭਿੰਨ ਦੂਜਾ ਨਹੀਂ ਹੈ। ਆਪਣਾ ਹੋਣਾ ਹੀ ਦੂਜੇ ਦੀ ਕਲਪਨਾ ਦਾ ਕਾਰਨ ਹੈ ਅਤੇ ਆਪਣਾ ਹੋਣਾ ਹੀ ਕਰਤਾਪਣ ਦੇ ਸੰਬੰਧ ਨੂੰ ਜੋੜ ਕੇ ਜੰਮਣ-ਮਰਨ ਦਾ ਕਾਰਨ ਬਣਦਾ ਹੈ। ਇਸ ਤੋਂ ਵਿਪਰੀਤ ਯਾਨੀ ਹਉਮੈ ਤੋਂ ਰਹਿਤ 'ਪੁਰਸ਼' ਮੁਕਤ ਹੀ ਹੈ-

ਜਿਹਿ ਪ੍ਰਾਨੀ ਹਉਮੈ ਤਜੀ ਕਰਤਾ ਰਾਮੁ ਪਛਾਨਿ॥

ਕਹੁ ਨਾਨਕ ਵਹੁ ਮੁਕਤਿ ਨਾਰੁ ਇਹ ਮਨ ਸਾਚੀ ਮਾਨੁ॥

(ਅੰਗ ੧੪੨੨)

ਮਤਲਬ ਕਿ ਜਿਸਨੇ ਭੀ 'ਹਉਮੈ' ਤਿਆਗੀ ਹੈ ਯਾਨੀ ਆਪਣਾ ਹੋਣਾਪਨਾ ਮਿਟਾ ਕੇ 'ਇੱਕ ਪ੍ਰਭੂ ਹੀ ਹੈ' ਇਸ ਗਿਆਨ ਦੇ ਯੁਕਤ ਹੋ ਗਿਆ ਹੈ, ਉਸਦੀ ਦਿਸ਼ਟੀ ਵਿੱਚ ਜੋ ਭੀ ਕ੍ਰਿਆ, ਕਾਰਨ ਅਤੇ ਛਲ ਰੂਪ ਵਿੱਚ ਪ੍ਰਤੀਤੀ ਹੁੰਦੀ ਹੈ 'ਸਭ ਪ੍ਰਭੂ ਹੀ ਹੈ' ਐਸਾ ਨਿਸਚੇ ਹੁੰਦਾ ਹੈ। ਜੋ ਪੁਰਸ਼ 'ਪ੍ਰਭੂ ਤੋਂ ਭਿੰਨ ਕੋਈ ਦੂਜੀ ਵਸਤੂ ਹੈ ਹੀ ਨਹੀਂ' ਇਸ ਅਨੁਭਵ ਦੇ ਸਹਿਤ ਹੋ ਚੁੱਕਾ ਹੈ, ਉਹ ਪੁਰਸ਼ ਨਿਸਚੇ

ਹੀ 'ਮੁਕਤ' ਹੈ, ਇਸ ਵਿੱਚ ਕਿੰਚਤ-ਮਾਤ੍ਰ ਵੀ ਸੰਦੇਹ ਨਹੀਂ।

'ਹਉਮੈ' ਦਾ ਹੋਣਾ ਹੀ 'ਜੀਵਪਣਾ' ਹੈ ਅਤੇ 'ਹਉਮੈ' ਦਾ ਅਭਾਵ 'ਪਰਮੇਸ਼ੂਰੀ' ਅਵਸਥਾ ਹੈ। ਜਦ ਭੀ ਗੁਰੂ-ਸ਼ਾਸਤਰ ਦ੍ਰਾਗ ਕਰਵਾਏ ਗਏ ਇਸ ਨਿਸਚੇ ਯੁਕਤ, ਇਹ ਬੁੱਧੀ ਅਚੱਲ ਹੋ ਜਾਂਦੀ ਹੈ ਕਿ 'ਨਾ ਮੈਂ ਹਾਂ ਅਤੇ ਨਾ ਹੀ ਇਹ ਜਗਤ ਹੈ' ਉਸ ਤੋਂ ਉਪੰਤ ਇੱਕ ਪ੍ਰਭੂ ਹੀ ਰਹਿੰਦਾ ਹੈ ਜੋ ਹਉਮੈ ਦੇ ਯੁਕਤ ਸਮੇਂ ਭੀ ਮੌਜੂਦ ਸੀ ਪ੍ਰੰਤੂ ਹਉਮੈ ਦਾ ਪਰਦਾ ਆਉਣ ਦੇ ਕਾਰਨ, ਸ਼ਰੀਰ ਵਿੱਚ ਹੀ 'ਅਹੰ' ਭਾਵ ਰਹਿੰਦਾ ਰਿਹਾ। ਗੁਰੂ ਕ੍ਰਿਪਾ ਨਾਲ ਜਦ ਉਸ ਅਣਹੋਏ ਸ਼ਰੀਰ ਵਿੱਚ 'ਅਹੰ' ਭਾਵ ਦੀ ਪ੍ਰਤੀਤੀ ਦਾ ਅਭਾਵ ਹੋਇਆ ਤਾਂ ਸਦਾ ਅਚੱਲ ਰਹਿਣ ਵਾਲੀ ਅਵਸਥਾ ਹੀ ਬਾਕੀ ਬਚਦੀ ਹੈ। ਉਹੀ 'ਪ੍ਰਭੂ' ਹੈ ਕਿਉਂਕਿ ਜਦ 'ਮੈਂ' ਪਣਾ (ਹਉਮੈ) ਰੂਪ ਫੁਰਨਾ ਮਿਟਦਾ ਹੈ, ਉਸ ਅਵਸਥਾ ਵਿੱਚ ਸੰਸਾਰ ਦੇ ਕਾਇਮ ਰਹਿਣ ਦਾ 'ਕਾਰਨ' ਨਹੀਂ ਰਹਿੰਦਾ ਅਤੇ ਕਾਰਨ ਤੋਂ ਬਿਨਾਂ 'ਕਾਰਜ' ਦੀ ਇਸਥਿਤੀ ਸੰਭਵ ਨਹੀਂ। ਇਹ ਪ੍ਰਤੀਤ ਦੇਣ ਵਾਲੇ ਸ਼ਰੀਰ, ਜੜ੍ਹ ਪੁਤਲੀਆਂ ਵਾਂਗੀਂ ਹੋ ਜਾਂਦੇ ਹਨ ਅਤੇ ਹਰਕਤ ਕਰਦੇ ਵੀ ਦਿਖਾਈ ਜਿਹੇ ਦਿੱਦੇ ਹਨ, ਜਿਸ ਤਰ੍ਹਾਂ ਕਿ ਸੁਪਨੇ ਦੇ ਸ਼ਰੀਰ। ਇਸ ਹਾਲਤ ਵਿੱਚ ਜੋ ਸੰਕਾ ਉੱਠੇ ਕਿ ਅਣਹੋਏ ਪ੍ਰਤੀਤ ਦੇਣ ਵਾਲੇ ਜੜ੍ਹ ਸ਼ਰੀਰ, ਕਿਸ ਤਾਕਤ ਦ੍ਰਾਗ ਹਰਕਤ ਕਰਦੇ ਜਿਹੇ ਭਾਸਦੇ ਹਨ? ਤਾਂ ਇਹ ਨਿਸ਼ਕ ਹੋ ਕੇ ਕਹਿ ਦਿੱਤਾ ਜਾਂਦਾ ਹੈ-

ਆਪਿ ਕਰਾਏ ਕਰਤਾ ਸੋਈ ॥ ਹੋਰੁ ਕਿ ਕਰੇ ਕੀਤੈ ਕਿਆ ਹੋਈ ॥

(ਅੰਗ ੧੨੪)

ਪ੍ਰਸ਼ਨ-ਇਹ ਜੋ ਪਿੱਛੇ ਸੰਕਾ ਕੀਤੀ ਗਈ ਹੈ ਕਿ ਵਸ਼ਿਸ਼ਟ ਜੀ ਨੇ ਰਾਮ ਜੀ ਨੂੰ ਪੁਰਸ਼ਾਰਥ ਕਰਨਾ ਕਿਹਾ ਹੈ, ਇਹ ਠੀਕ ਹੈ? ਜਾਂ ਸ਼ਰੀਰ, ਮਨ, ਬੁੱਧੀ ਆਦਿ ਦੇ ਸਭ ਧਰਮਾਂ ਨੂੰ ਛੱਡਕੇ, ਪ੍ਰਭੂ-ਸ਼ਰਣ ਗ੍ਰਹਣ ਕਰਕੇ, ਹਰ ਹਾਲਤ ਵਿੱਚ ਉਸਦੇ ਭਾਣੇ ਵਿੱਚ ਰਾਜੀ ਰਹਿਣਾ ਠੀਕ ਹੈ?

ਊੱਤਰ-ਇਨ੍ਹਾਂ ਦੋਹਾਂ ਬਚਨਾਂ ਦਾ ਮਤਲਬ ਇੱਕੋ ਹੀ ਹੈ ਕਿਉਂਕਿ ਪ੍ਰਭੂ ਰੂਪ 'ਗੁਰੂ' ਦ੍ਰਾਗ ਜਗਜਾਸੂ ਦੀ ਜੋ ਹਰਕਤ ਹੈ, ਉਹ ਪੁਰਸ਼ਾਰਥ ਹੈ। ਉਹ ਪੁਰਸ਼ਾਰਥ ਹੁਕਮ ਦੀ ਤਾਜੀਲ ਰੂਪ ਹੋਣ ਦੇ ਕਾਰਨ, ਸੁਤੰਤਰ ਕਿਸ ਤਰ੍ਹਾਂ ਹੋਇਆ ਯਾਨੀ ਪੁਰਸ਼ ਦੀ ਇਸ ਵਿੱਚ ਸੁਤੰਤਰ ਕਿਸ ਤਰ੍ਹਾਂ ਮੰਨੀ ਗਈ? ਪ੍ਰਮੇਸ਼ੂਰ ਹੀ ਆਪਣੇ ਨਾਲ ਅਭੇਦ ਕਰਨ ਖਾਤਰ ਉਸ ਪਾਸੋਂ ਸਭ ਉੱਦਮ ਕਰਵਾ ਰਿਹਾ ਹੈ, ਇਸ ਲਈ

ਉਹ ਪੁਰਸ਼ਾਰ ਪ੍ਰਭੂ ਦੀ ਆਗਿਆ ਹੀ ਹੈ। ਜੇ ਗੁਰੂ ਅਤੇ ਸ਼ਾਸਤ੍ਰ ਦੀ ਆਗਿਆ ਤਾਂ ਮੰਨਦੇ ਨਹੀਂ ਅਤੇ ਉੱਚੀ ਹੀ ਕਹਿਣ ਮਾਤ੍ਰ 'ਪ੍ਰਮਾਤਮਾ' ਸਾਡਾ ਇਹ ਕੌਮ ਪੂਰਾ ਕਰੇਗਾ' ਇਹ ਆਸ ਕਰਕੇ ਕਿਆ—ਸੂਨ ਹੋਏ ਬੈਠੇ ਰਹਿੰਦੇ ਹਨ, ਉਨ੍ਹਾਂ ਦਾ ਅਮੋਲਕ ਜੀਵਨ ਤਥਾਹ ਹੋਣ ਵਿੱਚ, ਸੱਸ਼ੇ ਭੀ ਕੀ ਹੈ? ਇਸ ਲਈ ਵਸ਼ਿਸ਼ਟ ਜੀ ਪੁਰਸ਼ਾਰ ਲਈ ਜ਼ੋਰ ਦਿੰਦੇ ਹਨ ਯਾਨੀ ਪ੍ਰਭੂ ਦੀ ਆਗਿਆ ਵਿੱਚ ਚੱਲਣ ਦਾ ਉਪਰੋਕਤਾ ਕਰਦੇ ਹਨ। 'ਸਰਬ-ਸ਼ਕਤੀਮਾਨ, ਵਿਆਪਕ ਪ੍ਰਭੂ ਦੀ ਆਗਿਆ ਵਿੱਚ ਹੀ ਸਭ ਕੁੱਝ ਹੁੰਦਾ ਹੈ, ਮੈਂ ਕੁੱਝ ਭੀ ਨਹੀਂ ਕਰਦਾ' ਇਸ ਨਿਸਚੇ ਯੁਕਤ ਬਿਤੀ ਦੇ ਨਿਰੰਤਰ ਰਹਿਣ ਨਾਲ, ਉਹ ਬਿਤੀ ਇੱਕ ਪ੍ਰਮੇਸ਼ਗਾਕਾਰ ਹੀ ਹੋ ਜਾਂਦੀ ਹੈ। ਇਸ ਤੋਂ ਪਹਿਲਾਂ ਸ਼ਰੀਰ, ਇੰਦ੍ਰੀਆਂ ਤੇ ਮਨ ਨੂੰ ਹੀ ਆਪਣਾ ਸਮਝ ਕੇ 'ਮੈਂ' ਇਹ ਕਰੂੰਗਾ, ਇਹ ਨਹੀਂ 'ਕਰੂੰਗਾ' ਇਹ ਜੀਵ ਜੋ ਅਭਿਮਾਨ ਵਾਲਾ ਹੁੰਦਾ ਹੈ, ਉਹ ਗੁੰਮ ਹੋ ਜਾਂਦਾ ਹੈ ਅਰਥਾਤ ਕਰਤਾ, ਭੋਗਤਾ, ਅਤੀ ਦੀਨ ਜੀਵ, ਪ੍ਰਮੇਸ਼ਰ ਵਿੱਚ ਹੀ ਲੀਨ ਹੋ ਜਾਂਦਾ ਹੈ। ਸੂਰਜ ਦੇ ਚੜ੍ਹਦੇ ਹੀ ਜਿਉਂ ਰਾਤ੍ਰੀ ਦਾ ਅਭਾਵ ਹੋ ਜਾਂਦਾ ਹੈ, ਤਿਉਂ ਹੀ ਪ੍ਰਮਾਤਮਾਕਾਰ ਬਿਤੀ ਹੋ ਜਾਣ ਨਾਲ, ਇੱਕ ਪ੍ਰਮਾਤਮਾ ਹੀ ਰਹਿ ਜਾਂਦਾ ਹੈ, ਜੀਵ ਵੱਖਰਾ ਕਿਤੇ ਨਜ਼ਰ ਨਹੀਂ ਆਉਂਦਾ। 'ਪਾਰਸ' ਦੇ ਸਪਰਸ਼ ਨਾਲ 'ਤਾਂਬਾ' ਉੱਡਦਾ ਕਿਤੇ ਦਿਖਾਈ ਨਹੀਂ ਦਿੰਦਾ, ਇੱਕ 'ਸੇਨਾ' ਹੀ ਰਹਿ ਜਾਂਦਾ ਹੈ—

ਪਾਰਸ ਮਾਨੋ ਤਾਬੋ ਛਏ ਕਨਕ ਗੈਡ ਰੁਹੀ ਬਾਰੁ॥ (ਅੰਗ ੩੪੯)

ਅਗਿਆਨ ਦ੍ਰਾਰਾ ਕਲਪਿਆ ਹੋਇਆ ਹੈਕਾਰ ਮਿਟ ਜਾਣ ਤੋਂ ਬਾਅਦ  
ਅਣਹੋਏ ਹੀ ਜੰਮਣ-ਮਰਨ ਆਦਿ ਜਿੰਨੇ ਦੁੱਖ ਹਨ, ਉਸੀ ਛਿੰਨ ਵਿੱਚ ਦੂਰ ਹੋ  
ਜਾਂਦੇ ਹਨ। ਪਿਆਰੇ ਹਰਸਿਮਰਨ! ਉਸੀ ਦੁੱਖ ਤੋਂ ਬਚਣ ਭਾਤਰ, ਕਦੇ ਭੁੱਲ ਕੇ  
ਭੀ ਦੁੱਖ ਸਮੇਂ ਵਾਹਿਗੁਰੂ ਅੱਗੇ ਅਰਦਾਸ ਨਹੀਂ ਕਰਨੀ ਅਤੇ ਨਾ ਹੀ ਕਿਸੇ  
ਕਾਮਨਾ ਦੇ ਪੂਰਾ ਕਰਨ ਲਈ ਹੀ। ਕਾਰਣ ਇਹ ਹੈ ਕਿ ਅਜਿਹਾ ਕਰਨ ਨਾਲ  
ਭਗਤ ਦੇ ਦਿੜ ਨਿਸਚੇ ਦੀ ਕਮਜ਼ੋਰੀ ਵਿੱਚ ਦੋ ਸਬੂਤ ਮਿਲਦੇ ਹਨ-

੧. ਵਾਹਿਗੁਰੂ ਨੂੰ ਅੰਤਰਜਾਮੀ ਨਹੀਂ ਮੰਨਿਆ ਗਿਆ। ਕਿਉਂ? ਇਸ ਲਈ ਕਿ ਜੇ ਇਹ ਵਿਸ਼ਵਾਸ ਹੈ—

ਘਟ ਘਟ ਕੇ ਅੰਤਰ ਕੀ ਜਾਨੁੱਡ ॥ ਭਲੇ ਬਰੇ ਕੀ ਪੀਰ ਪਛਾਨੁੱਡ ॥

(दः गीः)

ਫਿਰ ਪ੍ਰਾਰਥਨਾ ਕਿਉਂ ਕੀਤੀ ਜਾਂਦੀ ਹੈ? ਕੀ ਉਹ ਅਪਣੇ ਪ੍ਰਮੀ ਪਰ ਆਏ  
ਦੁੱਖ ਅਤੇ ਮਨ ਦੀਆਂ ਕਾਮਨਾਵਾਂ ਨੂੰ ਜਾਣਦਾ ਨਹੀਂ? ਜੇ ਉਹ ਜਾਣਦਾ ਹੋਇਆ  
ਭੀ ਸਾਡੇ ਕਰਮਾਂ ਮੁਤਾਬਿਕ ਦਯਾ ਨਹੀਂ ਕਰਦਾ ਤਾਂ ਕੀ ਸਾਡੇ ਕਹਿਣ ਨਾਲ ਕਰ  
ਦੇਵੇਗਾ? ਇਹ ਮੁਰਖ ਮਨ ਦੀ ਵਿਅਰਥ ਭਟਕਣਾ ਹੈ।

**ਸਰਬ ਕਲਾ ਭਰਪੂਰ ਪੜ ਬਿਰਥਾ ਜਾਨਨਹਾਰ॥** (ਅੰਗ ੨੮੨)

੨. ਪੂਰੀ ਸ਼ਰਣ ਨਹੀਂ ਮੰਨੀ ਗਈ। ਜੇ ਤਨ-ਮਨ ਪੜ੍ਹੁ ਅਰਪਣ ਹੋ ਚੁੱਕਾ ਹੈ  
ਫਿਰ ਉਸ (ਤਨ-ਮਨ) ਨਾਲ ਆਪਣਾ ਸੰਬੰਧ ਕੀ? ਜਦੋਂ ਚਰਨਾਂ ਵਿੱਚ ਹੀ ਡਿੱਗ  
ਪਏ ਫਿਰ ਚਾਹੇ ਦੁਖੀ ਰੱਖ ਤੇ ਚਾਹੇ ਸੁਖੀ। 'ਦੁੱਖ ਤੋਂ ਬਚਣ ਲਈ ਅਰਦਾਸ  
ਕਰਨੀ' ਇਹ ਸ਼ਗੀਰ ਨੂੰ ਆਪਣਾ ਸਮਝੇ ਹੋਏ ਦਾ ਸਥੂਤ ਹੈ। ਫਿਰ ਤਾਂ 'ਤਨ-ਮਨ  
ਪੜ੍ਹੁ ਦਾ ਹੈ' ਇਹ ਐਵੇਂ ਕਹਿਣ-ਮਾਤ੍ਰ ਹੀ ਸ਼ਬਦ ਹੋਏ। ਜਗਾ ਕੁ ਸੰਕਟ ਆਇਆ  
ਯਾ ਕਿਸੇ ਵਸੂਲੀ ਦੀ ਲੋੜ ਪਈ ਤਾਂ ਝੱਟ ਕੋਈ ਸੁੱਖਣਾ ਸੁੱਖ ਲਈ ਯਾ ਕੋਈ ਹੋਰ  
ਕਰਮ ਠਹਿਰਾ ਲਿਆ, ਜਿਉਂ ਕਿਸੇ ਨਾਲ ਵਟਾਂਦਰਾ ਕਰੀਦਾ ਹੈ ਕਿ ਤੂੰ ਮੇਰਾ  
ਇਹ ਕੰਮ ਕਰ ਦੇਹ ਤਾਂ ਮੈਂ ਤੈਨੂੰ ਇਹ ਕੁਝ ਦੇ ਦੇਵਾਂਗਾ। ਇਹ ਕੋਈ ਭਗਤੀ ਨਹੀਂ  
ਇਹ ਤਾਂ ਸੌਦਾਬਾਜ਼ੀ ਹੈ। ਪੜ੍ਹੁ-ਸ਼ਰਣ ਗ੍ਰਹਣ ਕਰ ਚੁੱਕਿਆ ਭਗਤ, ਘੋਰ ਸੰਕਟ  
ਆ ਜਾਣ ਤੇ ਭੀ ਬਚਾਉ ਖਾਤਰ ਅਰਦਾਸ ਨਹੀਂ ਕਰਦਾ ਬਲਕਿ ਵਾਹਿਗੁਰੂ ਦਾ  
ਹੁਕਮ ਸਮਝਕੇ, ਅਡੋਲ ਚਿੱਤ ਰਹਿੰਦਾ ਹੈ। ਕੀ ਗੁਰੂ ਅਰਜਨ ਦੇਵ ਜੀ ਅਤੇ ਗੁਰੂ  
ਤੇਗ ਬਹਾਦਰ ਜੀ ਅਪਣੇ ਸ਼ਗੀਰਾਂ ਪਰ ਆਏ ਦੁੱਖਾਂ ਤੋਂ ਬਰ ਨਹੀਂ ਸਨ ਸਕਦੇ?  
ਗੁਰੂ ਜਨਾਂ ਨੂੰ ਤਾਂ ਸੰਕਲਪ ਉਤਪੰਨ ਹੋਣ ਦੀ ਹੀ ਦੇਰੀ ਹੁੰਦੀ, ਦੁੱਖ ਉਸ ਤੋਂ  
ਪਹਿਲਾਂ ਮਿਟ ਜਾਂਦੇ। ਪੜ੍ਹੁ ਨਹੀਂ! ਭਾਣੇ ਨੂੰ ਮਿੱਠਾ ਕਰਕੇ ਮੰਨਿਆ। ਵਾਸਤਵ  
ਵਿੱਚ ਉਨ੍ਹਾਂ ਗੁਰੂ-ਜਨਾਂ ਨੂੰ ਦੁੱਖ ਸਪਰਸ਼ ਹੀ ਨਹੀਂ ਕੀਤੇ ਕਿਉਂਕਿ 'ਆਤਮਾ'  
ਦੀ ਅਸੰਗਤਾ ਦੇ ਬੋਧ ਵਾਲਿਆਂ ਨੂੰ, ਸ਼ਗੀਰ ਦੀ ਦੁੱਖ-ਸੁੱਖ ਆਦਿ ਕੋਈ ਭੀ  
ਹਰਕਤ ਸਪਰਸ਼ ਨਹੀਂ ਕਰਦੀ ਹੁੰਦੀ। ਪੜ੍ਹੁ ਅਗਿਆਨੀਆਂ ਦੀ ਦਿਸ਼ਟੀ ਸ਼ਗੀਰਮਈ  
ਹੁੰਦੀ ਹੈ। ਇਸ ਲਈ ਗਿਆਨਵਾਨਾਂ ਦੇ ਸ਼ਗੀਰ ਨੂੰ ਕੋਈ ਕਸ਼ਟ ਨਹੀਂ ਹੁੰਦਾ ਜੇ  
ਬਚਾਉ ਲਈ ਜਗਾ ਕੁ ਸੰਕਲਪ ਹੀ ਉਠਾਉਂਦੇ ਤਾਂ ਦੁੱਖ ਚੂਰ ਹੋ ਜਾਂਦੇ ਕਿਉਂਕਿ  
ਗਿਆਨਵਾਨ 'ਸੱਤਜ ਸੰਕਲਪੀ' ਹੁੰਦਾ ਹੈ। ਪੂਰਨ ਸ਼ਰਣ ਗ੍ਰਹਣ ਕਰ ਚੁੱਕੇ  
ਭਗਤ, ਪੜ੍ਹੁ ਹੁਕਮ ਅੰਦਰ ਰਾਜੀ ਰਹਿੰਦੇ ਹੋਏ, ਆਪਣੇ ਆਪ ਨੂੰ ਹੀ ਭੁੱਲ ਜਾਂਦੇ  
ਹਨ ਯਾਨੀ ਕਰਤਾਪਨਾ ਵਾਲੀ ਬੁੱਧੀ ਦੇ ਮਿਟ ਜਾਣ ਤੇ ਪਤਾ ਹੀ ਨਹੀਂ ਰਹਿੰਦਾ

ਕਿ ਅਸੀਂ ਕੀ ਕਰ ਰਹੇ ਹਾਂ ਤਾਂ ਦੁੱਖਾਂ-ਸੁੱਖਾਂ ਦੀ ਪ੍ਰਤੀਤੀ ਕਿੱਥੇ? ਇਸ ਤੋਂ ਘੱਟ ਇਸਥਿਤੀ ਵਾਲੇ ਭਗਤ ਜੇ ਅਰਦਾਸ ਕਰ ਸਕਦੇ ਹਨ ਤਾਂ ਕੇਵਲ ਇਹੀ-

ਹੋ ਪ੍ਰਭੂ! ਇਹ ਤਨ-ਮਨ ਤੇਰਾ ਹੈ, ਇਸ ਵਿੱਚ ਕਦੇ ਸੁਪਨੇ ਅੰਦਰ ਭੀ ਮਮਤਾ ਨਾ ਜਾਗੇ। ਚਾਹੇ ਇਸ ਨੂੰ ਮਾਰ ਤੇ ਚਾਹੇ ਰੱਖ, ਇਸ ਨੂੰ ਆਪਣੇ ਭਾਵੇਂ ਵਿੱਚ ਰਾਜੀ ਰਹਿਣ ਦਾ ਬਲ ਬਖਸ਼। ਉੱਤੇ ਭਾਵੇਂ ਕੋਈ ਕਿੰਨੇ ਵੀ ਧਰਮ ਕਰਮ ਕਰੋ, ਚੰਗੇ ਹੀ ਹਨ ਕਿਉਂਕਿ ਨਿਸ਼ਕਾਮ ਸੁੱਭ ਕਰਮ ਅੰਤਹਕਰਣ ਦੀ ਸ਼ੁੱਧੀ ਦਾ ਹੋਤੂ ਹੁੰਦਾ ਹੈ, ਹਰ ਇੱਕ ਇਨਸਾਨ ਨੂੰ ਕਰਨਾ ਚਾਹੀਏ ਕਿੱਤੇ ਸੁੱਖਣਾ ਸੁੱਖ ਕੇ ਸੁੱਭ ਕਰਮ, ਪੂਜਾ-ਪਾਠ, ਤੀਰਬਥ-ਬ੍ਰਤ ਆਦਿ ਸਕਾਮ ਕਰਮ ਕਰਨੇ ਅੰਤਹਕਰਣ ਦੀ ਸ਼ੁੱਧੀ ਦੇ ਹੋਤੂ ਨਹੀਂ ਅਤੇ ਨਾ ਹੀ ਵਾਹਿਗੁਰੂ ਦੀ ਪ੍ਰਸੰਨਤਾ ਦੇ। ਮਨ ਨੂੰ ਨਿਸ਼ਕਾਮ ਬਣਾਉਣ ਦੀ ਸਿਰਤੇੜ ਕੋਸ਼ਿਸ਼ ਕਰਨੀ ਚਾਹੀਏ, ਕਾਮਨਾ ਵਾਲਾ ਕਦੇ ਭੀ ਪ੍ਰਭੂ ਪ੍ਰਸੰਨਤਾ ਨਹੀਂ ਲੈ ਸਕਦਾ। ਉੱਚੀ ਨਿਸ਼ਕਾਮ ਭਗਤੀ ਦ੍ਰਾਰਾ, ਪ੍ਰਭੂ ਨੂੰ ਪ੍ਰਸੰਨ ਕਰੋ ਤੇ ਕਾਮਨਾ ਵਾਲੀ ਨੀਵੇਂ ਤਲ ਦੀ ਭਗਤੀ ਨੂੰ ਛੱਡੋ, ਕਿਉਂਕਿ ਇਹ ਦੁੱਖ ਦਾ ਹੋਤੂ ਹੈ-

ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖਾ॥

ਸੰਸਾਰੀ ਕਾਮਨਾਵਾਂ ਦੀ ਦੀਨਤਾ ਤੋਂ ਮਨ ਨੂੰ ਛੁਡਾ ਕੇ, ਪੂਰਨ ਆਜ਼ਾਦੀ ਲਈ ਪ੍ਰਭੂ ਸ਼ਰਣ ਗੁਹਣ ਕਰੋ। 'ਪ੍ਰਭੂ ਮੇਰੇ ਤੇ ਪ੍ਰਸਿੰਘ ਹੋਵੋ' ਇਸ ਕਾਮਨਾ ਤੋਂ ਭੀ ਉੱਪਰ ਉੱਠੋਂ, ਕੇਵਲ ਉਸਦੇ ਹੁਕਮ ਅੰਦਰ ਰਾਜੀ ਰਹਿ ਕੇ ਸਭ ਚੇਸ਼ਟਾ ਕਰੋ, ਪ੍ਰਭੂ ਪ੍ਰਸਿੰਘਾ ਅਵੰਸ ਹੀ ਹੁੰਦੀ ਹੈ। ਉਸ ਤੋਂ ਭਿੰਨ ਕੋਈ ਭੀ ਦੂਜੀ ਵਸਤੂ, ਪੇਮੀ ਦੀ ਦ੍ਰਿਸ਼ਟੀ ਵਿੱਚ ਨਹੀਂ ਰਹਿੰਦੀ ਕਿਉਂਕਿ 'ਇੱਕ ਵਿਆਪਕ ਵਸਤੂ' ਵਿੱਚ 'ਦੂਜੀ ਪ੍ਰਛਿੰਨ ਵਸਤੂ' ਨੂੰ ਜਗ੍ਹਾ ਨਹੀਂ ਮਿਲਦੀ ਹੁੰਦੀ। ਇਸ ਲਈ ਉਹ ਇੱਕ ਹੀ ਵਸਤੂ, ਜਿਸ ਸ਼ਕਲ ਵਿੱਚ ਭੀ ਚਾਹੇ, ਆਪਣੀ ਸ਼ਕਤੀ ਵੱਡਾ ਪ੍ਰਤੀਤ ਹੁੰਦੀ ਰਹੇ-

ਨਾਨਕ ਏਕੀ ਬਾਹਰੀ ਹੈਰ ਦੂਜੀ ਨਾਹੀ ਜਾਇ॥

ਸੌ ਕਰੋ ਜਿ ਤਿਸੈ ਰਜਾਇ॥  
(ਅੰਗ ੪੨੫)

ਜਿਸ ਪੇਸ਼ੀ ਦੀ ਇਸ ਪ੍ਰਕਾਰ ਦੀ ਇੱਕ ਅਵੈਤ ਮਹੀਨੀ ਦਿੱਗਣੀ ਹੋ ਜਾਂਦੀ ਹੈ, ਉਹ ਆਪਣੇ ਪੀਤਮ ਤੋਂ ਵੱਖਰੀ, ਕਿਸ ਚੀਜ਼ ਨੂੰ ਦੇਖ ਸਕਦਾ ਹੈ? ਜੇ ਉਸ ਨੂੰ ਆਪਣੇ ਪੀਤਮ ਦੇ ਪੂਰਨ ਰਹਿਦੇ ਭੀ, ਕੋਈ ਹੋਰ ਵਸਤੂ ਦਿਖਾਈ ਦਿੰਦੀ ਹੈ ਤਾਂ

ਊਹ ਪੇਮ ਹੀ ਕੀ ਹੋਇਆ? ਕਿਉਂਕਿ ਜਿਨਾ ਚਿਰ ਪ੍ਰੇਮੀ ਅਤੇ ਪ੍ਰੇਮਿਕਾ ਦਾ ਰੂਪ  
ਇੱਕ ਨਹੀਂ ਬਣ ਜਾਂਦਾ ਯਾਨੀ ਆਪਣੇ ਇੱਕ ਪ੍ਰੀਤਮ ਨੂੰ ਹੀ ਦੇਖਦਾ ਹੋਇਆ,  
ਊਸ ਵਿੱਚ ਲੀਨ ਨਹੀਂ ਹੋ ਜਾਂਦਾ, ਓਨਾ ਚਿਰ ਊਹ ਪ੍ਰੇਮੀ ਹੀ ਕਾਹਦੇ?

ਏਰ ਕਿਨੇਹੀ ਆਸਕੀ ਦੂਜੈ ਲਗੈ ਜਾਇ॥

ਨਾਨਕ ਆਸਕੁ ਕਾਂਢੀਐ ਸਦ ਹੀ ਰੈ ਸਮਾਇ॥      (ਅੰਗ ੪੭੪)

ਪ੍ਰੇਮੀ ਆਪਣੇ ਪ੍ਰੀਤਮ ਨਾਲ ਤਦ ਹੀ ਮਿਲਦਾ ਹੈ ਜੇ ਉਸ ਤੋਂ ਭਿੰਨ ਸਭ  
ਵਸਤੂਆਂ ਨੂੰ ਚਿੱਤ ਵਿੱਚੋਂ ਦੂਰ ਕਰਦਾ ਹੈ-ਪ੍ਰੀਤਮ ਦੀ ਅਤੰਜੰਤ ਲਗਨ ਦੇ  
ਕਾਰਨ 'ਚਿੱਤ' ਦੂਜੀ ਵਸਤੂ ਨੂੰ ਗ੍ਰਹਣ ਹੀ ਨਹੀਂ ਕਰਦਾ-

ਵਸਤੂ ਅੰਦਰ ਵਸਤੂ ਸਮਾਵੈ ਦੂਜੀ ਹੋਵੈ ਪਾਸਿ॥      (ਅੰਗ ੪੭੪)

ਅਜਿਹੀ ਅਵਸਥਾ ਵਿੱਚ 'ਪ੍ਰੇਮੀ' ਕਿਸ ਵਸਤੂ ਦੇ ਸੰਜੋਗ-ਵਿਜੋਗ ਨਾਲ  
ਖੁਸ਼ੀ-ਗਮੀ ਅਤੇ ਅਨੁਕੂਲਤਾ-ਪ੍ਰਤੀਕੂਲਤਾ ਨਾਲ ਸੁਖੀ-ਦੁਖੀ ਹੋਵੇਗਾ?  
ਪਦਾਰਥਾਂ ਦੀ ਪ੍ਰੀਤੀ ਵਾਲੇ ਸੰਸਾਰੀ ਲੋਕ, ਆਪਣੇ ਅਨੁਕੂਲ ਵਸਤੂ ਦੇ ਸੰਯੋਗ  
ਨਾਲ ਪ੍ਰਸੰਨ ਅਤੇ ਵਿਜੋਗ ਜੋ ਆਪਣੇ ਪ੍ਰਤਿਕੂਲ ਹੁੰਦਾ ਹੈ, ਉਸ ਨਾਲ ਦੁਖੀ ਹੋ  
ਜਾਂਦੇ ਹਨ, ਪ੍ਰੇਤੂ ਊਹ ਆਸ਼ਕ ਹੀ ਕਾਹਦਾ ਜਿਹੜਾ ਆਪਣੇ ਪ੍ਰੀਤਮ ਦੀ ਰਜ਼ਾ  
ਵਿੱਚ ਰਾਜ਼ੀ ਰਹਿਣ ਦੀ ਬਜਾਏ, ਉਸਦੇ ਹੁਕਮ ਨੂੰ ਅੱਛਾ ਤੇ ਬੁਰਾ ਸਮਝਦਾ ਹੋਵੇ।  
ਇਸ ਪ੍ਰਕਾਰ ਦਾ ਹਿਸਾਬ ਕਿਤਾਬ, ਪ੍ਰੇਮੀ ਲੋਕਾਂ ਵਿੱਚ ਨਹੀਂ ਹੋਇਆ ਕਰਦਾ।  
ਅਜਿਹਾ ਸੇਵਕ, ਲਾਭ ਪ੍ਰਾਪਤ ਕਰਨ ਦੀ ਜਗ੍ਹਾ, ਮੂਲ ਰਕਮ ਨੂੰ ਭੀ ਗੁਆ  
ਬਹਿੰਦਾ ਹੈ। ਮਤਲਬ ਇਹ ਕਿ ਊਹ ਪੇਮ-ਮਾਰਗ ਵਿੱਚ ਪ੍ਰਵਿਰਤ ਹੋਇਆ-  
ਪ੍ਰੀਤਮ ਪ੍ਰਾਪਤੀ ਲਈ ਸੰਸਾਰ ਨੂੰ ਚਿੱਤ ਵਿੱਚੋਂ ਉਠਾਉਂਦਾ ਭੀ ਹੈ ਅਤੇ ਉਸ  
ਪ੍ਰੀਤਮ ਦੀ ਪ੍ਰਸੰਨਤਾ ਵਾਸਤੇ, ਉਸ ਦੀ ਰਜ਼ਾ ਵਿੱਚ ਰਾਜ਼ੀ ਭੀ ਨਹੀਂ ਰਹਿੰਦਾ।  
ਇਸ ਲਈ ਨਾ ਤਾਂ ਉਸ ਨੂੰ ਆਪਣੇ ਪ੍ਰੀਤਮ ਦਾ ਮਿਲਾਪ ਹੋਇਆ ਅਤੇ ਨਾ ਹੀ  
ਊਹ ਸੰਸਾਰ ਦੇ ਕੰਮ ਦਾ ਰਿਹਾ ਕਿਉਂਕਿ ਊਹ ਤਾਂ ਮੁੰਢ- ਮੂਲ ਤੋਂ ਹੀ ਯਾਨੀ  
ਪਹਿਲੇ ਕਦਮ ਤੋਂ ਹੀ ਭੁੱਲ ਗਿਆ ਹੈ।

ਚੰਗੀ ਚੰਗਾ ਕਰਿ ਮੰਨੇ ਮੰਦੈ ਮੰਦਾ ਹੋਇ॥

ਆਸਕੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ॥      (ਅੰਗ ੪੭੪)

ਸਲਾਮੁ ਜਬਾਬੁ ਦੋਵੈ ਕਰੇ ਮੁੰਢਹੁ ਘੁਥਾ ਜਾਇ॥      (ਅੰਗ ੪੭੪)

ਜੋ ਆਪਣੇ ਪ੍ਰੀਤਮ (ਪ੍ਰੇਮੀ) ਦੀ ਲਗਨ ਵਿੱਚ ਮਗਨ ਹੋ ਚੁੱਕੇ ਹਨ, ਊਹ

ਪ੍ਰੇਮੀ, ਲੋਕ-ਲਾਜ ਨੂੰ ਖੁਹ ਵਿੱਚ ਸੁੱਟ, ਨਿਧਕ ਹੋ ਕੇ ਪ੍ਰੀਤਮ ਵੱਲ ਜਾਂਦੇ ਹੋਏ,  
ਕਦੋਂ ਕਿਸੇ ਦੀ ਪ੍ਰਵਾਹ ਕਰਦੇ ਹਨ? ਉਹ ਤਾਂ ਪ੍ਰੀਤਮ ਦੀ ਇੱਕ ਰਸ ਯਾਦ ਵਿੱਚ  
ਮਸਤਾਨੇ ਹੋਏ, ਕਿਸੇ ਦੂਜੀ ਵਸਤੂ ਦੀ ਸੋਈ ਹੀ ਨਹੀਂ ਰੱਖਦੇ। ਜਿਨ੍ਹਾਂ ਨੂੰ ਦੂਜਾ ਭੀ  
ਸੁੱਝਦਾ ਹੋਵੇ, ਉਹ ਆਪਣੇ ਪਿਆਰੇ ਦੇ ਗਲ ਨਹੀਂ ਲੱਗ ਸਕਦੇ-

ਜੇ ਜੇ ਰੰਗ ਏਕ ਕੇ ਰਾਚੇ॥ ਤੇ ਤੇ ਲੋਕ ਲਾਜ ਤਜ ਨਾਚੇ॥  
ਆਦਿ ਪੁਰਖ ਜਿਨ ਏਕ ਪਛਾਨਾ॥ ਦੁਤੀਆ ਭਾਵ ਨ ਮਨ ਮਹਿ ਆਨਾ॥  
ਜੇ ਜੇ ਭਾਵ ਦੁਤੀਆ ਮਹਿ ਰਾਚੇ॥ ਤੇ ਤੇ ਮੀਤ ਮਿਲਨ ਤੇ ਬਾਚੇ॥  
ਏਕ ਪੁਰਖ ਜਿਨ ਨੈਕ ਪਛਾਨਾ॥ ਤਿਨ ਹੀ ਪਰਮ ਤਤ ਕਹਿ ਜਾਨਾ॥

(ਚ: ਗ:)

ਜਬ ਨਾਚੀ ਤਬ ਘੂੰਘਟੁ ਕੈਸਾ ਮਟੁਕੀ ਫੌਜ਼ ਨਿਰਾਰੀ॥

(ਅੰਗ ੪੧੧੨)

ਜਿਸ ਨੇ ਇਸ ਜਗਤ ਨੂੰ ਤਮਾਸਾ ਰੂਪ ਸਮਝਿਆ ਹੈ-ਜਾਦੂਗਰ ਦੀ ਹੈਰਾਨੀ  
ਖੇਡ ਵਿੱਚ ਚਿੱਤ ਨਹੀਂ ਉਲਾਇਆ ਹੈ, ਉਹ ਪੁਰਸ਼ ਅਜਿਹੀ  
ਖੇਡ ਵਿੱਚ ਚਿੱਤ ਨਹੀਂ ਉਲਾਇਆ ਹੈ। ਤਾਰੀਫ ਕਰਦਾ ਹੈ ਤਾਂ ਉਸ ਜਾਦੂਗਰ  
ਦੀ, ਜਿਸ ਵਿੱਚ ਇਹ ਸ਼ਕਤੀ ਹੈ ਕਿ “ਹੈ ਕੁੱਝ ਭੀ ਨਹੀਂ” ਪ੍ਰਤੀ ਹੱਥ ਦੀ ਸਫ਼ਾਬੀ  
ਨਾਲ ਸੱਚੁੱਚ ਅਜਿਹਾ ਕਰ ਦਿਖਾਉਂਦਾ ਹੈ ਜੋ ਸਮਝਦਾਰਾਂ ਦੀ ਸਮਝ ਭੀ ਕੰਮ  
ਨਹੀਂ ਕਰਦੀ। ਭਗਤ ਰਵਿਦਾਸ ਜੀ ਕਹਿੰਦੇ ਹਨ ਕਿ ਮੈਂ ਉਸ ਅਲੋਕਿਕ ਸ਼ਕਤੀ  
ਵਾਲੇ ਬਾਜ਼ੀਗਰ (ਪੜ੍ਹ) ਨਾਲ ਪੀਤੀ ਲਾਈ ਹੈ, ਖੇਡ ਨਾਲ ਨਹੀਂ ਲਾਈ ਯਾਨੀ  
ਜਗਤ ਜੋ ਉਸਦੀ ਖੇਡ ਮਾਤ੍ਰ ਹੀ ਹੈ, ਉਸ ਨਾਲ ਨਹੀਂ-

ਕਹਿ ਰਵਿਦਾਸ ਬਾਜੀ ਜਗੁ ਭਾਈ॥

ਬਾਜੀਗਰ ਸਉ ਮੋਹਿ ਪ੍ਰੀਤਿ ਬਨਿ ਆਈ॥

(ਅੰਗ ੪੮੭)

ਗਰਿਸਿਮਰਨ-ਇਹ ਗੱਲ ਠੀਕ ਹੈ, ਜਗਤ ਤਾਂ ਇਸੇ ਤਰ੍ਹਾਂ ਦਾ ਹੀ ਹੈ ਪ੍ਰਤੂ  
ਇਹ ਤਮਾਸਾ ਕਿਸ ਜੁਗਤੀ ਦ੍ਰਾਗ ਦੇਖਿਆ ਜਾਵੇ, ਜਿਸ ਨਾਲ ਜਗਤ ਦੀ ਕੋਈ  
ਭੀ ਰਚਨਾ, ਮੈਨੂੰ ਸਪਰਸ਼ ਨਾ ਕਰੇ? ਮੈਂ ਜਲ ਵਿੱਚ ਰਹਿੰਦੇ ਹੋਏ ਕਮਲ ਦੀ ਤਰ੍ਹਾਂ  
ਨਿਰਲੇਪ ਹੀ ਰਹਾਂ?

ਸੰਤ-ਬਾਜੀਗਰ (ਪੜ੍ਹ) ਦੇ ਨਾਲ ਅਤੀ ਪ੍ਰੇਮ ਵਧਾ ਕੇ ਅਤੇ ਨਿੱਤ ਉਸੀ  
ਕੋਲ ਯਾਨੀ ਸਰਣ ਵਿੱਚ ਰਹਿਣ ਨਾਲ ਸਾਰਾ ਭੇਦ ਖੁਲ੍ਹ ਜਾਂਦਾ ਹੈ ਵਿਰ ਉਹ

ਬਾਜੀ, ਮੇਰ ਉਤਪਨ ਨਹੀਂ ਕਰ ਸਕਦੀ ਬਲਕਿ ਬਾਜੀਗਰ ਦਾ ਪ੍ਰੇਮੀ, ਮੁਦ ਬਾਜੀ ਪਾਉਣ ਵਾਲਾ (ਬਾਜੀਗਰ) ਬਣ ਜਾਂਦਾ ਹੈ। ਫਿਰ ਇਸ ਹਾਲਤ ਵਿੱਚ ਉਸ ਨੇ, ਆਪਣੀ ਰਚਨਾ ਵਿੱਚ ਲਿਪਤ ਕੀ ਹੋਣਾ ਹੈ?

**ਗਰਿਸਿਮਰਨ-ਗੁਰੂਦੇਵ!** ਜਗਤ-ਰੂਪ ਖੇਡ ਕਰਨ ਵਾਲਾ ਪ੍ਰਮਾਤਮਾ (ਬਾਜੀਗਰ) ਕਿਸ ਸੁਭਾਉ ਵਾਲਾ ਹੈ ਜਿਸਨੂੰ ਜਾਣ ਕੇ ਮੈਂ ਕੋਈ ਉਹੋ ਜਿਹਾ ਉਪਾਇ ਹੀ ਕਰਾਂ ਤਾਂਕ ਉਸ ਨਾਲ ਮੇਰਾ ਗੁੜ੍ਹਾ ਪ੍ਰੇਮ ਹੋ ਜਾਵੇ ਅਤੇ ਮੈਂ ਉਸ ਕੋਲ ਹੀ ਰਹਿਣ ਲੱਗ ਜਾਵਾਂ?

ਸੰਤ-ਗਰਿਸਿਮਰਨ! ਉਹ ਤਾਂ ਸਿਵਾਏ ਪ੍ਰੇਮ ਤੋਂ ਹੋਰ ਕਿਸੇ ਵੀ ਯਤਨ ਨਾਲ ਗੀਝਦਾ ਨਹੀਂ। ਜੋ ਸਾਰੀ ਸਿਸ਼ਟੀ ਨੂੰ ਆਪਣੇ ਕਾਬੂ ਕਰਕੇ ਬੋਠਾ ਹੈ, ਉਸ ਨੂੰ ਵੱਸ ਕਰਨ ਵਾਲੇ ਉਸਦੇ ਭਗਤ ਜਨ ਹੀ ਹਨ। ਇੱਕ ਪ੍ਰੇਮ ਤੋਂ ਬਿਨਾਂ, ਉਸ ਨੂੰ ਵੱਸ ਕਰਨ ਦੇ ਸਭ ਉਪਾਇਆਂ ਦੀ ਨਿਸ਼ਫਲਤਾ ਸ੍ਰੀ ਗੁਰੂ ਅਰਜਨ ਦੇਵ ਜੀ ਇਉਂ ਕਥਨ ਕਰਦੇ ਹਨ—

ਨਾ ਤੂੰ ਆਵਹਿ ਵਸਿ ਬਹੁਤੁ ਘਣਾਵਣੇ ॥  
ਨਾ ਤੂੰ ਆਵਹਿ ਵਸਿ ਬੇਦ ਪੜਾਵਣੇ ॥  
ਨਾ ਤੂੰ ਆਵਹਿ ਵਸਿ ਤੀਰਥਿ ਨਾਈਐ ॥  
ਨਾ ਤੂੰ ਆਵਹਿ ਵਸਿ ਧਰਤੀ ਧਾਈਐ ॥  
ਨਾ ਤੂੰ ਆਵਹਿ ਵਸਿ ਕਿਤੈ ਸਿਆਣਪੈ ॥  
ਨਾ ਤੂੰ ਆਵਹਿ ਵਸਿ ਬਹੁਤਾ ਦਾਨੁ ਦੇ ॥  
ਸਭੁ ਕੋ ਤੇਰੈ ਵਸਿ ਅਗਮ ਅਗੋਚਰਾ ॥  
ਤੂੰ ਭਗਤਾ ਕੈ ਵਸਿ ਭਗਤਾ ਤਾਣੁ ਤੇਰਾ ॥

(ਅੰਗ ੯੯੩)

ਨਾਮਾ ਕਰੈ ਭਗਤਿ ਬਸਿ ਕੋਸਵ ਅਜਹੂ ਬਲਿ ਕੇ ਦੁਆਰ ਖਰੋ ॥

(ਅੰਗ ੧੧੦੫)

ਗੋਵਿੰਦ ਭਾਓ ਭਗਤਿ ਦਾ ਕੁਖਾ॥

(ਭਾ: ਗੁ:)

**ਗਰਿਸਿਮਰਨ-ਗੁਰੂਦੇਵ!** ਮੇਰੀ ਸਮਝ ਵਿੱਚ ਨਹੀਂ ਆਉਂਦਾ ਕਿ ਜੇ ਉਸ ਨੂੰ ਆਪਣੇ ਉੱਤੇ ਪ੍ਰੇਮਿਨ ਕਰਨ ਦਾ ਤਰੀਕਾ ਇੱਕ ‘ਪ੍ਰੇਮ’ ਹੀ ਹੈ, ਬਾਕੀ ਸਭ ਉਪਾਇ ਵਿਅਰਥ ਹਨ ਤਾਂ ਉਹ ਪ੍ਰੇਮ ਕਿਹੋ ਜਿਹਾ ਹੈ ਅਤੇ ਕਿਸ ਤਰ੍ਹਾਂ ਕਰੀਦਾ ਹੈ? ਮੈਂ ਜੋ ਪ੍ਰੇਮ ਰੱਖਦਾ ਹਾਂ, ਉਸ ਦ੍ਰਾਰਾ ਤਾਂ ਉਹ ਮੇਰੇ ਪਰ ਗੀਝਦਾ ਦਿਖਾਈ ਨਹੀਂ ਦਿਦਾ।

ਸੰਤ-ਹਰਿਸਿਮਰਨ! ਉਸ ਲਾਗ ਪੜ੍ਹ ਨਾਲ ਗੁੜੀ ਪ੍ਰੀਤੀ ਬਣਾਈ  
ਰੱਖਣ ਲਈ, ਉਸਦੇ ਚਰਨਾਂ ਵਿੱਚ ਇੱਕ 'ਸੁੰਦਰ ਭੇਟ' ਚੜ੍ਹਾ ਦੇ ਤਦ ਤੂੰ ਉਸਦਾ  
ਹੀ ਹੋ ਜਾਵੇਗਾ ਤੇ ਉਹ ਤੇਰਾ ਬਣ ਜਾਵੇਗਾ, ਇਹ ਗੱਲ ਨਿਰਸੰਸ਼ਯ ਹੈ।

ਹਰਿਸਿਮਰਨ-ਗੁਰੂਦੇਵ! ਉਹ ਅਜਿਹੀ 'ਸੁੰਦਰ ਭੇਟਾ' ਕਿਹੜੀ ਹੈ?

ਸੰਤ-

ਤਨੁ ਮਨੁ ਦੇਇ ਨ ਅੰਤਰੁ ਰਾਖੈ॥ ਅਵਰਾ ਦੇਖਿ ਨ ਸੁਣੈ ਅਭਾਖੈ॥

(ਅੰਗ ੫੯੩)

ਮਤਲਬ ਇਹ ਹੈ ਕਿ ਤਨ ਅਤੇ ਮਨ ਉਸਦੇ ਅਰਪਣ ਕਰਕੇ 'ਆਪਣੇ ਪਾਸ  
ਕੁੱਝ ਭੀ ਨਹੀਂ ਰੱਖਣਾ'।

ਹਰਿਸਿਮਰਨ-ਸਤਿਗੁਰੂ ਦੇਵ! ਜਦ ਤਨ ਅਤੇ ਮਨ ਉਸਦੀ ਭੇਟਾ ਹੀ ਕਰ  
ਦਿੱਤੇ ਗਏ ਫਿਰ ਬਾਕੀ ਕੀ ਰਹਿ ਜਾਂਦਾ ਹੈ? ਕਿਉਂਕਿ ਆਪ ਨੇ ਕਿਹਾ ਹੈ ਕਿ  
ਇਹ ਦੌਨੋਂ ਅਰਪਣ ਕਰਕੇ 'ਪਾਸ ਕੁੱਝ ਭੀ ਨਹੀਂ ਰੱਖਣਾ' ਕੀ ਤਨ ਅਤੇ ਮਨ ਦੇ  
ਕੇ ਭੀ ਕੋਈ ਵਸਤੂ ਕੋਲ ਰਹਿ ਜਾਂਦੀ ਹੈ?

ਸੰਤ-ਹਰਿਸਿਮਰਨ! ਹਾਂ, ਇਹ ਦੌਨੋਂ ਚਰਨਾਂ ਪਰ ਚੜ੍ਹਾ ਦੇਣ ਪਰ ਭੀ, ਇੱਕ  
ਵਸਤੂ ਬਦੋਬਦੀ ਪਾਸ ਰਹਿੰਦੀ ਦੇਖੀ ਗਈ ਹੈ। ਉਹ ਹੈ ਇਹ ਅਗੋਂ ਬਿਤੀ ਕਿ 'ਮੈਂ  
ਸਭ ਕੁੱਝ ਅਰਪਣ ਕਰ ਦਿੱਤਾ ਹੈ'। ਉਨ੍ਹਾਂ ਦੌਹਾਂ ਦੀ ਭੇਟਾ ਚੜ੍ਹਾਉਣ ਵੇਲੇ ਇਹ  
ਹੰਕਾਰ ਭੀ ਨਾਲ ਹੀ ਅਰਪਣ ਕਰ ਦੇਵੇ ਤਾਂ ਪਾਸ ਕੁੱਝ ਭੀ ਨਹੀਂ ਰਹਿੰਦਾ। ਐਸੀ  
ਸ਼ਰਣ ਗ੍ਰਹਣ ਕੀਤੀ ਅਵਸਥਾ ਵਿੱਚ ਜਦ ਕਿ ਨਿਰੰਤਰ ਉਸਦੇ ਕੋਲ ਹੀ ਰਹਿੰਦਾ  
ਹੈ, ਫਿਰ ਬਿਨਾਂ ਉਸ ਤੋਂ ਕਿਸ ਨੂੰ ਦੇਖਣਾ, ਕਿਸ ਦਾ ਬਚਨ ਸੁਣਣਾ ਅਤੇ ਕਿਸ ਹੋਰ  
ਨਾਲ ਗੱਲਾਂ ਕਰਨੀਆਂ ਹਨ? ਇਸ ਪ੍ਰਕਾਰ ਪਿਆਰੇ ਹਰਿਸਿਮਰਨ ਜਦ ਤੂੰ ਉਸੀ  
ਦਾ ਹੋ ਜਾਵੇਗਾ ਤਾਂ ਉਸ ਤੋਂ ਬਿਨਾਂ ਤੇਰੇ ਪਰ ਹੋਰ ਕਿਸ ਦਾ ਕੰਟਰੋਲ ਹੋ ਸਕੇਗਾ?  
ਯਾਨੀ ਉਸੀ ਦੇ ਹੁਕਮ ਵਿੱਚ, ਤੂੰ ਹਰ ਤਰ੍ਹਾਂ ਰਾਜੀ ਰਹਿ ਕੇ ਹਰਕਤ ਕਰੇਗਾ। ਜਦ  
ਕਿ ਉਸ ਤੋਂ ਬਿਨਾਂ ਨਾ ਕੁੱਝ ਦਿਖਦਾ ਹੈ, ਨਾ ਸੁਣਦਾ ਹੈ ਅਤੇ ਨਾ ਹੀ ਕੋਈ ਗੱਲਾਂ  
ਕਰਨ ਨੂੰ ਪਾਸ ਹੈ, ਫਿਰ ਉਸ ਪਿਆਰੇ ਤੋਂ ਬਿਨਾਂ ਹੋਰ ਕਿਸ ਨਾਲ ਮੇਲ ਹੋਵੇਗਾ? ਜੋ  
ਕੁੱਝ ਭੀ ਜਿਸ ਸੰਬੰਧ ਵਾਲਾ ਹੈ, ਇੱਕ ਉਹੀ ਹੈ ਭਾਵੇਂ ਪਿਆਰੇ ਹਰਿਸਿਮਰਨ! ਉਸ  
ਨੂੰ ਤੂੰ ਕਿਸੇ ਸ਼ਕਲ ਵਿੱਚ ਦੇਖੀ ਜਾ। ਹਰ ਇੱਕ ਰੂਪ ਵਿੱਚ ਦਿਖੇਗਾ ਤਾਂ ਇੱਕ  
ਉਹੀ 'ਪ੍ਰੀਤਮ'। ਹਰਿਸਿਮਰਨ! ਉਸ ਜਾਦੂਗਰ ਦੀ ਤੂੰ ਹੋਰ ਅਸਚਰਜ ਰਚਨਾ ਨੂੰ

ਦੇਖ। ਜਿਸ ਪ੍ਰੇਮੀ ਪਰ ਉਸਦੀ ਪ੍ਰਸੰਨਤਾ ਹੁੰਦੀ ਹੈ, ਉਸਦੇ ਨੇਤ੍ਰਾਂ ਦਾ ਅਗਿਆਨ ਰੂਪ ਪਰਦਾ ਹਟਾ ਕੇ, ਦਿਖਦਾ ਭੀ ਸਭ ਪਾਸੇ ਉਹ ਆਪ ਹੀ ਹੈ ਅਤੇ ਪ੍ਰੇਮੀ ਦੇ ਹਿਰਦੇ ਵਿੱਚ ਬੈਠ ਕੇ ਦੇਖਣ ਵਾਲਾ ਭੀ ਉਹ ਆਪ ਹੀ ਹੈ ਜਾਂਦਾ ਹੈ। ਭਾਵੇਂ ਇਸ ਤਰ੍ਹਾਂ ਪੜ੍ਹਦਾ ਨਿਵਾਸ ਭਗਤਾਂ ਤੋਂ ਛੁੱਟ ਸੰਸਾਰੀ ਜੀਵਾਂ ਵਿੱਚ ਭੀ ਹੈ ਤਾਂ ਭੀ ਸੰਸਾਰਕ ਵਿਸ਼ਿਆਂ ਵਿੱਚ ਪ੍ਰੀਤੀ ਵਾਲੇ ਮਨਮੁੱਖੀ ਜੀਵਾਂ ਦੇ ਅੰਤਹਕਰਣ ਵਿੱਚ ਆਪਣੀ ਮਾਇਆ ਦਾ ਪਰਦਾ ਪਾ ਦਿੰਦਾ ਹੈ। ਇਸ ਕਰਕੇ ਅਨੁਕੂਲਤਾ ਅਤੇ ਪ੍ਰਤੀਕੂਲਤਾ ਦੇ ਕਾਬੂ ਆਏ ਹੋਏ ਜੀਵ, ਸੁਖ-ਦੁੱਖ ਵਿੱਚ ਗਰਕ ਹੋ ਜਾਂਦੇ ਹਨ।

ਪਿਆਰੇ ਹਰਿਸਿਮਰਨ! ਉਪ੍ਰੋਕਤ ਭੇਟਾ ਤੂੰ ਹਾਲਾਂ ਨਹੀਂ ਕੀਤੀ, ਇਸ ਵਾਸਤੇ ਹੀ ਤੇਰਾ ਪ੍ਰੇਮ ਉਸ ਲਾ-ਗਰਜ ਪੜ੍ਹ ਨੂੰ ਪ੍ਰਸੰਨ ਨਹੀਂ ਕਰ ਸਕਦਾ ਭਾਵੇਂ ਉਸ ਲਈ ਦਿਨ ਰਾਤ ਵਿਆਕੂਲ ਰਹਿ। ਹਰਿਸਿਮਰਨ, ਜੋ ਇਸ ਪ੍ਰੇਮ ਦੀ ਮਰਜ਼ ਨਾਲ ਨਿੱਤ ਰੋਗੀ ਰਹਿੰਦਾ ਹੈ, ਉਹ ਗੁਰੂ ਦੇ ਇਸ ਪ੍ਰਕਾਰ ਬਚਨ ਸੁਣਕੇ ਬਿਲਕੁਲ ਖਾਮੋਸ਼ ਹੋ ਗਿਆ। ਕਿਸੇ ਅੰਦਰੋਂ ਅੰਦਰੀ ਫੈਸਲਾ ਕਰਨ ਤੋਂ ਦੋ ਕੁ ਘੰਟੇ ਬਾਅਦ ਪ੍ਰਸੰਨ ਚਿੱਤ ਹੋਇਆ ਇਉਂ ਬੋਲਿਆ—

ਬਾਝੂ ਗੁਰੂ ਹੈ ਅੰਧ ਗੁਬਾਰਾ॥

(ਅੰਗ ੧੧੯)

ਭਾਈ ਰੇ ਗੁਰ ਬਿਨੁ ਭਗਤਿ ਨ ਹੋਇ॥

ਬਿਨੁ ਗੁਰ ਭਗਤਿ ਨ ਪਾਈਐ ਜੇ ਲੋਚੈ ਸਭੁ ਕੋਇ॥

(ਅੰਗ ੩੧)

ਬਾਝੂ ਗੁਰੂ ਡੁਬਾ ਸੰਸਾਰੁ॥

(ਅੰਗ ੧੩੮)

ਪ੍ਰਸਨ-ਹਰਿਸਿਮਰਨ ਨੇ ਚਿੱਤ ਵਿੱਚ ਉਹ ਕਿਹੜਾ ਫੈਸਲਾ ਕੀਤਾ, ਜਿਸ ਨਾਲ ਕਿ ਉਹ ਅਤੀ ਪ੍ਰਸੰਨ ਹੋ ਗਿਆ?

ਉੱਤਰ-‘ਮੈਂ ਕਿਸ ਤਰ੍ਹਾਂ ਆਪਣੇ ਪ੍ਰੀਤਮ ਪੜ੍ਹ ਨੂੰ ਮਿਲਾਂਗਾ, ਮੇਰਾ ਮੇਲ ਹੋਵੇਗਾ ਭੀ ਜਾਂ ਨਹੀਂ?’ ਇਹ ਜੋ ਚਿੱਤ ਵਿੱਚ ਸੰਸਾਰੀ ਰੂਪ ਕੰਡਾ ਨਿਰੰਤਰ ਰੜਕਦਾ ਰਹਿੰਦਾ ਸੀ ਅਤੇ ਰਾਤ ਦਿਨ ਚੈਨ ਨਹੀਂ ਸੀ ਆਉਣ ਦਿੰਦਾ, ਉਸ ਕੰਡੇ ਦੇ ਨਿਕਲ ਜਾਣ ਨਾਲ ਸੁਖੀ ਹੋ ਗਿਆ।

ਤਨੁ ਮਨੁ ਦੇਇ ਨ ਅੰਤਰੁ ਰਖੈ॥ ਅਵਰਾ ਦੇਖਿ ਨ ਸੁਨੈ ਅਭਾਖੈ॥

(ਅੰਗ ੨੯੩)

ਇਸ ਬਚਨ ਦੇ ਮੁਤਾਬਿਕ ਤਨ ਅਤੇ ਮਨ ਪੜ੍ਹ ਦੇ ਅਗਣ ਕਰਕੇ, ਭੇਦ ਤੋਂ ਰਹਿਤ ਹੋ ਗਿਆ ਯਾਨੀ ਆਪਣੇ ਪ੍ਰੀਤਮ ਦਾ ਅਤੇ ਆਪਣਾ ਵੱਖਰਾਪਣ ਮਿਟਾ

ਦਿੱਤਾ ਅਤੇ ਅਹੰਕਾਰ ਨੂੰ ਭੀ ਨਾਲ ਹੀ ਚਰਨਾਂ ਪਰ ਚੜ੍ਹਾ ਦਿੱਤਾ। ਸਦਾ ਪੁਸ਼ਨਤਾ ਦੇ ਸਮੁੰਦਰ ਵਿੱਚ ਮੱਛੀ ਵਾਂਗ੍ਰੀ ਤਾਰੀਆਂ ਲਾਉਣ ਵਾਲਾ ਬਣ ਗਿਆ ਕਿਉਂਕਿ ਦੇਖਣ, ਸੁਨਣ ਤੇ ਬੋਲਣ ਦਾ ਵਿਸ਼ੇ ਇੱਕ ਪ੍ਰੀਤਮ ਹੀ ਰਹਿ ਗਿਆ ਜੋ ਪੂਰਨ ਰੂਪ ਨਾਲ, ਆਪਣੇ ਪਿਆਰੇ ਦੀ ਸ਼ਰਨ ਵਿੱਚ ਜਾ ਪਿਆ ਹੈ ਉਹ ਇੱਕ ਤਿਲ ਮਾੜ ਭੀ ਉਸਤੋਂ ਜੁਦਾ ਨਹੀਂ ਹੋ ਸਕਦਾ। ਸੰਸਾਰ ਵਿੱਚ ਅਨੰਤ ਬੀਮਾਰੀਆਂ ਹਨ ਤਾਂ ਭੀ ਪ੍ਰੀਤਮ ਦੇ ਵਿਜੋਗ ਵਰਗਾ ਅਤੀ ਪ੍ਰਬਲ ਰੋਗ, ਹੋਰ ਕੋਈ ਭੀ ਨਹੀਂ ਹੈ-

ਇਕ ਤਿਲੁ ਪਿਆਰਾ ਵੀਸਰੈ ਰੋਗੁ ਵਡਾ ਮਨ ਮਾਹਿ॥      (ਅੰਗ ੨੧)

ਇਸ ਰੋਗ ਤੋਂ ਜੋ ਛੁਟਕਾਰਾ ਪਾ ਚੁੱਕੇ ਹਨ, ਉਹ ਅਨੁਭਵੀ ਲੋਕ ਯਾਨੀ ਇਸ ਅਸਹਿ ਦੁੱਖ ਦੀ ਵਾਕਫੀਅਤ ਵਾਲੇ, ਕਦ ਕੁਪੱਥ (ਬਦ-ਪ੍ਰੇਜ਼ੀ) ਕਰਦੇ ਹਨ? ਕਿਉਂਕਿ ਉਸੂਂ ਨੂੰ ਉਸ ਦੁੱਖ ਤੋਂ ਮਹਾਨ ਭੈ ਆਉਂਦਾ ਹੈ। ਇਸ ਲਈ ਸਦਾ ਨਿਰੋਗ ਰਹਿਣ ਖਾਤਰ, ਜ਼ਰਾ ਮਾੜ ਭੀ ਲਪਰਵਾਹੀ ਨਹੀਂ ਕਰਦੇ।

ਦੁਖ ਤਦੇ ਜਾ ਵਿਸਰਿ ਜਾਵੈ। ਭੁਖ ਵਿਆਪੈ ਬਹੁ ਬਿਧਿ ਧਾਵੈ॥

(ਅੰਗ ੯੮)

ਮਤਲਬ ਕਿ ਅਨੰਦ ਸੂਰਪ ਪ੍ਰੀਤਮ ਦੀ ਲਗਨ ਵਿੱਚ ਮਗਨ ਰਹਿਣ ਵਾਲਾ ਜੇ ਜ਼ਰਾ ਮਾੜ ਭੀ ਉਸ ਨੂੰ ਵਿਸਾਰ ਦੇਵੇ ਤਾਂ ਉਹੀ ਨਾਨਾ ਕਾਮਨਾ ਰੂਪ ਦੁੱਖਾਂ ਨਾਲ ਗ੍ਰਾਸਿਆ ਜਾਂਦਾ ਹੈ। ਫਿਰ ਪਦਾਰਥਾਂ ਦੀ ਭੁੱਖ ਅਜਿਹੀ ਸਤਾਉਂਦੀ ਹੈ ਜੋ ਉਸੂਂ ਦੀ ਪ੍ਰਾਪਤੀ ਲਈ ਦੌੜਿਆ ਫਿਰਦਾ ਹੈ ਅਰਥਾਤ ਮਰਦਾ ਤੇ ਜੀਮਦਾ ਰਹਿੰਦਾ ਹੈ।

ਤੂ ਵਿਸਰਹਿ ਤਦਿ ਹੀ ਮਰਿ ਜਾਓ॥      (ਅੰਗ ੧੪੮)

ਇਸ ਵਿੱਚ ਮਿਤੂ ਦਾ ਸੰਸ਼ੋਭੀ ਕੀ? ਸਮੇਦਰ ਵਿੱਚ ਮੱਛੀ, ਜਿੱਧਰ ਭੀ ਰੁਖ ਕਰਦੀ (ਜਾਂਦੀ) ਹੈ, ਉੱਧਰ ਹੀ ਆਪਣਾ ਜੀਵਨ ਰੂਪ ਪਿਆਰਾ ਜਲ ਹੀ ਜਲ ਦੇਖਦੀ ਹੈ। ਮੱਛੀ ਲਈ ਅਜਿਹੇ ਜਲ ਦਾ ਵਿਜੋਗ ਹੀ ਜੀਵਨ ਦਾ ਵਿਜੋਗ ਹੈ। ਇਹੀ ਹਾਲਤ ਪ੍ਰਭੂ ਦੇ ਅਨੰਨਜ ਭਗਤ ਦੀ ਹੁੰਦੀ ਹੈ। ਇਸ ਤਰ੍ਹਾਂ ਪ੍ਰੀਤਮ ਦੀ ਯਾਦ ਵਿੱਚ ਇੱਕ-ਰਸ (ਨਿਰੰਤਰ) ਲੀਨ ਹੋਇਆ ਮਨ, ਸੰਸਾਰ ਵੱਲੋਂ ਬੇਖਬਰ ਰਹਿੰਦਾ ਹੈ। ਅਨੰਦ ਸੂਰਪ ਪ੍ਰਭੂ ਦੀ ਸ਼ਰਣ ਦਾ ਸੁੱਖ, ਕਬਨ ਤੋਂ ਬਾਹਰ ਹੈ। ਪ੍ਰੇਮ ਪਿਆਲੇ ਨੂੰ ਪੀ ਕੇ, ਪਿਆਰੇ ਨਾਲ ਮਿਲਿਆ ਹੋਇਆ ਮਤਵਾਲਾ ਹਗਰਸਿਮਰਨ ਬੋਵੱਸ ਹੋਇਆ, ਉਸ ਅਨੰਦ ਨੂੰ ਕਹੇ ਬਿਨਾਂ ਰੁਕ ਨਾ ਸਕਿਆ—

ਮਾਈ ਮੇਰੇ ਮਨ ਕੋ ਸੁਖ॥

ਕੋਟਿ ਅਨੰਦ ਰਾਜ ਸੁਖ ਭੁਗਵੈ ਹਰਿ ਸਿਮਰਤ ਬਿਨਸੈ ਸਭ ਦੁਖ ॥ ਰਹਾਉ ॥  
 ਕੋਟਿ ਜਨਮ ਕੇ ਕਿਲਬਿਖ ਨਾਸਹਿ ਸਿਮਰਤ ਪਾਵਨ ਤਨ ਮਨ ਸੁਖ ॥  
 ਦੇਖਿ ਸਰੂਪੁ ਪੂਰਨੁ ਭਈ ਆਸਾ ਦਰਸਨੁ ਭੇਟਤ ਉਤਰੀ ਭੁਖ ॥  
 ਚਾਰਿ ਪਦਾਰਥ ਅਸਟ ਮਹਾ ਸਿਮਿ ਕਾਮਯੋਨੁ ਪਾਰਜਾਤ ਹਰਿ ਹਰਿ ਰੁਖ ॥  
 ਨਾਨਕ ਸਰਣਿ ਗਾਰੀ ਸੁਖ ਸਾਗਰ ਜਨਮ ਮਰਨ ਫਿਰਿ ਗਰਭ ਨ ਪੁਖ ॥

(ਅੰਗ ੨੧੭)

**ਸ਼ਰਣ ਗ੍ਰਹਣ ਕਰ ਚੁੱਕੇ ਦੀ ਨਿਸ਼ਕਰੜੁੱਜਤਾ**

ਪ੍ਰਸ਼ਨ-ਹਰਿਸਿਮਰਨ ਕਿਸੇ ਇੱਕ ਹੀ ਲਗਨ ਵਿੱਚ ਨਿਰੰਤਰ ਮਗਨ ਹੋਇਆ  
 ਰਹਿੰਦਾ ਹੈ, ਹੋਰ ਕੌਝ ਭੀ ਨਹੀਂ ਕਰਦਾ। ਕੀ ਉਸ ਨੂੰ ਮੁਕਤੀ ਲਾਭ ਲਈ ਤੀਰਥ  
 ਆਦਿ ਸਾਧਨ ਨਹੀਂ ਕਰਨੇ ਚਾਹੀਦੇ?

ਊੱਤਰ- ਕਰਤੱਵ ਰੂਪ ਨਾਲ ਬਿਲਕੁਲ ਨਹੀਂ। ਸੁਭਾਵਿਕ ਸੋਸ਼ਟਾਚਾਰ ਦੇ  
 ਖਿਆਲ ਨੂੰ ਰੱਖ ਕੇ ਬੋਸ਼ਕ ਹੁੰਦੇ ਰਹਿਣ। ਜੇ ਪੁਰਸ਼, ਪ੍ਰਭੂ ਦੀ ਸ਼ਰਣ ਗ੍ਰਹਣ ਕਰ  
 ਚੁੱਕਾ ਹੈ ਅਤੇ ਜਿਸਦਾ ਮਨ ਉਸਦੀ ਯਾਦ ਵਿੱਚੋਂ ਕਿਸੇ ਸਮੇਂ ਨਿਕਲਦਾ ਹੀ  
 ਨਹੀਂ, ਉਸ ਲਈ ਕਿਸੇ ਭੀ ਕਰਮ ਆਦਿ ਸਾਧਨ ਦੀ ਜ਼ਰੂਰਤ ਨਹੀਂ ਕਿਉਂਕਿ  
 ਸਿਵਾਏ ਪ੍ਰੇਮ ਤੋਂ ਕੋਈ ਭੀ ਕਰਮ ਪ੍ਰਭੂ ਦਾ ਮਿਲਾਪ ਨਹੀਂ ਕਰਵਾਉਂਦਾ। ਇਹ ਪ੍ਰੇਮ  
 ਰੂਪੀ ਸਾਧਨ ਅੰਤਹਕਰਣ ਦੀ ਸ਼ੁੱਧੀ ਲਈ, ਸਭ ਸਾਧਨਾਂ ਨਾਲੋਂ ਉੱਤਮ ਹੈ  
 ਕਿਉਂਕਿ ਇਸ ਦਸ਼ਾ ਵਿੱਚ ਬਿਨਾਂ ਕਿਸੇ ਵਿਵਿਹਾਰਕ ਰੁਕਾਵਟ ਤੋਂ, ਹਰ ਵਕਤ  
 ਪ੍ਰਭੂ ਦੀ ਯਾਦ ਬਣੀ ਰਹਿੰਦੀ ਹੈ।

ਹਰਿ ਨਾਮੈ ਤੁਲਿ ਨ ਪੁਜਈ ਜੇ ਲਖ ਕੋਟੀ ਕਰਮ ਕਮਾਇ ॥

(ਅੰਗ ੬੨)

ਤਨੁ ਹੈਮੰਚਲਿ ਗਾਲੀਐ ਭੀ ਮਨ ਤੇ ਰੋਗੁ ਨ ਜਾਇ ॥

ਹਰਿ ਨਾਮੈ ਤੁਲਿ ਨ ਪੁਜਈ ਸਭ ਛਠੀ ਠੋਕਿ ਵਜਾਇ ॥ (ਅੰਗ ੬੨)

ਨਾਮ ਸੰਗ ਮਾਨਿ ਪੀਤਿ ਨ ਲਾਵੈ ॥ ਕੋਟਿ ਕਰਮ ਕਰਤੇ ਨਰਕ ਜਾਵੈ ॥

(ਅੰਗ ੨੪੦)

ਖਟੁ ਕਰਮ ਕੁਲ ਸੰਜੁਗਤੁ ਹੈ ਹਰਿ ਭਗਤਿ ਹਿਰਦੈ ਨਾਹਿ ॥

ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨਿ ॥ (ਅੰਗ ੧੧੨੪)

ਜਾਪ ਤਾਪ ਗਿਆਨ ਸਭਿ ਧਿਆਨ ॥ ਖਟ ਸਾਸਤੁ ਸਿਮ੍ਰਿਤ ਵਖਿਆਨ ॥  
 ਜੋਗ ਅਭਿਆਸ ਕਰਮ ਧ੍ਯਮ ਕਿਰਿਆ ॥ ਸਗਲ ਤਿਆਗ ਬਨ ਮਧੇ ਫਿਰਿਆ ॥  
 ਅਨਿਕ ਪ੍ਰਕਾਰ ਕੀਏ ਬਹੁ ਜਤਨਾ ॥ ਪੁੰਨ ਦਾਨ ਹੋਮੇ ਬਹੁ ਰਤਨਾ ॥  
 ਸਰੀਰੁ ਕਟਾਇ ਹੋਮੈ ਕਰਿ ਰਾਤੀ ॥ ਵਰਤ ਨੇਮ ਕਰੈ ਬਹੁ ਭਾਤੀ ॥  
 ਨਹੀਂ ਤੁਲਿ ਰਮਨਾਮ ਬੀਚਾਰ ॥ ਨਾਨਕ ਗੁਰਮੁਖਿ ਨਾਮੁ ਜਪੀਐ ਇਕ ਬਾਰ ॥

(ਅੰਗ ੨੯੫)

ਪ੍ਰਭੂ ਦੇ ਨਾਮ ਵਿੱਚ ਹਰ ਵਕਤ ਚਿੱਤ ਲੀਨ ਰੱਖਣ ਨਾਲ, ਅਨੰਤ ਤੀਰਥ  
 ਆਦਿ ਸਾਧਨ, ਬਿਨਾਂ ਕੀਤੇ ਹੀ, ਕੀਤੇ ਹੋਏ ਹੋ ਜਾਂਦੇ ਹਨ—  
 ਆਨ ਪਹਰ ਸਿਮਰਹੁ ਪ੍ਰਭ ਨਾਮੁ ॥ ਅਨਿਕ ਤੀਰਥ ਮਜਨੁ ਇਸਨਾਨੁ ॥

(ਅੰਗ ੧੮੪)

ਪ੍ਰਭ ਕੇ ਚਰਨ ਮਨ ਮਾਹਿ ਧਿਆਨੁ ॥ ਸਗਲ ਤੀਰਥੁ ਮਜਨ ਇਸਨਾਨੁ ॥

(ਅੰਗ ੧੯੫)

ਹਰਿ ਹਰਿ ਨਾਮਿ ਮਜਨੁ ਕਰਿ ਸੂਚੇ ॥ ਕੋਇ ਗ੍ਰਹਣ ਪੁੰਨ ਫਲ ਮੂਚੇ ॥

(ਅੰਗ ੧੯੭)

ਕੋਇ ਮਜਨ ਕੀਨੈ ਇਸਨਾਨੁ ॥ ਲਾਖ ਅਰਬ ਖਰਬ ਦੀਨੈ ਦਾਨੁ ॥

ਜਾ ਮਨਿ ਵਸਿਓ ਹਰਿ ਕੈ ਨਾਮੁ ॥

(ਅੰਗ ੨੦੨)

ਕੋਇ ਮਜਨ ਜਾ ਕੈ ਸੁਣਿ ਨਾਮੁ ॥ ਕੋਇ ਪੂਜਾ ਜਾ ਕੈ ਹੈ ਧਿਆਨੁ ॥

(ਅੰਗ ੨੩੮)

ਸਭ ਰੋਗਾਂ ਦਾ ਵਿਨਾਸਕ ਅਤੇ ਪਰਮ ਅਨੰਦ ਦੇਣ ਵਾਲਾ ਇੱਕ ਹਰੀ ਦਾ  
 ਨਾਮ ਹੀ ਹੈ, ਇਹ ਦੱਸਦੇ ਹਨ—

ਨਾਮ ਅਉਖਧੁ ਜਿਹ ਰਿਹੈ ਹਿਤਾਵੈ ॥ ਤਾਹਿ ਰੋਗੁ ਸੁਪਨੈ ਨਹੀਂ ਆਵੈ ॥

(ਅੰਗ ੨੫੮)

ਬਿਪਤਿ ਤਹਾ ਜਹਾ ਹਰਿ ਸਿਮਰਨੁ ਨਾਹੀਂ ॥

ਕੋਇ ਅਨੰਦ ਜਹ ਹਰਿ ਗੁਨ ਗਾਹੀਂ ॥

(ਅੰਗ ੧੯੮)

ਦੂਖੁ ਦਰਦੁ ਜਮੁ ਨੇੜਿ ਨ ਆਵੈ ॥ ਕਹੁ ਨਾਨਕ ਜੋ ਹਰਿ ਗੁਨ ਗਾਵੈ ॥

(ਅੰਗ ੧੯੯)

ਸਾਸਤ ਸਿੰਮਿਤਿ ਬੇਦ ਬੀਚਾਰੇ ਮਹਾ ਪੁਰਖਨ ਇਉ ਕਹਿਆ॥  
ਬਿਨੁ ਹਰਿ ਭਜਨ ਨਾਹੀ ਨਿਸਤਾਰਾ ਸੂਖੁ ਨ ਕਿਨਹੂੰ ਲਹਿਆ॥

(ਅੰਗ ੨੧੫)

ਦੂਖੁ ਸੰਤਾਪੁ ਨ ਲਗਈ ਜਿਸੁ ਹਰਿ ਕਾ ਨਾਮੁ ਅਧਾਰੁ॥ (ਅੰਗ ੮੯)

ਅਖੁਟੁ ਨਾਮ ਧਨੁ ਹਰਿ ਤੋਟਿ ਨ ਹੋਈ॥

ਐਥੈ ਸਦਾ ਸੂਖੁ ਦਰਿ ਸੋਭਾ ਹੋਈ॥ (ਅੰਗ ੧੬੧)

ਨਾਮੁ ਰੂਪੀ ਜਲ ਨਾਲ ਸੰਸਾਰਕ ਵਾਸ਼ਨਾਵਾਂ ਦੀ ਪਿਆਸ ਨਾਲ ਤੜਪਦੇ  
ਮਨ ਦੀ ਪਿਆਸ ਬੁਝ ਜਾਂਦੀ ਹੈ ਅਤੇ 'ਪੂਰਨ ਕਾਮ' ਯਾਨੀ ਪੜ੍ਹੁ ਦੀ ਪਾਪਤੀ ਹੋ  
ਜਾਣ ਨਾਲ ਸਭ ਆਸਾਂ ਪੂਰੀਆਂ ਹੋ ਜਾਂਦੀਆਂ ਹਨ, ਫਿਰ ਉਸ ਨਿਰਿੱਛਤ  
ਪੁਰਸ਼ਦਾ ਚਿੱਤ ਕਿਸ ਨਮਿੱਤ ਨੂੰ ਲੈਕੇ ਡੇਲਣਾ ਹੈ? ਸੰਸਾਰਕ ਵਾਸ਼ਨਾਵਾਂ ਨਾਲ  
ਪੀੜਤ ਮਨੁੱਖਾਂ ਪਰ ਕਰੁਣਾਮਈ ਦ੍ਰਿਸ਼ਟੀ ਕਰਦੇ ਹੋਏ ਕਹਿਦੇ ਹਨ ਕਿ ਹੇ ਪਿਆਰੇ  
! ਪੜ੍ਹੁ ਦਾ 'ਨਾਮ' ਵਾਸ਼ਨਾ ਰੂਪ ਸੌਤੇ ਦੇ ਨਾਸ਼ ਕਰ ਦੇਣ ਵਾਲਾ 'ਅੰਮ੍ਰਿਤ' ਹੈ।

ਇਸ ਨੂੰ ਗੁਰੂ ਢਾਰਾ ਜਪ ਤਾਂਕਿ ਤੈਨੂੰ ਸਦੈਵੀ ਸ਼ਾਂਤੀ ਮਿਲੇ-

ਉਤਰਿ ਜਾਇ ਤੇਰੇ ਮਨ ਕੀ ਪਿਆਸ॥ ਪੂਰਨ ਹੋਵੈ ਸਗਲੀ ਆਸ॥

ਡੋਲੈ ਨਾਹੀ ਤੁਮਰਾ ਚੀਤੁ॥ ਅੰਮ੍ਰਿਤ ਨਾਮੁ ਜਪਿ ਗੁਰਮੁਖਿ ਮੀਤਾ॥

(ਅੰਗ ੧੭੯)

ਇਸ ਪ੍ਰਕਾਰ ਦਾ 'ਅੰਮ੍ਰਿਤ ਨਾਮ' ਕਿਸੇ ਭੀ ਵਕਤ ਪੀ ਲਿਆ ਜਾਵੇ, ਉਹ  
ਅਵੱਸ਼ ਹੀ ਮੌਤ ਦੀ ਮੌਤ ਕਰ ਦੇਣ ਵਾਲਾ ਹੈ ਤਾਂ ਭੀ ਜੇ ਜੁੱਗਾਂ ਮੁਤਾਬਿਕ  
ਦੇਖਿਆ ਜਾਵੇ-

ਸਤਜੁਗਿ ਸਤੁ ਤੇਤਾ ਜਗੀ ਦੁਆਪਰਿ ਪੂਜਾਚਾਰ॥

ਤੀਨੌ ਜੁਗ ਤੀਨੌ ਦਿੜੇ ਕਲਿ ਕੇਵਲ ਨਾਮੁ ਅਧਾਰ॥ (ਅੰਗ ੩੪੯)

ਅਬ ਕਲੂ ਆਇਓ ਰੇ॥ ਇਕੁ ਨਾਮੁ ਬੋਵਹੁ ਬੋਵਹੁ॥

ਅਨ ਰੂਤਿ ਨਾਹੀ ਨਾਹੀ॥ ਮਤੁ ਭਰਮਿ ਭੂਲਹੁ ਭੂਲਹੁ॥

(ਅੰਗ ੧੧੮੫)

ਕਲਜੁਗੀ ਜੀਵਾਂ ਪਰ ਕਿਪਾ ਦ੍ਰਿਸ਼ਟੀ ਕਰਦੇ ਹੋਏ ਗੁਰੂਦੇਵ ਕਹਿਦੇ ਹਨ ਕਿ  
ਪਿਛਲੇ ਤਿੰਨਾਂ ਜੁੱਗਾਂ ਵਿੱਚ, ਉਨ੍ਹਾਂ ਜੁੱਗਾਂ ਦੇ ਧਰਮਾਂ ਅਨੁਸਾਰ ਜੀਵਾਂ ਦੀ  
ਕਲਜਾਣ ਹੋ ਚੁੱਕੀ ਹੈ ਪ੍ਰੰਤੂ ਤਸੀਂ ਉਨ੍ਹਾਂ ਬੀਤ ਚੁੱਕੇ ਜੁੱਗਾਂ ਦੇ ਧਰਮਾਂ ਵੱਲ

ਧਿਆਨ ਨਾ ਦੇਵੈ ਕਿਉਂਕਿ ਹੁਣ ਕਲਜੁਗ ਆ ਗਿਆ ਹੈ। ਇਸ ਲਈ ਬਿਨਾਂ ਹਗੀ ਦੇ ਨਾਮ ਸਿਮਰਨ ਤੋਂ, ਤੁਸੀਂ ਪੜ੍ਹ ਦੀ ਪ੍ਰਾਪਤੀ ਨਹੀਂ ਕਰ ਸਕੋਗੇ। ਦਿਸ਼ਟਾਂਤ ਢਾਰਾ ਸਮਝਾਉਂਦੇ ਹਨ ਕਿ ਰੁੱਤ ਮੁਤਾਬਿਕ ਜੋ ਫਸਲ ਬੀਜੀ ਜਾਂਦੀ ਹੈ, ਉਹੀ ਉਤਪੈਨ ਹੋ ਕੇ ਫਲ ਦਿੰਦੀ ਹੈ। ਫਸਲ ਦੇ ਉਤਪੈਨ ਹੋਣ ਵਾਲੇ ਮੌਸਮ ਤੋਂ ਉਲਟ, ਦੂਜੀ ਰੁੱਤ ਵਿੱਚ ਬੀਜੀ ਹੋਈ ਫਸਲ, ਫਲ ਨਹੀਂ ਦਿਆ ਕਰਦੀ। ਇਸ ਵਿੱਚ ਭੁੱਲ ਨਾ ਕਰੋ ਕਿਉਂਕਿ ਕਲਜੁਗ ਨਾਮ ਬੀਜਣ ਦੀ ਹੀ ਰੁੱਤ ਹੈ। ‘ਬੋਵਹੁ ਬੋਵਹੁ’ ਇਹ ਦੋ ਵਾਰ ਕਰੋ ਬਚਨ ਦਿੜ੍ਹਤਾ ਵਾਸਤੇ ਹਨ।

### ਚੇਤਾਵਨੀ

ਅਗਿਆਨ ਨਿੰਦਾ ਵਿੱਚ ਸੁੱਤੇ ਹੋਏ ਜੀਵੇ ਉੱਠੋਂ! ਸੋਚੋ! ਜੋ ਧਨ, ਪਦਾਰਥ ਤੁਹਾਡੀ ਕਲਯਾਣ ਕਰਨ ਵਾਲੇ ਨਹੀਂ ਹਨ, ਉਨ੍ਹਾਂ ਨੂੰ ਪ੍ਰਾਪਤ ਕਰਕੇ ਕੀ ਕਰੋਗੇ? ਇਨ੍ਹਾਂ ਵਿਨਾਸ਼ੀ ਪਦਾਰਥਾਂ ਵਿੱਚੋਂ ਚਿੱਤ ਨੂੰ ਕੱਢਕੇ ਅਤਜੈਤ ਸਰਧਾ ਯੁਕਤ ਹੋਏ ਗਿਆਨੀ ਪੁਰਸ਼ਾਂ ਦੀ ਸਰਣ ਵਿੱਚ ਜਾਵੋ। ਉਨ੍ਹਾਂ ਨੂੰ ਪੜ੍ਹ ਦਾ ਸਾਖਜਾਤ ਰੂਪ ਜਾਣ ਕੇ, ਪ੍ਰਣਾਮ ਕਰੋ। ਆਪਣੀਆਂ ਚਤੁਰਾਈਆਂ ਨੂੰ ਛੱਡਕੇ, ਉਨ੍ਹਾਂ ਦੇ ਕਮਲ ਮੁੱਖ ਵੱਲ ਤੱਕੋਂ ਤੇ ਸੁਣੋ, ਉਹ ਤੁਹਾਨੂੰ ਕੀ ਆਖਦੇ ਹਨ। ਜੋ ਕੁੱਝ ਉਹ ਕਿਪਾਲੂ ਆਖਣ, ਉਸ ਨੂੰ ਮੰਨੋ ਤਾਂਕਿ ਸੰਸਾਰ ਸਮੁੰਦਰ ਵਿੱਚ ਗੱਤੇ ਖਾ ਰਹੇ ਵਿਆਕੁਲ ਚਿੱਤ ਵਾਲਿਓ! ਸੁਖ ਪੁਰਬਕ ਪਾਰਲੇ ਕਿਨਾਰੇ ਪਹੁੰਚ ਸਕੋ। ਜਿਸ ਤੋਂ ਵਿੱਛੜ ਕੇ ਕਦੇ ਸੁਪਨੇ ਅੰਦਰ ਭੀ ‘ਨਿੱਤ’ ਯਾਨੀ ‘ਸਦੈਵੀ’ ਸੁੱਖ ਦਾ ਦਰਸ਼ਨ ਨਹੀਂ ਕੀਤਾ, ਉਸ ‘ਅਨੰਦ ਸੂਰਪ’ ਪੜ੍ਹ ਨੂੰ ਮਿਲਕੇ ਸੁਖੀ ਹੋਵੋ। ਉਸਦਾ ਮਿਲਾਪ ਦੁੱਖਾਂ ਦਾ ਵਿਜੋਗ ਹੈ ਅਤੇ ਉਸਦਾ ਵਿਜੋਗ ਦੁੱਖਾਂ ਦਾ ਮਿਲਾਪ ਹੈ। ‘ਸਰਣ’ ਗ੍ਰਹਣ ਕੀਤੇ ਬਿਨਾਂ, ਉਸਦੀ ਮਾਇਆ ਤੋਂ ਬਚ ਨਹੀਂ ਸਕੋਗੇ ਅਤੇ ਖੁਆਰ ਹੀ ਹੁੰਦੇ ਰਹੋਗੇ।

ਮਾਇਆ ਵਿੱਚ ਭੁੱਲੇ ਹੋਏ ਜੀਵ, ਸਭ ਕੁੱਝ ਦੇਖਦੇ ਹੋਏ ਭੀ ਨਹੀਂ ਦੇਖਦੇ ਅਤੇ ਸਭ ਕੁੱਝ ਸੁਣਦੇ ਹੋਏ ਭੀ ਨਹੀਂ ਸੁਣਦੇ। ਸ਼ਰੀਰ ਦੇ ਪਾਲਣ-ਪੋਸ਼ਣ ਉੱਤੇ ਹੀ ਸਾਰਾ ਜ਼ੋਰ ਲਾਇਆ ਗੋਇਆ ਹੈ। ਚਿੱਤ, ਸਿੰਗਾਰ ਵਿੱਚੋਂ ਹੀ ਨਹੀਂ ਨਿਕਲਦਾ ਤਾਂ ਸਤਿਸੰਗਤ ਵੱਲ ਜਾਣ ਲਈ ਸਮਾਂ ਕਿੱਥੇ? ਸ਼ਰੀਰ ਆਦਿ ਝੂਠੇ ਪਦਾਰਥਾਂ ਨੂੰ ਸਤਿ ਸਮਝ ਕੇ, ਉਨ੍ਹਾਂ ਦੀ ਪ੍ਰਾਪਤੀ ਲਈ ਇਉਂ ਦੌੜਦੇ ਹਨ ਜਿਵੇਂ ਮਿਗ, ਮਿਗਤਿਸ਼ਨਾ ਵਾਲੇ ਜਲ ਨੂੰ ਸੱਚਾ ਜਾਣ ਕੇ ਉਸ ਵੱਲ ਦੌੜਦਾ ਹੈ। ਜੀਭ ਦੇ ਸ੍ਰਾਵ ਖਾਤਰ ਜੀਵਾਂ ਨੂੰ ਮਾਰਦੇ ਹਨ ਤੇ ਸ਼ਰਾਬ ਨਾਲ ਅਧੇ ਹੋਏ, ਵਰਜਿਤ

ਹਰਕਤਾਂ ਕਰਦੇ ਹਨ। ਪਾਪਾਂ ਨਾਲ ਮੈਲੇ ਹੋਏ ਚਿੱਤ ਵਾਲੇ, ਸਮਝਏ ਤੋਂ ਭੀ ਨਹੀਂ  
ਸਮਝਦੇ ਅਤੇ ਹਟਾਉਣ ਤੋਂ ਬਾਅਦ ਭੀ, ਆਪਣੀ ਹੀ ਮਰਜ਼ੀ ਕਰਨ ਲਈ ਤੁਲੇ  
ਰਹਿੰਦੇ ਹਨ। ਜੇ ਪੂਰਬ ਜਨਮ ਵਿੱਚ ਪਾਪ ਨਾ ਕੀਤੇ ਹੋਏ ਹੋਣ ਤਾਂ ਬੁਰੇ ਕਰਮਾਂ  
ਵੱਲ ਚਿੱਤ ਉਤਸ਼ਾਹ ਯੁਕਤ ਕਿਉਂ ਹੁੰਦਾ? ਮਨ ਵਿੱਚ ਵੈਰ ਹੈ, ਦੂਜੇ ਦੀ  
ਬੁਰਿਆਈ ਦੇ ਢੰਗ ਸੋਚ-ਸੋਚ ਕੇ ਹਰਕਤ ਵਿੱਚ ਆਉਂਦੇ ਹਨ। ਈਰਖਾ ਦੀ  
ਅੱਗ, ਸਿੰਨੇ ਵਿੱਚ ਬਲਦੀ ਹੈ, ਕ੍ਰਿਪ ਨਾਲ ਅੰਧੇ ਹੋਏ-ਹੋਏ ਹਨ ਅਤੇ ਵਾਸ਼ਨਾ-  
ਤਿਸ਼ਨਾ ਦੇ ਅਧੀਨ ਹੋਏ ਬੈਠੇ ਹਨ। ਦੂਜੇ ਦੇ ਪਾਣ ਲੈਣ ਤੱਕ ਉੱਦਮ ਕਰ ਰਹੇ  
ਹਨ, ਗਰੀਬਾਂ ਲਈ ਕਸਾਈ ਦਾ ਰੂਪ ਧਾਰੀ ਬੈਠੇ ਹਨ। ਵਿਸ਼ਿਆਂ ਵਿੱਚ ਅਜਿਹੇ  
ਗਰਕ ਹੋਏ-ਹੋਏ ਹਨ ਕਿ ਨਿਕਲ ਹੀ ਨਹੀਂ ਸਕਦੇ ਅਤੇ ਪੜ੍ਹੀ ਦੀ ਯਾਦ ਕਿਤੇ  
ਭੁੱਲ ਕੇ ਭੀ ਨੇੜੇ ਨਹੀਂ ਢੁੱਕਦੀ ਇਤਿਆਦਿ ਲਛਣ, ਮੈਲੇ ਦਿਲ ਦੇ ਹੀ ਤਾਂ  
ਹਨ। ਪਾਪਾਂ ਕਰਕੇ ਹੀ ਚਿੱਤ ਮੈਲਾ ਹੋਇਆ ਕਰਦਾ ਹੈ, ਫਿਰ ਅਜਿਹੇ ਮੈਲੇ ਚਿੱਤ  
ਵਾਲੇ ਨੂੰ ਜੇ ਪਾਪੀ ਕਹਿ ਦਿੱਤਾ ਜਾਵੇ ਤਾਂ ਅਯੋਗ ਨਹੀਂ ਕਿਉਂਕਿ ਉਹ ਹੈ ਹੀ  
ਪਾਪੀ। ਪਿਛਲੇ ਪਾਪ ਕਰਮ ਦੇ ਨਤੀਜੇ ਨੂੰ ਸਮਝਕੇ, ਬੁਰੇ ਕਰਮਾਂ ਤੋਂ ਬਚੋਂ ਅਤੇ  
ਸ਼ੁੱਭ ਕਰਮਾਂ ਵੱਲ ਪ੍ਰਵਿਰਤੀ ਕਰਕੇ, ਅਮੇਲਕ ਮਨੁੱਖਾ ਦੇਹ ਸਫਲ ਕਰੋ। ਇਹ  
ਦੁਰਲੱਭ ਦੇਹੀ, ਦੁੱਖਾਂ ਤੋਂ ਰਹਿਤ 'ਅਨੰਦ ਸੁਰੂਪ ਪੜ੍ਹ' ਦੇ ਮਿਲਾਪ ਮਾਤਰ ਮਿਲਦੀ  
ਹੈ। ਪੜ੍ਹ ਪ੍ਰਾਪਤੀ ਤੋਂ ਛੁੱਟ ਹੋਰ ਸਾਰੇ ਹੀ ਵਿਸ਼ੇ ਆਦਿ ਭੋਗ, ਸਭ ਦੇਹਾਂ ਵਿੱਚ  
ਪ੍ਰਾਪਤ ਰਹਿੰਦੇ ਹਨ। ਮਨੁੱਖ ਦੇਹ ਬਾਰੰਬਾਰ ਨਹੀਂ ਮਿਲਦੀ, ਇਸ ਲਈ ਦਿੜਤਾ  
ਪੂਰਬਕ ਪੜ੍ਹ ਪ੍ਰਾਪਤੀ ਲਈ ਉੱਦਮ ਕਰੋ—

ਮਾਨਸ ਦੇਹ ਬਹੁਰਿ ਨਹ ਪਾਵੈ ਕਛੂ ਉਪਾਉ ਮੁਕਾਤਿ ਕਾ ਕਰੁ ਰੇ॥

(ਅੰਗ ੨੨੦)

ਲਖ ਚਉਰਾਸੀਹ ਜੋਨਿ ਸਬਾਈ॥ ਮਾਣਸ ਕਉ ਪ੍ਰਭਿ ਦੀਈ ਵਡਿਆਈ॥  
ਇਸੁ ਪਉੜੀ ਤੇ ਜੋ ਨਭ ਚੂਕੈ ਸੇ ਆਇ ਜਾਇ ਦੁਖੁ ਪਾਇਦਾ॥

(ਅੰਗ ੧੦੨੫)

ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ॥

ਨਾਨਕ ਕਹਤ ਮਿਲਨ ਕੀ ਬਗੀਆ ਸਿਮਰਤ ਕਹਾ ਨਹੀਂ॥

(ਅੰਗ ੯੩੧)

ਫਹਾ ਫਿਰਤ ਫਿਰਤ ਤੂ ਆਇਆ॥ ਦੁਲਭ ਦੇਹ ਕਲਿਜੁਗ ਮਹਿ ਪਾਇਆ॥

ਫਿਰਿ ਇਆ ਅਉਸਰੁ ਚਰੈ ਨ ਹਾਥਾ॥

ਨਾਮੁ ਜਪਹੁ ਤਉ ਕਟੀਅਹਿ ਢਾਸਾ॥

(ਅੰਗ ੨੫੮)

### ਅਲੋਕਿਕ ਰੰਗ

ਪ੍ਰਸ਼ਨ-ਠੀਕ ਹੈ, ਮਨੁੱਖ ਦੇਹ ਤੋਂ ਬਿਨਾਂ ਪਸੂ, ਪੰਛੀ ਆਦਿ ਅਨੰਤ ਦੇਹਾਂ ਨੂੰ  
ਪਾਪਤ ਹੁੰਦੇ ਰਹਿ ਕੇ, ਕਿਤੇ ਭੀ ਟਿਕਾਉ ਨਹੀਂ ਹੋ ਸਕਿਆ ਅਤੇ ਹੁਣ ਇਹ  
ਮਨੁੱਖਾ ਦੇਹੀ ਮਿਲੀ ਹੈ। ਇਸ ਵਿੱਚ ਪੜ੍ਹ ਦਾ ਨਾਮ ਜਪਿਆ ਜਾ ਸਕਦਾ ਹੈ,  
ਕਿਤੂ ਸੰਦੇਹ ਇਸ ਗੱਲ ਦਾ ਹੈ ਕਿ ਨਾਮ ਜਪਣ ਤੋਂ ਬਾਅਦ ਭੀ ਜੇ ਹੋਰ ਦੇਹਾਂ ਦੀ  
ਪ੍ਰਾਪਤੀ ਨਾ ਰੁਕੀ ਤਾਂ ਮਨੁੱਖ ਦੇਹ ਅਤੇ ਨਾਮ ਦੋਨੋਂ ਹੀ ਵਿਅਰਥ ਹੋਣਗੇ?

ਊੱਤਰ- ਰਾਮ ਰੰਗ ਕਦੇ ਉਤਰਿ ਨ ਜਾਇ॥

ਗੁਰੁ ਪੂਰਾ ਜਿਸੁ ਦੇਇ ਬੁਝਾਇ॥

(ਅੰਗ ੧੯੪)

ਇਹ ਕਦੇ ਹੋ ਹੀ ਨਹੀਂ ਸਕਦਾ ਕਿ ਸਭ ਪਾਸਿਆਂ ਤੋਂ ਮੁੜੇ ਹੋਏ ਯਾਨੀ  
ਵਿਸ਼ਿਆਂ ਦੀ ਬਚਤਾਈ ਤੋਂ ਰਹਿਤ ਹੋਏ-ਹੋਏ ਨਿਰਮਲ ਮਨ ਨੂੰ, ਪੜ੍ਹ ਪ੍ਰੀਤੀ ਦਾ  
ਰੰਗ ਚੜ੍ਹਨ ਤੋਂ ਬਾਅਦ, ਉਸ ਉੱਪਰ ਕੋਈ ਹੋਰ ਸੰਸਾਰੀ ਰੰਗ ਭੀ ਚੜ੍ਹ ਸਕੇ। ਇਹ  
ਗੱਲ, ਗੁਰੂਦੇਵ ਦੇ ਬਚਨਾਂ ਤੋਂ ਸਪਸ਼ਟ ਹੋ ਜਾਂਦੀ ਹੈ-

ਜਾਸੁ ਜਪਤ ਰਤਨੁ ਹਰਿ ਮਿਲੈ॥ ਬਹੁਰਿ ਨ ਛੋਡੈ ਹਰਿ ਸੰਗਿ ਚਿਲੈ॥

(ਅੰਗ ੨੩੬)

‘ਅਲੋਕਿਕ ਰਤਨ’, ਕੋਈ ਸੰਸਾਰੀ ਰਤਨ ਨਹੀਂ ਜੋ ਚੌਗੀ ਹੋਣ ਜਾਂ ਟੁੱਟ ਜਾਣ  
ਨਾਲ, ਪਾਸ ਨ ਰਹੇ। ਜੇ ਨਾ ਚੌਗੀ ਹੁੰਦਾ ਹੈ ਅਤੇ ਨਾ ਵਿਨਾਸ਼ ਹੁੰਦਾ ਹੈ, ਉਹ ਤਾਂ  
ਸਦਾ ਇੱਕ-ਰਸ, ਪ੍ਰਕਾਸ਼ਮਣੀ ਅਤੇ ਅਮਰ ਰਹਿਣ ਵਾਲਾ ‘ਹਰੀ ਰਤਨ’ ਹੈ। ਅਜਿਹਾ  
ਰਤਨ ਕਿਸ ਪ੍ਰਕਾਰ ਮਿਲਦਾ ਹੈ? ਕੇਵਲ ਪੜ੍ਹ ਦਾ ਨਾਮ ਜਪਣ ਨਾਲ। ਇਸ ਲਈ  
ਜਿਸ ਮਨ ਦ੍ਵਾਰਾ ਨਾਮ ਜਪਣ ਨਾਲ ‘ਹਰੀ ਰਤਨ’ ਮਿਲਦਾ ਹੈ, ਉਹ ਮਨ ‘ਹਰੀ  
ਰਤਨ’ ਨਾਲ ਅਜਿਹਾ ਹਿਲ ਜਾਂਦਾ ਯਾਨੀ ਆਦੀ ਹੋ ਜਾਂਦਾ ਹੈ ਕਿ ਉਸਦੇ ਪ੍ਰਕਾਸ਼  
ਤੋਂ ਬਿਨਾਂ ਇੱਕ ਕਦਮ ਭੀ ਨਹੀਂ ਚੱਲ ਸਕਦਾ ਅਰਥਾਤ ਉਸ ਪ੍ਰਕਾਸ਼ ਤੋਂ ਬਾਹਰ  
ਅੰਧੇਰੇ ਯਾਨੀ ਸੰਸਾਰੀ ਪਦਾਰਥਾਂ ਵਿੱਚ ਆਕੇ ਠੋਕਰਾਂ ਨਹੀਂ ਖਾਂਦਾ। ‘ਹਰੀ ਰਸ’ ਦਾ  
ਗਿੱਡਿਆ ਹੋਇਆ ਮਨ, ਉਸ ਮਹਾਂ ਅਨੰਦ ਦਾ ਅਜਿਹਾ ਰਸਿਕ ਬਣ ਜਾਂਦਾ ਹੈ  
ਕਿ ਉਸ ਨਿਰਾਲੇ ਸੁਆਦ ਨੂੰ ਛੱਡ ਹੀ ਨਹੀਂ ਸਕਦਾ ਕਿਉਂਕि-

ਅਵਰਿ ਸਾਦ ਚਖਿ ਸਗਲੇ ਦੇਖੇ ਮਨ ਹਰਿ ਰਸੁ ਸਭ ਤੇ ਮੀਠਾ ਜੀਉਇ॥

(ਅੰਗ ੧੦੦)

ਆਨ ਰਸਾ ਜੇਤੇ ਤੈ ਚਾਖੇ॥ ਨਿਮਖ ਨ ਤਿਸ਼ਨਾ ਤੇਰੀ ਲਾਖੇ॥  
ਹਰਿ ਰਸ ਕਾ ਤੂੰ ਚਾਖਹਿ ਸਾਦੁ॥ ਚਾਖਤ ਹੋਇ ਰਹਹਿ ਬਿਸਮਾਦੁ॥

(ਅੰਗ ੧੮੦)

ਪ੍ਰਸ਼ਨ-‘ਪ੍ਰਭੂ ਰਤਨ’ ਸਦਾ ਅਬਿਨਾਸ਼ੀ ਹੈ, ਇਹ ਠੀਕ ਹੈ ਪ੍ਰੰਤੂ ਮਨ ਤਾਂ ਮਰ ਹੀ ਜਾਣ ਵਾਲਾ ਹੈ ਕਿਉਂਕਿ ਵਿਨਾਸ਼ੀ ਹੈ। ਇਸ ਲਈ ਭਾਵੇਂ ਮਨ ਉਸ ਮਹਾਂ ਅਨੰਦ ਵਿੱਚ ਮਗਨ ਹੋਇਆ ਰਹਿੰਦਾ ਹੈ ਤਾਂ ਭੀ ਭੌਂਵਾਂਗੂੰ ਕਮਲ ਵਿੱਚ ਬੰਦ ਹੋ ਕੇ ਮਰ ਤਾਂ ਜਾਂਦਾ ਹੀ ਹੈ। ਫਿਰ ਕਿਸੇ ਦੇਰ ਨੂੰ ਪ੍ਰਾਪਤ ਹੋਵੇਗਾ ਅਰਥਾਤ ਪ੍ਰਭੂ ਵਾਸ਼ਨਾ ਤੋਂ ਹਟਕੇ ਕਿਸੇ ਹੋਰ ਵਾਸ਼ਨਾ ਵਾਲਾ ਹੋ ਜਾਵੇਗਾ?

ਊੱਤਰ-ਨਹੀਂ, ਸੰਸਾਰੀ ਵਾਸ਼ਨਾ ਤੋਂ ਬਿਨਾਂ ਕਦੇ ਭੀ ਮਿਤੂੰ ਨਹੀਂ ਹੋ ਸਕਦੀ ਤੇ ਪ੍ਰਭੂ, ਕਮਲ ਵਾਂਗੂੰ ਕਦੇ ਪ੍ਰਲੂਣ ਤੇ ਕਦੇ ਬੰਦ ਹੋਣ ਵਾਲਾ ਨਹੀਂ ਹੈ ਅਰਥਾਤ ਉਹ ਪ੍ਰਭੂ ਸਦਾ, ਨਿਰੰਤਰ, ਇੱਕ-ਰਸ, ਨਿਰਵਿਕਾਰ ਇਸਥਿਤੀ ਵਾਲਾ ਹੈ। ਉਸੇ ਤਰ੍ਹਾਂ ਹੀ ਮਨ ਭੀ ‘ਹਰੀ ਰਸ’ ਦੀ ਵਾਸ਼ਨਾ ਨਾਲ ਭਰਪੂਰ ਹੋ ਚੁੱਕਾ ਹੈ, ਜਿਸ ਮਨ ਨੂੰ ਹਰ ਪਾਸੇ ਇੱਕ ਪ੍ਰਭੂ ਹੀ ਭਾਸਦਾ ਹੈ। ਜਿਵੇਂ ਮੱਛੀ ਨੂੰ ਜਲ ਵਿੱਚ ਕਿਸੇ ਪਾਸੇ ਭੀ ਦੌੜਦੀ ਜਾਂ ਖਲੋਦੀ ਹੋਈ ਨੂੰ, ਜਲ ਤੋਂ ਬਿਨਾਂ, ਹੋਰ ਕੁੱਝ ਭੀ ਪ੍ਰਤੀਤ ਨਹੀਂ ਦਿੰਦਾ ਇਸ ਪ੍ਰਕਾਰ ਦਾ ਉਹ ਮਨ, ਕਿਸ ਵਾਸ਼ਨਾ ਦੇ ਕਾਰਨ, ਕਿਸੇ ਦੇਹ ਦੇ ਯੁਕਤ ਹੋ ਸਕੇਗਾ? ਹਮੇਸ਼ਾ ਹੀ ਸਮੁੰਦਰ ਵਿੱਚ ਪ੍ਰਵੇਸ਼ ਕਰ ਰਿਹਾ ਦਰਿਆ, ਸਮੁੰਦਰ ਵਿੱਚੋਂ ਫਿਰ ਅਲੱਗ ਹੋਕੇ ਪਹਿਲੇ ਰੂਪ ਵਾਲਾ ਕਦੋਂ ਹੁੰਦਾ ਹੈ?

ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗ ਪਾਨੀ॥

(ਅੰਗ ੯੩੩-੩੪)

ਪ੍ਰੀਤਮ ਦੀ ਪ੍ਰੀਤੀ ਵਿੱਚ ਦੀਵਾਨਾ ਹੋਇਆ ਮਨ, ਇੱਕ ਛਿੰਨ ਮਾੜ੍ਹ ਭੀ ਸੰਸਾਰੀ ਹੋਸ਼ ਵਾਲਾ ਨਹੀਂ ਹੁੰਦਾ। ‘ਸੰਸਾਰ ਨੂੰ ਭੁੱਲ ਜਾਣਾ’ ਉਸਦਾ ਜੀਵਨ ਹੈ ਅਤੇ ‘ਪ੍ਰਭੂ ਨੂੰ ਭੁੱਲ ਜਾਣਾ’ ਉਸਦੀ ਮੌਤ ਹੈ-

ਜਿਉ ਮਛਲੀ ਬਿਨ ਪਾਣੀਐ ਕਿਉ ਜੀਵਣੁ ਪਾਵੈ॥

ਬੂੰਦ ਵਿਹੁਣਾ ਚਾਡ੍ਹਕੈ ਕਿਉ ਕਰਿ ਤਿ੍ਰੁਪਤਾਵੈ॥

ਨਾਦ ਕੁਰੰਕਹਿ ਬੇਪਿਆ ਸਨਸੁਖ ਉਠਿ ਧਾਵੈ॥

ਭਵਰੁ ਲੋਭੀ ਕੁਸਮ ਬਾਸੁ ਕਾ ਮਿਲਿ ਆਪੁ ਬੰਧਾਵੈ॥

ਤਿਉ ਸੰਤ ਜਨਾ ਹਰਿ ਪ੍ਰੀਤਿ ਹੈ ਦੇਖਿ ਦਰਸੁ ਅਘਾਵੈ॥ (ਅੰਗ ੨੦੮)

ਪੜ੍ਹੁ ਪ੍ਰੀਤੀ ਵਿੱਚ ਪ੍ਰਭਿਆ ਹੋਇਆ ਮਨ, ਕਿਸ ਤਰ੍ਹਾਂ ਹਿੱਲ ਸਕੇ? ਜਲ ਵਿੱਚ ਤੇਂਦੂਏ ਨੇ ਜਕੜ ਲਿਆ ਹੈ। ਇਸ ਤੇਂਦੂਏ ਦੀ ਝਪਟ ਜਿਸ ਭੀ ਹਾਥੀ ਨੂੰ ਪੈ ਗਈ, ਉਹ ਕ੍ਰੋੜਾਂ ਹਾਥੀਆਂ ਦੇ ਖਿੱਚਣ ਪਰ ਭੀ ਨਹੀਂ ਨਿਕਲ ਸਕਦਾ। ‘ਗਜੇਂਦੇ’ ਨਾਮਕ ਹਾਥੀ ਨੂੰ ਬਾਕੀ ਹਾਥੀ ਖਿੱਚਣ ਲਈ ਜ਼ੋਰ ਲਾ ਹੀ ਚੁੱਕੇ ਸਨ, ਭਗਵਾਨ ਦੇ ਸੁਦਰਸ਼ਨ ਚੱਕ੍ਰ ਤੋਂ ਬਿਨਾਂ ਤੇਂਦੂਏ ਦੇ ਹੱਥ ਨਾ ਛੁੱਟ ਸਕੇ। ਇਸ ਪ੍ਰਕਾਰਣ ਵਿੱਚ ‘ਤੇਂਦੂਆ’ ਖੁਦ ਆਪ ‘ਵਾਹਿਗੁਰੂ’ ਹੈ, ਉਸ ਪਾਸੋਂ ਇਸ ਮਨ ਨੂੰ ਛੁਡਾ ਲੈਣ ਵਾਲਾ ਹੋਰ ਕੌਣ ਹੋ ਸਕਦਾ ਹੈ?

ਬੰਕਾ-ਜਿਸ ਮਨ ਨੂੰ ਕੋਈ ਭੀ ਪਦਾਰਥ, ਕਿਸੇ ਹਾਲਤ ਵਿੱਚ ਭੀ ਆਪਣੇ ਵੱਲ ਖਿੱਚ ਨਾ ਸਕੇ, ਉਸ ਨੂੰ ਭੀ ਚੇਤਨ ਮਾਇਆ ਖਿੱਚਦੀ ਦੇਖੀ ਹੈ।

ਉੱਤਰ-ਜੋ ਮਨ, ਪੜ੍ਹੁ ਪਰ ਪੂਰੀ ਤਰ੍ਹਾਂ ਦੀਵਾਨਾ ਨਹੀਂ ਹੋਇਆ ਹੁੰਦਾ, ਉਹੀ ਦੈਤ ਦੇ ਕਾਰਨ ਹੋਰਨਾਂ ਪਰ ਦੀਵਾਨਾ ਹੁੰਦਾ ਫਿਰਦਾ ਹੈ। ਪਿੱਧਲ ਜਾਣ ਦੇ ਸੁਭਾਉ ਵਾਲਾ ਮੌਮ, ਅੱਗ ਦੇ ਸਾਮੁਣੇ ਕਦ ਠਹਿਰਦਾ ਹੈ? ਪੜ੍ਹੁ ਪ੍ਰੀਤੀ ਵਾਲਾ ਮਨ ਤਾਂ ਅਕਾਰ ਰਹਿਤ ਤੇ ਅਕਾਸ਼ ਵਾਂਗੂ ਵਿਆਪਕ ਹੈ ਯਾਨੀ ਪੜ੍ਹੁ ਸੂਰੂਪ ਹੀ ਹੈ। ਇਸ ਲਈ ਨਾ ਉਸ ਨੂੰ ਅੱਗ ਸਾੜਦੀ ਹੈ, ਨਾ ਜਲ ਗਿੱਲਾ ਕਰਕੇ ਗਾਲੁ ਸਕਦਾ ਹੈ, ਨਾ ਕੋਈ ਸਸਤ੍ਰ ਕੱਟ ਸਕਦਾ ਹੈ ਅਤੇ ਨਾ ਹੀ ਵਾਯੂ ਉਡਾ ਸਕਦੀ ਹੈ। ਸਭ ਨੂੰ ਆਤਮ-ਰੂਪ ਦੇਖਣ ਦੇ ਕਾਰਨ ਹੀ, ‘ਮਾਇਆ’ ਉਸ ਤੋਂ ਜੁਦਾ ਨਹੀਂ ਰਹਿੰਦੀ ਯਾਨੀ ‘ਮਾਇਆ ਸੂਰੂਪ’ ਭੀ ਉਹ ਆਪ ਹੀ ਹੈ, ਇਸ ਲਈ ਖਿੱਚ ਨਹੀਂ ਸਕਦੀ।

ਹੇ ਨਿਰਲੱਜ ਮਨ! ਦੂਜਿਆਂ ਉੱਤੇ ਤਾਂ ਡੱਲ੍ਹੁਦਾ ਫਿਰਦਾ ਹੈ, ਕਦੇ ਇਹ ਨਹੀਂ ਸੋਚਿਆ ਕਿ ਮੇਰੇ ਉੱਤੇ ਕਿਨੇ ਕੁ ਭੁਲ੍ਹੁ ਰਹੇ ਹਨ? ਜੇ ਤੇਰੇ ਉੱਤੇ ਕੋਈ ਆਸ਼ਕ ਨਹੀਂ ਹੁੰਦਾ ਤਾਂ ਤੂੰ ਕਿਉਂ ਕਿਸੇ ਲਈ ਰਾਤ ਦਿਨ ਤੜਪਦਾ ਫਿਰਦਾ ਹੈਂ? ਜੇ ਤੇਰੇ ਉੱਤੇ ਕੋਈ ਜਾਨਾਂ ਵਾਰਨੇ ਨੂੰ ਤਿਆਰ ਬੈਠੇ ਹਨ ਤਾਂ ਅੱਛੀ ਤਰ੍ਹਾਂ ਅੰਦਰ ਝਾਤੀ ਮਾਰ ਕੇ ਦੇਖ ਕਿ ਇਹ ਕੁਰਬਾਨੀ ਕਿਸ ਗੱਲ ਖਾਤਰ ਹੈ? ਜੇ ਤੂੰ ਪੜ੍ਹੁ ਦਾ ਅਤੀ ਫੇਮੀ ਹੈ, ਸਭ ਲਈ ਇੱਕੋ ਜਿਹਾ ਹੋਣ ਦੇ ਕਾਰਨ, ਲੋਕ ਪਿਆਰ ਕਰਦੇ ਹਨ ਤਾਂ ਇਹ ਪਿਆਰ, ਸੰਸਾਰ ਸਾਗਰ ਵਿੱਚ ਛੁੱਬੇ ਜਾਦੇ ਜੀਵਾਂ ਲਈ ਕਿਸਤੀ ਦੇ ਤੁੱਲ ਹੈ। ਜੇ ਤੂੰ ਕੇਵਲ ਸ੍ਰੇਸ਼ਟ ਆਚਰਣ ਵਾਲਾ ਹੈ, ਇਸ ਲਈ ਲੋਕ ਪਿਆਰ ਕਰਦੇ ਹਨ ਤਾਂ ਦੈਵੀ ਗੁਣਾਂ ਦ੍ਵਾਰਾ ਆਪਣਾ ਜੀਵਨ ਹੋਰ ਭੀ ਉੱਚਾ ਕਰ ਤਾਕਿ ਤੇਰੇ ਮੇਲੀ (ਸੰਗੀ) ਲੋਕ, ਤੇਰੇ ਜੇਹੇ ਹੀ ਹੋ ਜਾਣ। ਜੇ ਤੂੰ ਆਪ ਸੰਸਾਰ ਵਿੱਚ ਡੁੱਬਾ

ਹੋਇਆ ਹੈਂ ਅਤੇ ਤੇਰੇ ਨਾਲ ਪ੍ਰੀਤੀ ਕਰਨ ਵਾਲੇ ਭੀ ਉਸੀ ਮੂਹ ਵਿੱਚ ਛੁੱਬਣ ਲਈ ਪਿਆਰ ਕਰਦੇ ਹਨ ਤਾਂ ਅਜਿਹੇ ਗਿਰੇ ਹੋਏ ਗੰਦੇ ਖਿਆਲ ਵਾਲੇ ਦਾ ਜ਼ਿਕਰ ਕਰਨਾ ਹੀ ਕੀ? ਅਜਿਹੇ ਬੰਦੇ ਦਾ ਤਾਂ ਨਾਮ ਲੈਣਾ ਭੀ ਪ੍ਰੇਮੀ ਦੇ ਹਿਰਦੇ ਨੂੰ ਕਲੰਕ ਹੈ ਕਿਉਂਕਿ ਉਸ ਵਿੱਚ ਅਤੀ ਪਵਿੱਤ੍ਰ ਅਤੇ ਸੱਚਾ 'ਪ੍ਰੇਮ' ਰਹਿੰਦਾ ਹੈ।

ਬਾਂ-ਬਾਂ ਤੇ ਭਟਕਣ ਵਾਲੇ ਮੂਰਖ ਮਨ ਨੇ, ਪ੍ਰੇਮ ਨੂੰ ਖੇਲ੍ਹ ਹੀ ਸਮਝ ਰੱਖਿਆ ਹੈ। ਮਤਲਬ ਪ੍ਰਸਤਾਂ ਨਾਲ ਹੀ ਹਮੇਸ਼ਾ ਚਾਉ-ਲਾਡ ਤੇ ਹੱਸਣ-ਖੇਲ੍ਹਣ ਆਦਿ ਰਹਿਣ ਦੇ ਕਾਰਨ, ਕੇਵਲ ਇਹੀ ਪਤਾ ਹੈ ਕਿ ਜਿੱਥੋਂ ਭੀ ਪ੍ਰੇਮ ਹੈ, ਉਥੇ ਇੱਕ ਦੂਜੇ ਨੂੰ ਕੋਈ ਸੰਸਾਰੀ ਸੁੱਖ ਲੈਣ ਦਾ ਮਤਲਬ ਹੁੰਦਾ ਹੈ ਯਾਨੀ ਮਤਲਬ ਨੂੰ ਹੀ ਪ੍ਰੇਮ ਜਾਣਿਆ ਹੈ ਕਿਉਂਕਿ 'ਸੱਚੇ ਪ੍ਰੇਮ' ਦਾ ਤਾਂ ਕਦੇ ਪਰਛਾਵਾਂ ਭੀ ਨਹੀਂ ਦੇਖਿਆ ਤਾਂ ਫਿਰ ਪ੍ਰੇਮ ਦੀ ਪਛਾਣ ਕੀ ਹੋਣੀ ਹੋਈ?

### ਸੁੱਭ ਅਸੁੱਭ ਇੱਛਾ

ਪ੍ਰਸ਼ਨ-ਚਿੱਤ ਵਿੱਚ ਕਿਸੇ ਨਾ ਕਿਸੇ ਇੱਛਾ ਨੂੰ ਲੈਕੇ ਹੋ, ਪ੍ਰੇਮ ਕੀਤਾ ਜਾਂਦਾ ਹੈ। ਜਿਸ ਨੂੰ ਕੋਈ ਭੀ ਇੱਛਾ ਨਹੀਂ, ਉਸ ਨਿਰ-ਇੱਛਤ ਦੀ ਬਿਤੀ, ਕਿਸੇ ਵਸਤੂ ਦੇ ਅਕਾਰ ਨੂੰ ਗ੍ਰਹਣ ਹੀ ਨਹੀਂ ਕਰਦੀ। ਦੇਖਣ ਵਿੱਚ ਆਉਂਦਾ ਹੈ ਕਿ ਪ੍ਰਭੂ ਪ੍ਰੀਤੀ ਵਿੱਚ ਮਗਨ, ਸੰਤ ਜਨਾਂ ਨਾਲ ਜੋ ਅਤੇਤ ਪ੍ਰੇਮ ਕਰਨ ਵਾਲੇ ਪ੍ਰੇਮੀ ਲੋਕ ਹਨ, ਉਹ ਭੀ ਆਪਣੀ ਕਲਜਾਣ ਦੀ ਇੱਛਾ ਨੂੰ ਲੈਕੇ ਹੀ ਪ੍ਰੇਮ ਕਰਦੇ ਹਨ ਅਤੇ ਇਸੀ ਤਰ੍ਹਾਂ ਸੰਤ ਲੋਕ ਭੀ ਜੋ ਆਪਣੇ ਪ੍ਰਭੂ ਨਾਲ ਇੱਕ-ਰਸ ਪ੍ਰੀਤੀ ਬਣਾਈ ਰੱਖਣ ਵਾਲੇ ਹਨ, ਉਹ ਭੀ ਅੰਤ ਵਿੱਚ ਮੁਕਤੀ ਦੀ ਇੱਛਾ ਨੂੰ ਹੀ ਮੁੱਖ ਰੱਖ ਕੇ ਪ੍ਰੇਮ ਵਿੱਚ ਬੇਖਬਰ ਹੁੰਦੇ ਹਨ। ਜਦ ਇਹ ਗੱਲ ਹੈ ਤਾਂ ਤੁੱਛ ਬੁੱਧੀ ਵਾਲੇ ਸੰਸਾਰੀ ਲੋਕ ਭੀ ਜੋ ਆਪਣੀ ਕਾਮ ਅਗਨੀ ਨੂੰ ਬੁਝਾਉਣ ਖਾਤਰ ਜਲ ਨਾਲ ਪ੍ਰੇਮ ਰੱਖਦੇ ਹਨ ਤਾਂ ਕੀ ਹਰਜ ਹੈ?

ਉੱਤਰ-ਠੀਕ ਹੈ, ਤੇਰੇ ਕਹੇ ਮੁਤਾਬਿਕ ਦੌਨੋਂ ਪ੍ਰਕਾਰ ਦੀ ਇੱਛਾ ਹੀ ਹੈ ਪ੍ਰੇਮ ਅੱਖਾਂ ਉੱਤੇ ਬੰਨੀ ਹੋਈ ਮੂਰਖਤਾ ਦੀ ਪੱਟੀ ਨੂੰ ਜਗਾ ਖੋਲ੍ਹ ਕੇ ਇੱਛਾਵਾਂ ਦੇ ਫਲ ਵੱਲ ਭੀ ਨਜ਼ਰ ਮਾਰ। ਵਿਧੀ ਮੁਤਾਬਿਕ ਮਾਰ ਕੇ ਖਾਣੀ ਹੋਈ ਸੰਖੀਆ (ਜ਼ਹਿਰ) ਸ਼ਰੀਰ ਨੂੰ ਅਤੀ ਪੁਸ਼ਟ ਰੱਖਦੀ ਅਥਵਾ ਕਈ ਰੋਗਾਂ ਦਾ ਨਾਸ਼ ਕਰਦੀ ਹੈ ਅਤੇ ਉਹੀ ਸੰਖੀਆ ਕੱਚੀ ਖਾ ਲੈਣ ਨਾਲ ਮਨੁੱਖ ਦੀ ਸੋਤ ਹੋ ਜਾਂਦੀ ਹੈ ਭਾਵੇਂ ਹੈ ਤਾਂ ਉਹ ਜ਼ਹਿਰ ਹੀ !

ਰਾਤ ਨੂੰ ਬਾਲਿਆ ਹੋਇਆ ਦੀਵਾ ਅਥਵਾ ਬਿਜਲੀ ਆਦਿ ਪ੍ਰਕਾਸ਼, ਬੋੜੀ ਜਗ੍ਹਾ ਦਾ ਅੰਧੇਰਾ ਹੀ ਦੂਰ ਕਰਦੇ ਹਨ ਅਤੇ ਸੂਰਜ ਦਾ ਪ੍ਰਕਾਸ਼ ਅੰਧੇਰੀ ਰਾਤ ਦੀ ਜਗ੍ਹਾ ਜਿੰਨੀ ਅੱਸ਼ ਭੀ ਬਾਕੀ ਨਹੀਂ ਰਹਿਣ ਦਿੰਦਾ, ਪਰ ਹੈ ਤਾਂ ਪ੍ਰਕਾਸ਼ ਹੀ! ਜਿਉਂ ਇਹ ਦਿਸ਼ਟਾਂਤ ਹਨ, ਉਸੇ ਤਰ੍ਹਾਂ ਆਪਣੀ ਕਲਜਾਣ ਦੀ ਇੱਛਾ ਰੱਖਕੇ ਸੰਤ ਜਨਾਂ ਨਾਲ ਤਥਾ ਸੰਤਾਂ ਦ੍ਰਾਗ ਪ੍ਰਭੂ ਨਾਲ ਪ੍ਰੇਮ ਕੀਤਾ ਜਾਂਦਾ ਹੈ। ਉਸ ਪ੍ਰੇਮ ਦ੍ਰਾਗ ਇੱਛਾ ਤੋਂ ਰਹਿਤ ਨਿਰਵਿਕਾਰ ਗੋਬਿੰਦ ਪ੍ਰਭੂ ਦਾ ਮਿਲਾਪ ਹੋ ਕੇ ਹੋਰ ਜਿੰਨੀਆਂ ਭੀ ਇੱਛਾਵਾਂ ਹਨ, ਸਾਰੀਆਂ ਹੀ ਇਸ ਇੱਕ ਇੱਛਾ ਨਾਲ ਭਸਮ ਹੋ ਜਾਂਦੀਆਂ ਹਨ। ਇੱਛਾਵਾਂ (ਜੋ ਜਨਮ ਦਾ ਨਿਮਿੱਤ ਹਨ) ਦੇ ਨਾ ਰਹਿਣ ਕਰਕੇ ਮੁੜ (ਫਿਰ) ਜਨਮ ਨਹੀਂ ਹੁੰਦਾ ਤਾਂ ਦੁੱਬੀ ਦੀ ਸੰਭਾਵਨਾ ਹੀ ਨਾ ਰਹੀ।

ਕਾਮ ਅਗਨੀ ਦੀ ਸ਼ਾਂਤੀ ਵਾਸਤੇ ਜੋ ਜਲ ਨਾਲ ਪ੍ਰੇਮ ਰੱਖਿਆ ਜਾਂਦਾ ਹੈ ਉਹ ਖੂਹ, ਬਾਉਲੀ, ਤਲਾਬ ਅਤੇ ਦਰਿਆ ਆਦਿ ਇੱਕ ਦੇਸ਼ੀ ਹਨ ਉਹ ਵਣ (ਜੰਗਲ) ਨੂੰ ਲੱਗੀ ਭਜੇਕਰ ਅੱਗ ਉੱਪਰ ਪਾ ਦੇਣ ਨਾਲ ਕਿਤਨੀ ਕੁ ਅੱਗ ਬੁਝਾ ਦੇਣਗੇ? ਦਾਹ ਹੋ ਰਿਹਾ ਵਣ ਭਾਰੀ ਬਾਰਸ਼ ਬਿਨਾਂ ਕਦੇ ਸ਼ਾਂਤ ਹੋ ਸਕਦਾ ਹੈ? ਹੈਣ ਤਾਂ ਦੋਨੋਂ ਜਲ ਹੀ! ਮਨੁੱਖ ਦੇ ਹਿਰਦੇ ਅੰਦਰ ਕੌੜ੍ਹਾਂ ਇੱਛਾਵਾਂ ਰੂਪ ਅੱਗ ਬਲ ਰਹੀ ਹੈ, ਉਨ੍ਹਾਂ ਵਿੱਚੋਂ ਇੱਕ ਇੱਛਾ ਦੇ ਬੁਝਾਉਣ ਖਾਤਰ ਜਦ ਪ੍ਰਵਿਰਤ ਹੁੰਦਾ ਹੈ ਤਦ ਬਲਦੀ ਅੱਗ ਉੱਤੇ ਹੋਰ ਲੱਕੜਾਂ (ਬਾਲਣ) ਪਾ ਦੇਣ ਨਾਲ ਜਿਉਂ ਉਸ ਵੇਲੇ ਅੱਗ ਦੀ ਲਾਟ ਮਿਟਦੀ ਦਿਖਾਈ ਦਿੰਦੀ ਹੈ ਪ੍ਰਭੂ ਬੋੜੀ ਦੇਰ ਬਾਅਦ ਹੀ ਪਹਿਲਾਂ ਨਾਲੋਂ ਭੀ ਹੋਰ ਜਿਆਦਾ ਭਾਂਬੜ ਮੱਚਦਾ ਹੈ, ਤਿਉਂ ਹੀ ਮਨੁੱਖ ਨੂੰ ਕਿਸੀ ਇੱਛਾ ਪੂਰੀ ਹੋਣ ਦਾ ਭ੍ਰਮ ਹੁੰਦਾ ਹੈ, ਬਾਅਦ ਵਿੱਚ ਛੋਤੀ ਹੀ ਉਹ ਇੱਛਾ ਰੂਪੀ ਅੱਗ, ਫਿਰ ਲਟ-ਲਟ ਬਲਦੀ ਹੈ। ਇਉਂ ਜਦ ਇੱਕ ਇੱਛਾ ਨੂੰ ਪੂਰਾ ਕਰਨ ਲਈ ਕੀਤਾ ਹੋਇਆ ਪ੍ਰੇਮ, ਉਸ ਨੂੰ ਪੂਰਾ ਨਹੀਂ ਕਰ ਸਕਦਾ ਤਾਂ ਹੋਰ ਜੋ ਅਨੰਤ ਇੱਛਾਵਾਂ ਚਿੱਤ ਵਿੱਚ ਪਈਆਂ ਹਨ, ਕਿਸ ਤਰ੍ਹਾਂ ਮਿਟਾ ਸਕਦਾ ਹੈ ਤਾਂ ਫਿਰ ਸ਼ਾਂਤੀ ਕਿਥੋਂ?

ਹੇ ਮਨ! ਤੂੰ ਉਸ ਪ੍ਰਭੂ ਉੱਤੇ ਦੀਵਾਨਾ ਹੋ ਜਾ, ਤਾਂ ਸਾਰੀ ਦੁਨੀਆਂ ਹੀ ਤੇਰੇ ਉੱਪਰ ਦੀਵਾਨੀ ਹੋਈ ਫਿਰੋਜ਼ੀ। ਇਸਤ੍ਰੀ, ਮਰਦ ਅਤੇ ਪੁੱਤ੍ਰ ਆਦਿ ਪਦਾਰਥਾਂ ਉੱਤੇ ਦੀਵਾਨੇ ਹੋਏ ਬੁੱਧੀਗੀਨ ਮਨੁੱਖ ਉੱਤੇ ਕੋਈ ਭੀ ਦੀਵਾਨਾ ਹੁੰਦਾ ਨਹੀਂ ਦੇਖਿਆ। ਜੇ ਕੋਈ ਹੋਵੇ ਭੀ ਤਾਂ ਉਹ ਪੁਰਸ਼ ਨਹੀਂ ਪਸੂ ਹੈ, ਇੱਥੇ ਗੱਲ ਮਨੁੱਸ਼ ਦੇਹ ਦੀ ਚੱਲ ਰਹੀ ਹੈ। ਜੋ ਪ੍ਰਭੂ-ਪ੍ਰੀਤੀ, ਇੱਛਾਵਾਂ ਨਾਲ ਜਲ ਰਹੇ ਹਿਰਦੇ ਨੂੰ, ਮੀਂਹ

ਵਾਂਗੀ ਸ਼ਾਂਤ ਕਰ ਦੇਣ ਵਾਲੀ ਹੈ, ਉਸਦੀ ਪ੍ਰਾਪਤੀ ਲਈ ਮਹਾਂਪੁਰਸ਼ਾਂ ਦੇ ਚਰਨਾਂ ਪਰ ਆਪਣਾ ਮਸਤਕ ਰੱਖ। ਉਨ੍ਹਾਂ ਦੀ ਚਰਨ ਪੂਜੀ ਤੇਰੇ ਸਭ ਪਾਪ ਮਿਟਾ ਕੇ ਸੰਸਾਰ ਸਮੁੱਦਰ ਤੋਂ ਪਾਰ ਕਰ ਦੇਵੇਗੀ। ਸ੍ਰੋਟ ਕਰਮਾਂ ਵਾਲੇ ਸਾਰੇ ਹੀ ‘ਅਚਲ ਸ਼ਾਂਤੀ’ ਵਾਸਤੇ ਚਰਨ ਪੂਜ ਨੂੰ ਚਾਹ ਰਹੇ ਹਨ ਅਰਥਾਤ ਸਭ ਇੱਛਾਵਾਂ ਨੂੰ ਛੱਡ ਕੇ, ਉਨ੍ਹਾਂ ਦੇ ਚਰਨਾਂ ਵਿੱਚ ਜਾਕੇ ‘ਸਤਿ ਉਪਦੇਸ਼’ ਨੂੰ ਸ਼ੁਨਣ ਦੀ ਇੱਛਾ ਵਾਲੇ ਹਨ—

## ਜਿਤਨੀ ਸ਼ਿਸ਼ਟਿ ਤੁਮਗੀ ਮੇਰੇ ਸੁਆਮੀ

ਸਭ ਤਿਤਨੀ ਲੋਚੈ ਪੁਰਿ ਸਾਧੁ ਕੀ ਤਾਈ॥

## ਨਾਨਕ ਲਿਲਾਟਿ ਹੋਵੈ ਜਿਸ ਲਿਖਿਆ

ਤਿਸ ਸਾਧੁ ਪੁਰਿ ਦੇ ਹਰਿ ਪਾਰਿ ਲੰਘਾਈ ॥

(અંગ્રેજી પાઠક)

ਬਾਜ਼ ਨੁ ਭਾਗ ਨੁ ਘਰਖ ਨੁ ਸਾਦਨ॥ ਬਿਛ ਬਿਛ ਨੁ ਚਾਂਡੀ॥

ਬਚਨਾ ਸਬਚਨਾ ਸੰਡਨ ਬੰਦਰ || ਸਖੇ ਸਖੇ ਪਾਂਧੀ || (ਅੰਗ 80੯-੦੨)

ਈਤ ਦੀ ਸਹਿ ਵਿਖੇ ਆਪਾ ਕੌਰ॥ ਈਤ ਪਾਣਿ ਰਾਵਾ ਲਕੜ ਦੇ ਕੌਰ॥

ਮਤ ਵਾ ਬੂਝ ਸਿਟ ਅਥ ਕਦਾ ਸਿਤ ਪ੍ਰਸਾਦ ਸਨਸ ਸਰਦ ਤ ਛਦਾ।

(अग्रपंच-८८)

ਕੁਝ ਨਿਨ੍ਹ ਸਦਾ ਜਨ ਪੂਰੀ ਜਿਨ੍ਹ ਪਰਿਪਾਤ ਸਾਡੀ ਪੂਰੀ॥

(अग्रपंच)

ਚਰਨ ਸਾਧ ਕ ਪਾਏ ਪਾਏ ਪਾਉ ॥ ਅਗੁਪ ਸਾਧ ਕਉ ਅਪਨਾ ਜਾਉ ॥

(अंग २८३)

ਕਹੁ ਨਾਨਕ ਜਿਨ ਪੂਰਿ ਸੰਤ ਪਾਈ॥ ਤਾ ਕੇ ਨਿਕਟਿ ਨ ਆਵੇ ਮਾਈ॥

ਪੰਜਾਬ ਦੇ ਪ੍ਰਕਾਸ਼

ਸਤਿਗੁਰ ਨਾਲ ਅਤੇ ਜੰਤ ਪੀਤੀ ਕਰਨ ਵਾਲਾ ਸੇਵਕ ਉਹੀ ਹੈ ਜੋ ਆਪਣਾ  
ਸਿਰ ਕੱਟ ਕੇ ਗੁਰੂ ਚਰਨਾਂ ਪਰ ਰੱਖ ਦੇਵੇ। ਮਤਲਬ ਇਹ ਹੈ ਕਿ ਸਿਰ ਹੀ ਸਰੀਰ  
ਦਾ ਸਰਬੋਤਮ ਅਤੇ ਸ਼ੈਖਲੀ ਅੰਗ ਹੈ। ਇਸ ਦੇ ਕੱਟ ਜਾਣ ਨਾਲ, ਉਸੇ ਵੱਲੋਂ ਮਿਠੁ  
ਹੁੰਦੀ ਹੈ। ਮੁਰਦੇ ਤੁੱਲ ਹੋਇਆ ਯਾਨੀ ਅਹੰਕਾਰ ਤੋਂ ਰਹਿਤ ਹੋ ਕੇ, ਆਪਣੀਆਂ  
ਚੜ੍ਹਾਈਆਂ ਨੂੰ ਖੂਹ ਵਿੱਚ ਚੁੱਟ ਦੇਵੇ। ਜੋ ਕੀ ਉਪਦੇਸ਼ ਸਤਿਗੁਰੂ ਦਿੰਦੇ ਹਨ,  
ਉਸ ਨੂੰ ਅੱਛੀ ਤਰ੍ਹਾਂ ਹਿਰਦੇ ਵਿੱਚ ਧਾਰਨ ਕਰੋ ਅਰਥਾਤ ਉਨ੍ਹਾਂ ਦੇ ਹੁਕਮ ਅੰਦਰ  
ਹੀ ਸਾਰੀ ਸੇਸ਼ਨ ਤੈ-

ਨਾਨਕ ਸੇਵਕ ਸੋਈ ਆਖੀਐ ਜੋ ਸਿਰੁ ਧਰੇ ਉਤਾਰਿ॥  
ਸਤਿਗੁਰ ਕਾ ਭਾਣਾ ਮੰਨਿ ਲਏ ਸਬਦੁ ਰਖੈ ਉਰ ਧਾਰਿ॥

(ਅੰਗ ੧੨੪)

ਜਨ ਨਾਨਕ ਕੀ ਲਜ ਪਾਂਤਿ ਗੁਰੂ ਹੈ ਸਿਰੁ ਬੇਚਿਓ ਸਤਿਗੁਰ ਆਗੇ॥

(ਅੰਗ ੧੨੨)

ਸਾ ਸੇਵਾ ਕੀਤੀ ਸਫਲ ਹੈ ਜਿਤੁ ਸਤਿਗੁਰ ਕਾ ਮਨੁ ਮੰਨੇ॥

ਜਾ ਸਤਿਗੁਰ ਕਾ ਮਨੁ ਮੰਨਿਆ ਤਾ ਪਾਪ ਕਸੰਮਲ ਭੰਨੇ॥ (ਅੰਗ ੩੯)

ਗੁਰ ਕਾ ਬਚਨੁ ਸਦਾ ਅਥਿਨਾਸੀ॥ ਗੁਰ ਕੈ ਬਚਨਿ ਕਟੀ ਜਮ ਫਾਸੀ॥

(ਅੰਗ ੧੨੨)

ਮੁਕਤੀ ਪ੍ਰਾਪਤ ਕਰਨ ਵਿੱਚ ਦੇਰੀ ਹੈ ਤਾਂ ਕੇਵਲ ਸਤਿਗੁਰੂ ਦੇ ਬਚਨਾਂ ਨੂੰ  
ਅੱਛੀ ਤਰ੍ਹਾਂ ਮੰਨਣ ਦੀ ਹੀ ਦੇਰੀ ਹੈ-

ਗੁਰੁ ਪਰਮੇਸਰੁ ਏਕੋ ਜਾਣੁ॥ ਜੋ ਤਿਸ ਭਾਵੈ ਸੋ ਪਰਵਾਣੁ॥

(ਅੰਗ ੮੯੪)

ਇਸ ਵਾਕ ਅਨੁਸਾਰ ਜੋ ਗੁਰੂ ਅਤੇ ਪੜ੍ਹੁ ਵਿੱਚ ਕਿੰਚਤ-ਮਾੜ੍ਹ ਭੀ ਭੇਦ ਨਹੀਂ  
ਮੰਨਦਾ, ਉਸ ਅਚੱਲ ਨਿਸਚੇ ਵਾਲੇ ਸੇਵਕ ਦਾ, ਇਸ ਲੋਕ ਅਤੇ ਪਰਲੋਕ ਵਿੱਚ  
ਭੀ 'ਗੁਰੂ' ਸਹਾਈ ਰਹਿੰਦਾ ਹੈ-

ਅਪੁਨੇ ਸੇਵਕ ਕੀ ਆਪੇ ਰਾਖੈ ਆਪੇ ਨਾਮੁ ਜਪਾਵੈ॥

ਜਹ ਜਹ ਕਾਜ ਕਿਰਤਿ ਸੇਵਕ ਕੀ ਤਹਾ ਤਹਾ ਉਠਿ ਧਾਵੈ॥

ਸੇਵਕ ਕਉ ਨਿਕਟੀ ਹੋਇ ਦਿਖਾਵੈ॥

ਜੋ ਜੋ ਕਹੈ ਠਾਕੁਰ ਪਹਿ ਸੇਵਕੁ ਤਤਕਾਲ ਹੋਇ ਆਵੈ॥ (ਅੰਗ ੮੦੩)

ਜੋ ਹਰ ਪ੍ਰਕਾਰ ਨਾਲ ਗੁਰੂ ਚਰਨਾਂ ਵਿੱਚ ਹੀ ਪ੍ਰੀਤੀ ਰੱਖਣ ਵਾਲਾ ਹੈ, ਉਸ  
ਨੂੰ ਕਿਸ ਗੱਲ ਦੀ ਕਮੀ ਰਹਿ ਸਕਦੀ ਹੈ?

ਨਿਧਿ ਸਿਧਿ ਰਿਧਿ ਹਰਿ ਹਰਿ ਮੇਰੈ॥ ਜਨਮੁ ਪਦਾਰਥੁ ਗਹਿਰ ਗੰਡੀਰੈ॥

ਲਾਖ ਕੋਟ ਖੁਸੀਆ ਰੰਗ ਰਾਵੈ ਜੋ ਗੁਰ ਲਾਗਾ ਪਾਈ ਜੀਉ॥

(ਅੰਗ ੯੦੧)

ਸਤਿਗੁਰ ਮਿਲਿਐ ਉਲਟੀ ਭਈ ਨਵ ਨਿਧਿ ਖਰਚਿਉ ਖਾਉ॥

ਅਠਾਰਹ ਸਿਧੀ ਪਿਛੈ ਲਗੀਆ ਫਿਰਨਿ ਨਿਜ ਘਰਿ ਵਸੈ ਨਿਜ ਥਾਇ॥

(ਅੰਗ ੯੧)

ਜਿਤੜੇ ਫਲ ਮਨਿ ਬਾਛੀਅਹਿ ਤਿਤੜੇ ਸਤਿਗੁਰ ਪਾਸਿ॥

(ਅੰਗ ੫੨)

ਗੁਰ ਸਮਰਥ ਗੁਰੁ ਨਿਰੰਕਾਰੁ ਗੁਰੁ ਉੱਚਾ ਅਗਮ ਅਪਾਰੁ॥

ਗੁਰ ਕੀ ਮਹਿਮਾ ਅਗਮ ਹੈ ਕਿਆ ਕਬੈ ਕਬਨਹਾਰੁ॥

(ਅੰਗ ੫੨)

### ਦੁਰਭਾਗੇ ਜੀਵ ਦੀ ਦੁਰਗਤੀ

ਹਰ ਪ੍ਰਕਾਰ ਨਾਲ ਸਮਰਥ, ‘ਪ੍ਰਭੂ ਸੂਰਪ ਗੁਰੂ’ ਤੋਂ ਜੋ ਮਲਿਨ ਵਾਸਨਾ ਦੇ ਕਾਰਨ, ਮੰਦ ਬੁੱਧੀ ਵਾਲਾ ਸੇਵਕ ਅਤੇ ਵਿਸ਼੍ਵਾਸਹੀਨ ਕੇਨ੍ਦ੍ਰ ਹੋ ਜਾਵੇ, ਉਸ ਜੀਵ ਦੀ ਦੁਰਗਤੀ ਕਹਿਣ ਲੱਗੇ, ਜੁਥਾਨ ਕੰਬਦੀ ਹੈ-

ਸਤਿਗੁਰ ਤੇ ਜੋ ਮੁਹ ਫੇਰਹਿ ਮਥੇ ਤਿਨ ਕਾਲੇ॥

ਅਨਦਿਨ ਦੁਖ ਕਮਾਵਦੇ ਨਿਤ ਜੋਹੇ ਜਮ ਜਾਲੇ॥

ਸੁਪਨੈ ਸੁਖੁ ਨ ਦੇਖਨੀ ਬਹੁ ਚਿੰਤਾ ਪਰਜਾਲੇ॥

(ਅੰਗ ੩੦)

ਸਤਿਗੁਰ ਤੇ ਜੋ ਮੁਹ ਫੇਰੇ ਓਇ ਭ੍ਰਮਦੇ ਨਾ ਟਿਕੰਨਿ॥

ਪਰਤ ਆਸਾਨੁ ਨ ਝਲਈ ਵਿਚਿ ਵਿਸਟਾ ਪਏ ਪਰੰਨਿ॥

(ਅੰਗ ੨੩੩)

ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੁ ਅਉਖਾ ਜਗ ਮਹਿ ਹੋਇਆ॥

ਨਰਕ ਘੋਰ ਦੁਖ ਖੂਚੁ ਹੈ ਓਥੈ ਪਕੜਿ ਓਹੁ ਦੌਇਆ॥

ਕੂਕ ਪੁਕਾਰ ਕੇ ਨਾ ਸੁਣੋ ਓਹੁ ਅਉਖਾ ਹੋਇ ਹੋਇਆ॥

(ਅੰਗ ੩੦੯)

ਇਸ ਲਈ, ਜਿਸ ਤੋਂ ਬਿਨਾਂ ਇੱਕ ਘੜੀ ਭਰ ਭੀ ਜੀਵਨ ਨਹੀਂ ਰਹਿ ਸਕਦਾ, ਜਿਸ ਨੂੰ ਸਾਡੀ ਹਰ ਪ੍ਰਕਾਰ ਨਾਲ ਚਿੰਤਾ ਰਹਿੰਦੀ ਹੈ, ਹੇ ਮਨ ! ਉਸ ਅਜਿਹੇ ਮੁਕਤਿ-ਭੁਗਤਿ ਦੇ ਦਾਤਾ, ਪ੍ਰਭੂ ਸੂਰਪ ‘ਗੁਰੂ’ ਨਾਲ ਕਿਉਂ ਰੁੱਸਣਾ ਹੈ ਅਰਥਾਤ ਉਸ ਨਾਲੋਂ ਪ੍ਰੇਮ ਤੌੜਕੇ, ਸੰਸਾਰ ਦੀ ਹੋਰ ਕਿਹੜੀ ਵਸਤੂ ਨਾਲ ਪ੍ਰੇਮ ਲਾਉਣਾ ਹੈ?

ਨਾਨਕ ਜਿਸੁ ਬਿਨੁ ਘੜੀ ਨ ਜੀਵਣਾ ਵਿਸਰੇ ਸਰੈ ਨ ਬਿੰਦ॥

ਤਿਸੁ ਸਿਉ ਕਿਉ ਮਨ ਰੂਸੀਐ ਜਿਸਹਿ ਹਮਾਰੀ ਚਿੰਦ॥

(ਅੰਗ ੧੦੮)

### ਗੋਵਿੰਦ ਦਿੱਸਟੀ

ਪਿਆਰੇ ਹਰਿਸਿਮਰਨ ! ਜੋ ਅਨੰਤ ਕਲੋਸ਼ ਦੇਣ ਵਾਲੀ ਦੂੜ ਨੂੰ ਵਿਨਾਸ਼  
ਕਰਕੇ 'ਅਨੰਦ-ਸੂਰਪ' ਅਵੈਤ ਦਾ ਦਰਸ਼ਨ ਕਰਾਉਣ ਵਾਲੇ ਹਨ, ਉਨ੍ਹਾਂ ਦੇ ਇਸ  
ਮਹਾਨ ਉਪਕਾਰ ਬਦਲੇ, ਸੇਵਕ ਕੀ ਦੇ ਸਕਦਾ ਹੈ? ਅਰਥਾਤ ਕੁੱਝ ਭੀ ਨਹੀਂ,  
ਸਿਵਾਏ ਇਸ ਤੋਂ ਕਿ ਉਨ੍ਹਾਂ ਦੀ ਪ੍ਰੀਤੀ ਵਿੱਚ ਆਪਣੇ-ਆਪ ਨੂੰ ਭੁੱਲ ਕੇ,  
ਸਰਬੱਤ ਉਨ੍ਹਾਂ ਨੂੰ ਹੀ ਦੇਖੋ ਯਾਨੀ ਸਭ ਜੀਵਾਂ ਨੂੰ ਸਤਿਗੁਰ ਦਾ ਵਾਸਤਵ ਸੂਰਪ  
ਨਿਰਵਿਕਾਰ, ਸਮ ਅਤੇ ਨਿਰਵਿਕਲਪ ਜਾਣਕੇ ਪਿਆਰ ਕਰੋ-

ਕਰੈ ਕਬੀਰੁ ਪੂਰਨ ਜਗ ਸੋਈ॥ ਜਾ ਕੇ ਹਿਰਦੇ ਅਵਰੁ ਨ ਹੋਈ॥

(ਅੰਗ ੩੩੦)

ਜਦ ਤੇਰਾ, ਪ੍ਰੀਤਮ ਤੋਂ ਬਿਨਾਂ ਕੋਈ ਦੂਜਾ ਹੈ ਹੀ ਨਹੀਂ ਤਦ ਕਿਸ ਭੇਦ-  
ਦਿੱਸਟੀ ਨਾਲ ਤੂੰ ਕਿਸੇ ਦਾ ਮਨ ਦੁਖਾ ਸਕਦਾ ਹੈਂ? ਅਤੀ ਪਿਆਰੀ ਅਤੇ ਸੱਚੀ  
ਬਾਣੀ ਬੋਲ ਕਿਉਂਕਿ ਤੂੰ ਜਿਸ ਨਾਲ ਭੀ ਗੱਲ ਕਰਨੀ ਜਾਂ ਹੋਰ ਵਿਵਹਾਰ ਆਦਿ  
ਕਰਨਾ ਹੈ, ਉਸ ਰੂਪ ਵਿੱਚ ਤੇਰਾ ਪ੍ਰੀਤਮ ਹੀ ਹੈ। ਜੋ ਦੂੜ ਨੂੰ ਛੱਡਕੇ ਇੱਕ  
ਆਪਣੇ ਪ੍ਰੀਤਮ ਦੀ ਪ੍ਰੀਤੀ ਵਿੱਚ ਹੀ ਮਗਨ ਰਹਿੰਦੇ ਹਨ, ਉਹ ਕਿਸੇ ਦਾ ਭੀ  
ਮਨ ਨਹੀਂ ਢਾਹੁੰਦੇ-

ਠਠਾ ਮਨੂਆ ਠਾਹਿ ਨਾਹੀ॥ ਜੋ ਸਗਲ ਤਿਆਗਿ ਏਕਹਿ ਲਪਟਾਹੀ॥

(ਅੰਗ ੨੫੯)

ਇਕੁ ਫਿਕਾ ਨ ਗਾਲਾਇ ਸਭਨਾ ਮੈ ਸਚਾ ਧਣੀ॥

ਹਿਆਉ ਨ ਕੈਹੀ ਠਾਹਿ ਮਾਣਕ ਸਭ ਅਮੋਲਵੇ॥ (ਅੰਗ ੧੩੮)

ਭਗਤ ਫਰੀਦ ਜੀ ਕਹਿੰਦੇ ਹਨ ਕਿ ਸਭਨਾਂ ਦੇ ਦਿਲਾਂ ਵਿੱਚ, ਇੱਕ ਹੀ ਪ੍ਰੇਮ  
ਸੂਰ ਵਸਦਾ ਹੈ, ਇਸ ਲਈ ਕਿਸੇ ਦਾ ਭੀ ਦਿਲ ਨਾ ਢਾਹੋ ਕਿਉਂਕਿ ਮਾਣਕ ਰੂਪ  
ਪ੍ਰਭੂ, ਸਭ ਵਿੱਚ ਅਮੋਲਕ ਯਾਨੀ ਜਿਸਦੀ ਕੋਈ ਕੀਮਤ ਨਹੀਂ ਪਾਈ ਜਾ  
ਸਕਦੀ, ਉਹ ਸਭਦਾ ਆਪਣਾ-ਆਪ ਹੈ। ਤਥਾ-

ਸਭਨਾ ਮਨ ਮਾਣਕ ਠਾਹਣੁ ਮੂਲਿ ਮਚਾਂਗਵਾ॥

ਜੇ ਤਉ ਪਿਰੀਆ ਦੀ ਸਿਕ ਹਿਆਉ ਨ ਠਾਹੇ ਕਹੀ ਦਾ॥

(ਅੰਗ ੧੩੮)

ਮਤਲਬ ਕਿ ਸਭ ਦੇ ਮਨ ਵਿੱਚ 'ਮਾਣਿਕ' ਰੂਪ ਪ੍ਰਮੇਸ਼ਰ ਹੈ, ਇਸ ਲਈ ਕਿਸੇ ਦੋ ਚਿੱਤ ਦਾ ਢਾਹੁਣਾ 'ਮੂਲਿ' ਯਾਨੀ ਮੁੱਢ ਤੋਂ ਹੀ ਭਾਵ ਬਿਲਕੁਲ ਹੀ, ਮਚਾਂਗਵਾ (ਬੁਰਾ) ਹੈ। ਭਗਤ ਫਰੀਦ ਜੀ ਕਹਿੰਦੇ ਕਿ ਇਸ ਕਾਰਨ ਮੇਰਾ ਕਹਿਣਾ ਹੈ ਕਿ ਜੇ ਤੈਨੂੰ ਆਪਣੇ ਗੁਰੂਦੇਵ ਨੂੰ ਮਿਲਣ ਦੀ ਸਿੱਕ (ਇੱਛਾ) ਹੈ ਅਥਵਾ ਜੇ ਤੈਨੂੰ ਆਪਣੇ ਪੀਤਮ ਦੇ ਪਾਉਣ ਦੀ ਖਿੱਚ ਹੈ ਤਾਂ ਮੇਰਾ ਇਹ ਕਿਹਾ ਹੋਇਆ ਬਚਨ ਯਾਦ ਰੱਖੀ ਕਿ 'ਚਿੱਤ ਨਾ ਕਿਸੇ ਦਾ ਢਾਹੀ' ਕਿਉਂਕਿ ਕਿਸੇ ਦਾ ਦਿਲ ਦੁਆ ਦੇਣ ਨਾਲ, ਤੇਰੇ ਪੀਤਮ ਦਾ ਦਿਲ ਹੀ ਦੁਖ ਜਾਣਾ ਹੈ। ਇਸ ਹਾਲਤ ਵਿੱਚ ਜਦ ਤੇਰਾ ਪੀਤਮ ਪ੍ਰਸੰਨ ਨਹੀਂ ਤਾਂ ਉਹ ਦਰਸ਼ਨ ਕਿਸ ਤਰ੍ਹਾਂ ਦੇਵੇਗਾ? ਜੇ ਤੂੰ ਸਾਰਿਆਂ ਦਿਲਾਂ ਵਿੱਚ ਆਪਣਾ ਪੀਤਮ ਜਾਣਕੇ, ਸਭ ਨਾਲ ਪਿਆਰ ਕਰੋਗਾ ਤਾਂ ਪ੍ਰਸੰਨ ਹੋਏ ਤੇਰੇ ਪੀਤਮ ਨੇ, ਤੈਨੂੰ ਝੱਟ ਹੀ ਸੀਨੇ ਨਾਲ ਲਾ ਲੈਣਾ ਹੈ। ਪਿਆਰੇ ਹਰਿਸਿਮਰਨ! ਜੇ ਤੂੰ ਪ੍ਰਭੂ ਦਾ ਪ੍ਰਮੀ ਹੈ ਤਾਂ ਇਹ ਕਿਸ ਤਰ੍ਹਾਂ ਹੋ ਸਕਦਾ ਹੈ ਕਿ ਇੱਕ ਨਾਲ ਪ੍ਰੇਮ ਕਰਨਾ ਅਤੇ ਦੂਜੇ ਨਾਲ ਵੈਰ, ਇਹ ਤੀ ਕੋਈ ਪ੍ਰੇਮ ਹੈ? 'ਸੱਚਾ ਪ੍ਰੇਮ' ਤਾਂ ਸਾਰੀ ਦੁਨੀਆਂ ਨੂੰ ਇੱਕ ਪੀਤਮ ਦੇ ਰੰਗ ਵਿੱਚ ਰੰਗ ਦਿੰਦਾ ਹੈ। ਉਸ ਵਿੱਚ ਦੂਜਾ ਰੰਗ ਨਾ ਹੋਣ ਦੇ ਕਾਰਨ ਹੀ, ਕਿਸੇ ਤੋਂ ਗਿਲਾਨੀ ਨਹੀਂ ਰਹਿੰਦੀ। 'ਇਹ ਅੱਛਾ ਹੈ ਜਾਂ ਇਹ ਬੁਰਾ ਹੈ' ਇਹ ਬਹੁਤੇ ਰੰਗਾਂ ਵਿੱਚ ਹੀ ਹੋਇਆ ਕਰਦਾ ਹੈ, ਇੱਕ ਰੰਗ ਵਿੱਚ ਨਹੀਂ-

ਗਰਿ ਸਾ ਪ੍ਰੀਤਮੁ ਕਰਿ ਮਨ ਮੀਤ॥ ਪ੍ਰਾਨ ਅਧਾਰੁ ਰਾਖਹੁ ਸਦ ਚੀਤ॥

(ਅੰਗ ੧੮੭)

ਪਿਆਰੇ ਹਰਿਸਿਮਰਨ! ਗੁਰੂ ਅਰਜਨ ਦੇਵ ਜੀ ਮਨ ਪ੍ਰਤੀ ਉਪਦੇਸ਼ ਕਰਦੇ ਹਨ, ਕਿ ਹੇ ਮਨ! ਜੇ ਪ੍ਰੀਤਮ ਬਣਾਉਣਾ ਹੀ ਹੈ ਤਾਂ 'ਹਰੀ' ਨੂੰ ਬਣਾ ਕਿਉਂਕਿ ਜਿਤਨੇ ਭੀ ਪ੍ਰਾਣਪਾਰੀ ਜੀਵ ਹਨ, ਉਨ੍ਹਾਂ ਸਾਰਿਆਂ ਦੇ ਪ੍ਰਾਣਾਂ ਦਾ ਆਸਰਾ ਇੱਕ ਗੋਵਿੰਦ ਪ੍ਰਭੂ ਹੀ ਹੈ। ਉਸ ਤੋਂ ਬਿਨਾਂ ਪ੍ਰਾਣਾਂ ਦੀ ਇਸਥਿਤੀ ਹੀ ਨਹੀਂ ਹੋ ਸਕਦੀ, ਫੌਰਨ ਮਿਤੂ ਹੁੰਦੀ ਹੈ। ਇਸ ਲਈ ਜਿਸਤੋਂ ਬਿਨਾਂ ਜੀਵਨ ਹੀ ਨਹੀਂ, ਜੇ ਪ੍ਰਤੀ ਕਰਨੀ ਹੈ ਤਾਂ ਉਸ ਨਾਲ ਕਰ। ਜਿਸਨੇ ਭੀ ਇਹੋ ਜਿਹੇ ਪ੍ਰਭੂ ਨੂੰ ਮਿੱਡ ਬਣਾ ਲਿਆ, ਉਸ ਨੂੰ ਕੀ ਕਮੀ ਰਹਿ ਸਕਦੀ ਹੈ? ਦੁੱਖ, ਦਰਦ ਆਦਿ ਵਿਕਾਰ ਜੋ ਭ੍ਰਮ ਤੋਂ ਉਤਪੰਨ ਹੁੰਦੇ ਹਨ, ਭ੍ਰਮ ਦੇ ਨਾਸ਼ ਹੋ ਜਾਣ ਨਾਲ, ਕਿਸ ਤਰ੍ਹਾਂ ਠਹਿਰ ਸਕਣਗੇ? ਉਹ ਪ੍ਰਭੂ-ਪ੍ਰੀਤੀ ਦਾ ਰਸਿਕ ਕਦੇ ਭੀ ਸੰਸਾਰੀ ਗਸ ਉੱਤੇ ਲਲਚਾਉਂਦਾ ਨਹੀਂ ਹੈ। ਜਿਸਦੇ ਪ੍ਰੇਮੀ ਦਾ ਹੀ ਸੰਸਾਰ ਪਰ ਹੁਕਮ ਚਲਦਾ ਹੋਵੇ, ਉਹ ਕਦ ਕਿਸੇ

ਨੂੰ ਅੱਖ ਥੱਲੇ ਲਿਆਉਂਦਾ ਹੈ ਅਰਥਾਤ ਉਹ ਪ੍ਰੀਤਮ ਤੋਂ ਬਿਨਾਂ ਦੂਜੀ ਵਸੂੰ ਨੂੰ  
ਦੇਖਦਾ ਹੀ ਨਹੀਂ ਹੈ—  
ਜਾ ਕਾ ਮੀਤੁ ਸਾਜਨੁ ਹੈ ਸਮੀਆ॥ ਤਿਸੁ ਜਨ ਕਉ ਕਹੁ ਕਾ ਕਮੀਆ॥  
ਜਾ ਕੀ ਪ੍ਰੀਤਿ ਗੋਬਿੰਦ ਸਿਉ ਲਾਗੀ॥  
ਦੂਖੁ ਦਰਦੁ ਭ੍ਰਮੁ ਤਾ ਕਾ ਭਾਗੀ॥ ਰਹਾਉ॥  
ਜਾ ਕਉ ਰਸੁ ਹੰਗ ਰਸੁ ਹੈ ਆਇਓ॥ ਸੋ ਅਨ ਰਸ ਨਹੀਂ ਲਪਟਾਇਓ॥  
ਜਾ ਕਾ ਕਹਿਆ ਦਰਗਹ ਚਲੈ॥ ਸੋ ਕਿਸ ਕਉ ਨਦਰਿ ਲੈ ਆਵੈ ਤਲੈ॥  
ਜਾ ਕਾ ਸਭੁ ਕਿਛੁ ਤਾ ਕਾ ਹੋਇ॥ ਨਾਨਕ ਤਾ ਕਉ ਸਦਾ ਸੁਖੁ ਹੋਇ॥

(ਅੰਗ ੧੯੯)

ਪ੍ਰੇਤੁ ਮਸ਼ਕਲ ਇਹ ਹੈ ਕਿ ਇਹੋ ਜਿਹਾ ਨਿਸ਼ਕਾਮ, ਸਰਬ-ਸ਼ਕਤੀ ਸੰਪੰਨ  
ਮਿੱਤੁ, ਅੱਛੇ ਭਾਗਾਂ ਤੋਂ ਬਿਨਾਂ ਮਿਲਦਾ ਨਹੀਂ ਹੈ। ਸੰਸਾਰੀ ਮਿੱਤੁ ਤਾਂ ਬਥੇਰੇ  
ਅੱਗੇ ਪਿੱਛੇ ਫਿਰਦੇ ਰਹਿੰਦੇ ਹਨ, ਜਿਸ ਨੂੰ ਜੀਅ ਚਾਹੁੰਦਾ ਹੈ ਬਣਾ ਲਵੇ। ਉਨ੍ਹਾਂ  
ਦਾ ਕੋਈ ਮਤਲਬ ਪੂਰਾ ਕਰਨ ਵਾਲੇ ਬਣੋ, ਮ੍ਰਿਤਾਂ ਦਾ ਘਾਟਾ ਹੈ?

ਜਿਨ ਕਉ ਪੂਰਬਿ ਲਿਖਿਆ ਤਿਨ ਦਾ ਸਖਾ ਗੋਵਿੰਦੁ॥  
ਤਨੁ ਮਨੁ ਧਨੁ ਅਰਪੀ ਸਭੇ ਸਗਲ ਵਾਗੀਐ ਇਹ ਜਿੰਦੁ॥  
ਦੇਖੈ ਸੁਣੈ ਹਦੂਰਿ ਸਦ ਘਟਿ ਘਟਿ ਬ੍ਰਹਮੁ ਗੁਵਿੰਦੁ॥

(ਅੰਗ ੪੨)

ਅਕਿਰਤਘਣਾ ਨੋ ਪਾਲਦਾ ਪ੍ਰਭ ਨਾਨਕ ਸਦ ਬਖਸਿੰਦੁ॥  
ਇਸ ਪ੍ਰਕਾਰ ਦੇ ਪ੍ਰੀਤਮ ਦਾ ਸਿਮਰਨ, ਤਿਸ਼ਨਾ ਰੂਪੀ ਅੱਗ ਨੂੰ ਬੁਝਾ ਕੇ,  
ਜਨਮ ਆਦਿ ਵਿਕਾਰਾਂ ਦਾ ਨਾਸ਼ ਕਰਦਾ ਹੈ ਅਤੇ ਉਸ ਸਾਡੇ ਹੋਏ ਮਨ ਵਿੱਚ  
ਫਿਰ ਇਹ ਅੱਗ ਸੁਲਗ ਕੇ ਕਿਸੇ ਭੀ ਪਦਾਰਥ ਲਈ ਤੜ੍ਹਪਾ ਨਹੀਂ ਸਕਦੀ। ਉਹ  
'ਸੀਤਲ ਚਿੱਤ ਪ੍ਰੇਮੀ' ਗੁਰੂ ਕ੍ਰਿਪਾ ਨਾਲ ਵਿਆਪਕ ਪ੍ਰਭੁ ਦਾ ਦਰਸ਼ਨ ਕਰਦਾ ਹੈ—

ਜਾ ਕੈ ਸਿਖਾਵਣਿ ਹੋਇ ਅੰਦਾ ਬਿਨਸੈ ਜਨਮ ਮਰਣ ਭੈ ਦੁਪੀ॥  
ਚਾਰਿ ਪਦਾਰਥ ਨਵ ਨਿਧਿ ਪਾਵਹਿ ਬਹੁਰਿ ਨ ਤਿਸਨਾ ਭੁਖੀ॥  
ਜਾ ਕੋਂ ਨਾਮੁ ਲੈਤ ਤੂ ਸੁਖੀ॥

ਸਾਸਿ ਸਾਸਿ ਧਿਆਵਹੁ ਨਾਕੁਰ ਕਉ ਮਨ ਤਨ ਜੀਅਰੇ ਮੁਖੀ॥ ਰਹਾਉ॥  
ਸਾਂਤਿ ਪਾਵਹਿ ਹੋਵਹਿ ਮਨ ਸੀਤਲ ਅਗਨਿ ਨ ਅੰਤਰਿ ਧੁਖੀ॥  
ਗੁਰ ਨਾਨਕ ਕਉ ਪ੍ਰਭੁ ਦਿਖਾਇਆ ਜਲਿ ਥਲਿ ਤਿੰਭਵਣਿ ਰੁਖੀ॥

(ਅੰਗ ੬੧੭)

### ਪ੍ਰੇਮੀ ਦੀ ਪ੍ਰਭੁ ਨਾਲ ਅਭੇਦਤਾ

ਪ੍ਰਭੁ ਪ੍ਰੀਤੀ ਵਿੱਚ ਮਗਨ ਪ੍ਰੇਮੀ ਹੁੰ, ਜਦ ਗੁਰੂਦੇਵ ਆਪਣੇ ਮਹਾਂਵਾਕਾਂ  
ਦ੍ਵਾਰਾ, ਉਸ ਜਲ, ਥਲ, ਮਹੀਅਲ ਆਦਿ ਤਿਨਾਂ ਲੋਕਾਂ ਵਿੱਚ ਪੂਰਨ ਪ੍ਰਭੁ ਹੁੰ  
ਅਭਿਨ ਯਾਨੀ ਆਪਣਾ-ਆਪ ਕਰਕੇ ਦਿਖਾਉਂਦੇ ਹਨ ਤਦ ਮਹਾਨ ਪ੍ਰਬਲ  
ਵਾਸ਼ਨਾ ਦੇ ਕਾਰਨ ਅਗਿਆਨ ਦਾ ਵਿਨਾਸ਼ ਹੋ ਜਾਂਦਾ ਹੈ। ਕਾਰਨ ਦੇ ਨਾਸ਼ ਹੋਣ  
ਨਾਲ, ਕਾਰਜ ਕਾਇਮ ਨਹੀਂ ਰਿਹਾ ਕਰਦਾ। ਫਿਰ ਅਜਿਹੀ ਅਵਸਥਾ ਵਿੱਚ  
ਸਿਵਾਏ 'ਸ਼ਾਂਤ-ਪਦ' ਤੋਂ ਬਾਕੀ ਕੀ ਰਹਿ ਜਾਂਦਾ ਹੈ? ਪ੍ਰਭੁ-ਸੂਰਪ ਹੋਏ ਪ੍ਰੇਮੀ ਹੁੰ  
ਅੱਗੇ-ਪਿੱਛੇ, ਸੱਜੇ-ਖੱਬੇ, ਉੱਪਰ-ਨੀਚੇ ਆਦਿ ਹਰ ਪਾਸੇ, ਇੱਕ ਵਾਹਿਗੁਰੂ ਹੀ  
ਦਿੱਸ ਰਿਹਾ ਹੈ। ਪਿਆਰੇ ਹਰਿਸਿਮਰਨ! ਇਹ ਅਨੰਦਮਈ ਅਵਸਥਾ ਕਹਿਣ  
ਅਤੇ ਸੁਣਨ ਤੋਂ ਬਾਹਰ ਹੈ।

ਹਰਿਸਿਮਰਨ-ਗੁਰੂਦੇਵ! ਇਹ ਵਾਕ ਮੈਨੂੰ ਇੱਕ ਸੰਸ਼ੇ ਉਤਪੈਨ ਕਰਦੇ ਹਨ  
ਕਿ ਮੇਰਾ ਪ੍ਰੀਤਮ ਪ੍ਰਭੁ ਜੋ ਸਾਰੀ ਸਿਸ਼ਟੀ ਦਾ ਹਰਤਾ-ਕਰਤਾ ਹੈ, ਉਸਦੇ ਹੁਕਮ  
ਵਿੱਚ ਹੀ ਇਹ ਤਮਾਮ ਜੀਵ ਹਰਕਤ ਕਰ ਰਹੇ ਹਨ। ਜਿਸਦੀ ਜੋ ਭੀ, ਜਿਸ ਤਰ੍ਹਾਂ  
ਨਾਲ ਪ੍ਰਵਿਰਤੀ ਹੈ, ਉਹ ਸਭ ਮੇਰੇ ਪ੍ਰਭੁ ਦੀ ਮਰਜ਼ੀ ਅਧੀਨ ਹੈ। ਕੋਈ ਭੀ ਜੀਵ  
ਸੁਤੰਤਰੂਪ ਨਾਲ ਕੁੱਝ ਭੀ ਕਰਨ ਵਿੱਚ ਸਮਰੱਥ ਨਹੀਂ ਪ੍ਰੰਤੂ ਆਪ ਨੇ ਕਿਹਾ ਹੈ  
ਕਿ ਉਹ ਪ੍ਰਭੁ, ਪ੍ਰੇਮੀ ਦਾ ਆਪਣਾ-ਆਪ ਹੀ ਹੈ। ਜੇ ਉਹ ਪ੍ਰਭੁ, ਪ੍ਰੇਮੀ ਤੋਂ ਜੁਦਾ  
ਨਹੀਂ ਰਹਿੰਦਾ ਅਰਥਾਤ ਪ੍ਰੇਮੀ ਅਤੇ ਪ੍ਰੀਤਮ ਇੱਕ ਹੀ ਵਸਤੂ ਹਨ ਤਾਂ ਸੁਆਮੀ  
ਅਤੇ ਸੇਵਕ ਦਾ ਜੋ ਭੇਦ ਹੈ, ਇਹ ਕਿਸ ਤਰ੍ਹਾਂ ਬਣ ਸਕੇਗਾ? ਮਾਲਕ ਅਤੇ ਨੌਕਰ  
ਦੋਹਾਂ ਨੂੰ 'ਇੱਕ' ਕਿਸ ਤਰ੍ਹਾਂ ਆਖ ਦਿੱਤਾ ਜਾਵੇ? ਜੇ ਉਹ ਸੇਵਕ ਹੈ ਤਾਂ ਮਾਲਕ  
ਕਿਉਂ ਕਿਹਾ ਜਾਂਦਾ ਹੈ? ਇਹ ਭੀ ਸੁਭਾਵਕ ਹੀ ਹੈ ਕਿ ਸੁਆਮੀ (ਮਾਲਕ) ਹੋਣ  
ਪਰ ਕੌਣ ਕਿਸੇ ਦਾ ਸੇਵਕ ਬਣਨਾ ਚਾਹੇਗਾ?

ਅਲੋਕਿਕ ਸ਼ਕਤੀ ਪ੍ਰਦਾਤਾ ਗੁਰੂਦੇਵ! ਭਾਵੇਂ ਇਹ ਏਕਤਾ ਮੈਂ ਭੀ ਹਰ ਰੋਜ਼  
ਅਨੁਭਵ ਕਰਦਾ ਹਾਂ ਪ੍ਰੰਤੂ ਉਸ ਅਵਸਥਾ ਵਿੱਚ ਜਦ ਕਿ ਚਿੱਤ ਬਿੜੀ ਮੇਰੇ  
ਪ੍ਰੀਤਮ ਵਿੱਚ ਅਚੱਲ ਠਹਿਰ ਜਾਂਦੀ ਹੈ। ਉਸ ਵਕਤ ਲੀਨ ਹੋਈ ਬਿੜੀ, ਕਿਸੇ  
ਦੂਜੀ ਵਸਤੂ ਦੇ ਗੁਹਣ ਯੋਗ ਨਾ ਰਹਿਣ ਦੇ ਕਾਰਨ, ਮੇਰਾ ਅਤੇ ਮੇਰੇ ਪ੍ਰੀਤਮ ਦਾ  
ਕੋਈ ਭੇਦ ਨਹੀਂ ਭਾਸਦਾ, ਤਦ ਭੀ ਇਹ ਬਿੜੀ ਨਿਰਤਰ ਤਾਂ ਨਹੀਂ ਬਣੀ  
ਰਹਿੰਦੀ। ਉੱਥਾਨ ਕਾਲ ਵਿੱਚ ਯਾਨੀ ਸਮਾਪੀ ਤੋਂ ਉੱਠ ਕੇ ਇਹ ਕਦੇ ਭੀ ਮੇਰਾ

ਮਨ ਨਹੀਂ ਮੰਨ ਸਕਦਾ ਕਿ 'ਮੈਂ' ਅਤੇ 'ਮੇਰਾ ਪ੍ਰੀਤਮ ਪੜ੍ਹੁ' ਇੱਕੋ ਹੀ ਵਸਤੂ ਹਾਂ। ਕਿਉਂਕਿ 'ਉਹ ਮੇਰਾ ਸੁਆਮੀ ਹੈ ਤੇ ਮੈਂ ਉਸਦਾ ਸੇਵਕ ਹਾਂ', ਇਹ ਭੇਦ ਮਿਟਾ ਕੇ ਅਭੇਦਤਾ ਕਿਸ ਤਰ੍ਹਾਂ ਮੰਨੀ ਜਾਵੇ? 'ਪੜ੍ਹ ਧਿਆਨ' ਦੇ ਕਾਲ ਵਿੱਚ ਜੇ ਉਤਨਾ ਚਿਰ ਭੇਦ ਮਿਟ ਕੇ ਬਾਅਦ ਵਿੱਚ ਫੇਰ ਦਿਖਦਾ ਹੈ, ਇਸਦਾ ਕਾਰਨ ਤਾਂ ਮੈਂ ਇਹੀ ਸਮਝਦਾ ਹਾਂ ਕਿ ਜਿਤਨੇ ਭੀ ਭੇਦ ਸਨ, ਮਿਟ ਗਏ ਹਨ ਅਤੇ ਇਸ ਭੇਦ ਦਾ ਬੀਜ ਮੌਰ ਮਨ ਵਿੱਚੋਂ ਨਸ਼ਟ ਨਹੀਂ ਹੋਇਆ। ਭੇਦ ਦਾ ਬੀਜ ਹੀ ਜੇ ਸੜ ਜਾਵੇ ਤਾਂ ਮੈਂ ਸਦਾ ਹੀ ਆਪਣੇ ਪੜ੍ਹ ਨਾਲ ਅਭੇਦ ਹੋਇਆ ਰਹਾਂ। ਕੀ ਸਮਾਧੀ ਅਤੇ ਕੀ ਉੱਥਾਨ, ਇਹ ਤਾਂ ਚਿੱਤ ਦੀਆਂ ਅਵਸਥਾਂ ਹਨ ਪੜ੍ਹ ਮੇਰੇ ਪੜ੍ਹ ਦਾ ਸੁਰੂਪ ਅਜਿਹਾ ਨਹੀਂ। ਜੇ ਮੈਂ ਉਸ 'ਏਕ ਤੂ ਸੂਰੂਪ' ਵਿੱਚ ਲੀਨ ਹੋ ਕੇ ਇੱਕ ਹੋ ਜਾਵੁੰ ਤਦ ਭੇਦ-ਅਭੇਦ ਦਾ ਮਤਲਬ ਕੀ? ਉਸਨੂੰ ਸ਼ਾਸਤ੍ਰ ਨੇ ਅਜਰ, ਅਮਰ, ਅਸੰਗ ਅਤੇ ਨਿਰਵਿਕਾਰ ਕਿਹਾ ਹੈ। ਉਸ ਵਿਆਪਕ, ਨਿਰਕਾਰ ਤੋਂ ਸੰਕਲਪ-ਸੂਨ, ਪੜ੍ਹ ਦਾ ਰੂਪ ਆਪ ਜੀ ਨੇ, ਵਿਜੋਗੀ ਪ੍ਰਤੀ ਕੀਤਾ ਹੋਇਆ ਉਪਦੇਸ਼, ਮੈਨੂੰ ਸੁਣਾਇਆ ਕੀ ਹੈ ਪੜ੍ਹ ਉਸ ਸਮੇਂ ਇਸ ਗੁਪਤ ਤੱਤੂ ਦੇ ਸਮਝਣ ਯੋਗ ਨਹੀਂ ਸਾਂ, ਇਸ ਲਈ ਮੈਂ ਕੁੱਝ ਭੀ ਨਹੀਂ ਜਾਣ ਸਕਿਆ। ਹੁਣ ਉਸ ਉਪਦੇਸ਼ ਦੀ ਯਾਦ ਮੈਨੂੰ ਆ ਰਹੀ ਹੈ ਕਿ ਉਹ ਸਭ ਉਪਾਧੀਆਂ ਤੋਂ ਰਹਿਤ, ਮੇਰੇ ਪੜ੍ਹ ਦਾ ਵਾਸਤ੍ਰਿਕ ਸੂਰੂਪ ਹੈ। ਉਸਨੂੰ ਸਮਾਨਜ੍ਞ ਰੂਪ ਕਰਕੇ ਜਾਨਣ ਵਾਲਾ ਜੋ 'ਮੈਂ' ਹਾਂ ਉਸ ਦਾ ਵਿਸ਼ੇਸ਼ ਰੂਪ ਜਾਨਣ ਲਈ ਗੁਰੂਦੇਵ! ਮੈਨੂੰ ਉਪਦੇਸ਼ ਦਿਉ ਤਾਂ ਕਿ ਭੇਦ ਦਾ ਬੀਜ ਜੋ ਅਗਿਆਨ ਹੈ, ਉਹ ਨਾਸ਼ ਹੋ ਜਾਵੇ ਅਤੇ ਮੈਂ ਇੱਕ-ਰਸ, ਸੰਕਲਪ-ਸੂਨ ਆਪਣੇ ਪ੍ਰੀਤਮ ਵਿੱਚ ਲੀਨ ਹੋਇਆ ਰਹਾਂ। ਗੁਰੂਦੇਵ! ਜਿਸ ਦੇ ਨਿਰਗੁਣ ਅਤੇ ਸਰਗੁਣ ਦੋ ਰੂਪ ਹਨ, ਮੈਂ ਉਸ ਵਸਤੂ ਨੂੰ ਪੜ੍ਹਾਂ ਦੇਖਣਾ ਚਾਹੁੰਦਾ ਹਾਂ ਕਿਉਂਕਿ ਕਿਸੇ ਵਸਤੂ ਦੇ ਕੇਵਲ ਨਾਮ ਅਤੇ ਰੂਪ ਨੂੰ ਸੁਣਣ ਮਾਤ੍ਰ ਨਾਲ ਹੀ, ਉਹ ਵਸਤੂ ਦੇਖੀ ਹੋਈ ਤਾਂ ਨਹੀਂ ਹੋ ਜਾਂਦੀ?

ਨਿਰਗੁਣ ਆਪਿ ਸਰਗੁਣ ਭੀ ਓਹੀ॥ ਕਲਾ ਧਾਰਿ ਜਿਨਿ ਸਗਲੀ ਮੌਹੀ॥

(ਅੰਗ ੨੮੭)

ਇਸ ਬਚਨ ਅਨੁਸਾਰ ਮੈਂ ਉਸ ਪ੍ਰੀਤਮ ਨੂੰ ਵਿਸ਼ੇਸ਼ ਰੂਪ ਨਾਲ ਜਾਨਣ ਵਾਲਾ ਹਾਂ ਕਿ ਸੁਆਮੀ ਤੇ ਸੇਵਕ ਦਾ ਇੱਕ ਰੂਪ ਕਿਸ ਤਰ੍ਹਾਂ ਹੈ?

ਸੰਤ- ਉਪੋਕਤ ਕਲਪਨਾ ਤੈਨੂੰ ਅਗਿਆਨ ਨਿੰਦਾ ਵਿੱਚ ਸੁੱਤੇ ਨੂੰ ਭਾਸ ਰਹੀ ਹੈ, ਹਾਲਾਂ ਤੇਰੀ ਨਿੰਦਾ ਅੱਛੀ ਤਰ੍ਹਾਂ ਨਹੀਂ ਟੁੱਟੀ। ਜੋ ਉਸ ਨੂੰ ਵਿਸ਼ੇਸ਼ ਰੂਪ ਤੇ ਜਾਨਣ

ਵਾਲਾ ਹੈ, ਉਹੀ ਤਾਂ ਨਿਰਗੁਣ ਤੇ ਸਰਗੁਣ ਰੂਪ ਵਿੱਚ ਭਾਸ ਰਿਹਾ ਹੈ। ਸੁਆਮੀ ਤੇ ਸੇਵਕ ਭੀ ਉਹੀ ਬਣਿਆ ਬੈਠਾ ਹੈ ਜੋ ਇਹ ਕਹਿੰਦਾ ਹੈ ਕਿ ਸੁਆਮੀ ਤੇ ਸੇਵਕ ਦਾ ਇੱਕ ਰੂਪ ਕਿਸ ਤਰ੍ਹਾਂ ਹੈ? ਅਤੇ ਜੋ ਇਹ ਮੰਨਦਾ ਹੈ ਕਿ ਮੈਂ ਕੁੱਝ ਨਹੀਂ ਕਰਦਾ ਸਭ ਉਸ ਦਾ ਹੁਕਮ ਹੀ ਵਰਤ ਰਿਹਾ ਹੈ। ਉਹ ਹੁਕਮੀ, ਆਪਣੇ ਹੁਕਮ ਅਰਥਾਤ ਸੱਤਾ ਨਾਲ ਜੜ੍ਹ ਸ਼ਰੀਰਾਂ ਦੀ ਹਰਕਤ ਕਰਾਉਣ ਵਾਲਾ ਨਿਰਕਾਰ ਹੀ ਤਾਂ ਹੈ।

ਜੇ ਤੈਨੂੰ, 'ਮੈਂ ਕੁੱਝ ਭੀ ਨਹੀਂ ਕਰਦਾ' ਇਹ ਦਿੜ੍ਹ ਨਿਸਚਾ ਹੈ, ਫਿਰ ਕਿਸ ਪ੍ਰਮਾਤਮਾ ਤੋਂ ਢਰਦਾ ਹੈ? ਕਿਉਂਕਿ ਜਦ ਤੂੰ ਕਿਸੇ ਭੀ ਕਿਆ ਦਾ ਕਰਤਾ ਨਹੀਂ ਬਣਦਾ, ਫਿਰ ਤੈਨੂੰ ਫਲ ਭੁਗਤਾਉਣ ਵਾਲਾ ਕੌਣ ਹੈ ਕਿ ਜਿਸ ਪਾਸੋਂ ਤੂੰ ਡਰੇ? ਖਾਹਸਥਾਹ ਹੀ ਆਪਣੇ ਤੋਂ ਜੁਦਾ ਕਿਸੇ ਪ੍ਰਮਾਤਮਾ ਦੀ ਕਲਪਨਾ ਕਰਕੇ ਦੀਨ ਹੋਇਆ ਬੈਠਾ ਹੈ। ਛੱਡ! ਇਸ ਦੀਨਤਾ ਨੂੰ, ਕੋਈ ਭੀ ਤੇਰੇ ਉੱਤੇ ਹੁਕਮ ਕਰਨ ਵਾਲਾ ਨਹੀਂ, ਨਾ ਹੀ ਕੋਈ ਤੈਥੋਂ ਭਿਨ ਸੁਆਮੀ ਹੈ ਅਤੇ ਨਿਰਗੁਣ-ਸਰਗੁਣ ਰੂਪ ਵਿੱਚ ਭਾਸਣ ਵਾਲੀ ਭੀ ਕੋਈ ਹੋਰ ਵਸਤੂ ਨਹੀਂ, ਬਿਨਾਂ ਤੈਥੋਂ।

ਕੀ ਸ਼ਾਸਤ੍ਰਾਂ ਜਾਂ ਗ੍ਰੰਥਾਂ ਦੀ ਕਲਪਨਾ ਤੇ ਕੀ ਸੰਸਾਰੀ। ਜੋ ਕਲਪਨਾ ਹੀ ਹੈ, ਉਹ ਕਲਪਨਾਹੀਨ ਦਾ ਵਿਗਾੜਦੀ ਤੇ ਸਵਾਰਦੀ ਕੀ ਹੈ? ਇਸ ਸ਼ਾਸਤ੍ਰੀਯ ਅਤੇ ਸੰਸਾਰੀ ਕਲਪਨਾਮਈ ਪਰਦੇ ਨੂੰ ਉਤਾਰ ਕੇ ਪਰੇ ਸੁੱਟ। ਤੂੰ ਮਨ, ਇੰਦ੍ਰੀਆਂ ਅਤੇ ਸ਼ਰੀਰ ਹੀ ਨਹੀਂ ਤਾਂ ਕਲਪਨਾ ਦਾ ਸਪਰਸ਼ ਕੀ ਹੋਣਾ ਹੋਇਆ? ਸ਼ਾਸਤ੍ਰੀਯ ਅਤੇ ਲੋਕਿਕ ਕਲਪਨਾ ਸ਼ਰੀਰ ਧਾਰੀਆਂ ਲਈ ਹੈ, ਸ਼ਰੀਰ ਤੋਂ ਰਹਿਤ ਅਵਸਥਾ ਲਈ ਨਹੀਂ। ਮੈਲੇ ਭੀ ਇਹ ਮਨ-ਤਨ ਹੀ ਹੁੰਦੇ ਹਨ ਤੇ ਮੈਲ ਧੋਣ ਲਈ ਸਾਬਣ ਭੀ ਇਨ੍ਹਾਂ ਵਾਸਤੇ ਹੀ ਹੈ। ਜਦ ਤੂੰ ਮੈਲਾ ਹੀ ਨਹੀਂ ਹੁੰਦਾ ਤਾਂ ਸਾਬਣ ਨਾਲ ਕੀ ਗਰਜ?

ਸੰਕਾ- ਬੜਾ ਅਸਚਰਜ ਹੈ! ਜੇ ਹਰਿਸਿਮਰਨ ਤੋਂ ਵੱਖਰਾ ਕੋਈ ਭੀ ਹੋਰ ਪ੍ਰਮਾਤਮਾ ਨਹੀਂ ਸੀ ਤਾਂ ਉਸ ਪਾਸੋਂ ਤਨ-ਮਨ ਕਿਸ ਪ੍ਰਮਾਤਮਾ ਦੇ ਅਰਪਣ ਕਰਵਾਇਆ ਤੇ ਉਸਦੀ ਸੌ-ਮੌਤੀ ਗਵਾ ਕੇ, ਪੜ੍ਹੁ ਹੁਕਮ ਅੰਦਰ ਰਾਜੀ ਰਹਿਣ ਦਾ ਉਪਦੇਸ਼ ਕਿਸ ਨਾਮਿੱਤ ਦਿੱਤਾ ਗਿਆ?

ਉੱਤਰ- ਇਸ ਵਾਸਤੇ ਕਿ ਉਹ ਆਪਣੀ ਅਸਲੀਅਤ ਵਿੱਚ ਕਾਇਮ ਹੋ ਜਾਵੇ। ਉਸਦੇ ਉੱਪਰ ਕਲਪਿਤ ਤਨ-ਮਨ ਦਾ ਜੋ ਪਰਦਾ ਸੀ, ਉਹ ਕਿਸੇ ਸੁਣਕੇ ਮੰਨੇ ਹੋਏ ਕਲਪਿਤ ਪ੍ਰਮਾਤਮਾ ਦੇ ਅਰਪਣ ਕਰ ਦਿੱਤਾ ਕਿਉਂਕਿ ਰੌਲਾ ਤਾਂ ਸਾਰਾ ਇਸ ਪਰਦੇ ਦਾ ਹੀ ਸੀ। ਤਨ-ਮਨ ਰੂਪੀ ਪਰਦੇ ਨੂੰ ਲਾਹ ਕੇ ਪੜ੍ਹੇ ਰੱਖ ਦੇਣ ਨਾਲ

ਜੋ ਭੀ ਵਸਤੂ ਤਨ-ਮਨ ਨਾਲ ਸੰਬੰਧਿਤ ਹੁੰਦੀ ਹੈ, ਉਹ ਸੁਭਾਵਿਕ ਹੀ ਢੂਰ ਹੋ ਜਾਂਦੀ ਹੈ ਕਿਉਂਕਿ ਮੈਂ-ਮੇਰੀ ਦੇ ਕਾਰਨ ਹੀ ਸਭ ਵਸਤੂਆਂ ਵਿੱਚ ਮੈਂ-ਮੇਰੀ ਰਹਿੰਦੀ ਹੈ। ਉਸ ਪਰਦੇ ਦੇ ਉੱਤਰ ਜਾਣ ਨਾਲ ‘ਹਰਿਸਿਮਰਨ’ ਬਿਲਕੁਲ ਅਸੰਗ ਹੋ ਗਿਆ। ਪ੍ਰੰਤੂ ਤਨ-ਮਨ ਤੋਂ ਜੁਦਾ ਹੋ ਕੇ ਭੀ ਹਾਲਾਂ ਭੇਦ ਭਾਸਦਾ ਸੀ ਕਿਉਂਕਿ ਆਪਣੇ-ਆਪ ਨੂੰ ਇਉਂ ਸਮਝਦਾ ਸੀ ਕਿ ‘ਮੈਂ ਕੁੱਝ ਨਹੀਂ ਕਰਦਾ’ ‘ਕਰਨ ਵਾਲਾ ਤਾਂ ਇੱਕ ਪ੍ਰਾਤਮਾ ਹੀ ਹੈ’। ਇਨ੍ਹਾਂ ਦੋ ਪ੍ਰਤੀਤੀਆਂ ਵਿੱਚੋਂ ਇੱਕ ਸੱਚੀ ਤੇ ਦੂਜੀ ਕਲਪਿਤ ਹੈ। ਜਿਸ ਵਿੱਚ ਆਪਣੀ ਹੋਂਦ ਪ੍ਰਗਟ ਭਾਸਦੀ ਹੈ, ਉਹ ਸੱਚੀ ਤੇ ਦੂਜੀ ਪ੍ਰਤੀਤੀ ਤਾਂ ਮਨ ਦੀ ਭਾਵਨਾ ਮਾੜ ਹੀ ਹੈ, ਇਸ ਲਈ ਉਹ ਕਲਪਿਤ ਸੀ। ਉਸ ਕਲਪਿਤ ਪ੍ਰਤੀਤੀ ਦਾ ਨਿਸ਼ੇਧ ਹੋ ਜਾਣ ਨਾਲ ਕਲਪਨਾ ਰਹਿਤ ਵਸਤੂ ਜੋ ਉਸਦਾ ਆਪਣਾ-ਆਪ ਹੈ, ਉਹ ਸੁਭਾਵਿਕ ਹੀ ਬਚ ਗਈ। ਉਸ ਪ੍ਰਤੱਖ ਅਨੁਭਵ ਹੋ ਰਹੀ ਵਸਤੂ ਦਾ ਨਿਸ਼ੇਧ ਕੌਣ ਕਰੇ?

**ਸੰਕਾ-** ਤਨ-ਮਨ ਪ੍ਰੰਤੂ ਦੇ ਅਰਪਣ ਕਰਨ ਨਾਲ ਤਾਂ ਬਿਨਾਂ ‘ਵਾਹਿਗੁਰੂ’ ਤੋਂ ਕੁੱਝ ਰਹਿੰਦਾ ਹੀ ਨਹੀਂ ਹੈ, ਫਿਰ ਆਪ ਦੋ ਪ੍ਰਤੀਤੀਆਂ ਦਾ ਕਬਨ ਕਿਸ ਪ੍ਰਕਾਰ ਕਰਦੇ ਹੋ?

ਉੱਤਰ- ਇਹ ਠੀਕ ਹੈ, ਉਪੋਕਤ ਅਰਪਣ ਤੋਂ ਬਾਅਦ ਸਿਵਾਏ ‘ਵਾਹਿਗੁਰੂ’ ਤੋਂ ਕੁੱਝ ਭੀ ਬਾਕੀ ਨਹੀਂ ਬਚਦਾ। ਕਿਉਂਕਿ ਤਨ-ਮਨ ਵਿੱਚੋਂ ‘ਮੈਂ’ ਤਾਂ ਅਰਪਣ ਕਾਲ ਵਿੱਚ ਹੀ ਨਿਕਲ ਜਾਂਦੀ ਹੈ ਪਰ ਆਪਣੇ ਵਾਸਤਿਕ ਸੂਰੂਪ ਵਿੱਚੋਂ ‘ਮੈਂ’ ਨੂੰ ਕੌਣ ਢੂਰ ਕਰ ਸਕਦਾ ਹੈ। ਜੋ ਆਪਣੀ ਹੋਂਦ ਬਦੋਬਦੀ ਬਾਕੀ ਬਚਦੀ ਹੈ, ਉਹੀ ਤਾਂ ‘ਵਾਹਿਗੁਰੂ’ ਹੈ। ਏਸੇ ਵਾਸਤੇ ਆਪਣੇ ਤੋਂ ਭਿੰਨ ਕਿਸੇ ਕਲਪਨਾ ਕੀਤੇ ਹੋਏ ‘ਵਾਹਿਗੁਰੂ’ ਵਿੱਚ ਲੱਗੀ ਹੋਈ ਬਿਤੀ ਦਾ ਨਿਸ਼ੇਧ ਕੀਤਾ ਹੈ ਤਾਂਕਿ ਉਹ ਬਿਤੀ ਆਪਣੇ ਵਾਸਤਵ ਸੂਰੂਪ ਵਿੱਚ ਸਥਿਰ ਹੋ ਕੇ, ਆਪਣੇ-ਆਪ ਨੂੰ ਸਰਬੱਤ ਪੂਰਨ ਦੇਖ। ਤਨ-ਮਨ ਪ੍ਰੰਤੂ ਦੋ ਹਵਾਲੇ ਕਰਕੇ ‘ਮੈਂ ਕੁੱਝ ਭੀ ਨਹੀਂ ਕਰਦਾ, ਸਭ ਪ੍ਰੰਤੂ ਦਾ ਹੁਕਮ ਹੀ ਵਰਤਦਾ ਹੈ’ ਇਹ ਭਗਤੀ ਤਾਂ ਅਤੀ ਉੱਤਮ ਹੀ ਹੈ ਕਿੰਤੂ ਇਹ ‘ਉਪੇਯ’ ਨਹੀਂ ‘ਉਪਾਇ’ ਹੀ ਹੈ। ਇਸ ਉਪਾਇ ਦ੍ਰਾਰਾ ਸੀਘ੍ਹ ਹੀ ਉਪੇਯ ਯਾਨੀ ‘ਆਤਮਪਦ’ ਦੀ ਪ੍ਰਾਪਤੀ ਹੁੰਦੀ ਹੈ। ਇਸੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਉਪੋਕਤ ਭਗਤੀ ਲਈ ਅਤੇ ਜੋਰ ਦਿੱਤਾ ਹੈ। ਇਸ ਉਪਾਇ ਦ੍ਰਾਰਾ ਪਹਿਲਾਂ ਸਮਾਨਜ ਅਸੰਗਤਾ ਹੁੰਦੀ ਹੈ ਤੇ ਉਪੇਯ ਵਸਤੂ ਦੀ ਪ੍ਰਾਪਤੀ ਹੁੰਦੇ ਹੀ ਵਿਸ਼ੇਸ਼ ਅਸੰਗਤਾ ਦੀ ਪ੍ਰਾਪਤੀ ਹੈ

ਜਾਂਦੀ ਹੈ ਜੋ ਕਿ ਜਗਜਾਸੂ ਦਾ ਆਪਣਾ-ਆਪ ਹੈ। ਉਸ ਆਪਣੇ-ਆਪ ਵਿੱਚ  
'ਮੈਂ' ਅਤੇ 'ਤੂੰ' ਸ਼ਬਦ ਦੀ ਭੀ ਪ੍ਰਵਿਰਤੀ ਨਹੀਂ ਹੁੰਦੀ ਕਿਉਂਕਿ ਉਸ ਜਗਾ ਮਨ,  
ਇੰਦ੍ਰੀਆਂ ਅਤੇ ਸ਼ਰੀਰ ਨਹੀਂ ਹਨ।

'ਇੱਕ ਤੂੰ ਹੀ ਤੂੰ ਹੈ' ਇੰਦ੍ਰੀਆਂ ਅਤੇ ਸ਼ਰੀਰ ਤੋਂ ਅਤੀਤ 'ਇੱਕ ਮੈਂ ਹੀ ਮੈਂ ਹਾਂ'  
ਇਹ ਦੋਨੋਂ ਬਿੜੀਆਂ ਹੀ ਹਨ। ਇਨ੍ਹਾਂ ਦ੍ਰਾਗ ਸਪਸ਼ਟ ਹੋਣ ਵਾਲਾ 'ਆਤਮਾ-ਬ੍ਰਹਮ'  
ਦੋਹਾਂ ਤੋਂ ਪਾਰੇ ਹੈ। ਉਧੋਕਤ ਦੋਹਾਂ ਬਿੜੀਆਂ ਵਿੱਚੋਂ ਯਾਨੀ 'ਤੂੰ' ਨਾਲੋਂ 'ਮੈਂ' ਬਿੜੀ  
ਸੋਸ਼ਟ ਅਤੇ ਸਮੀਪ ਭੀ ਹੈ। ਕਿਉਂਕਿ 'ਤੂੰ' ਤਾਂ ਦੁਜਾ ਹੀ ਹੁੰਦਾ ਹੈ ਅਤੇ 'ਮੈਂ'  
'ਆਪਣਾ-ਆਪ'। 'ਆਤਮਾ' ਹੀ 'ਬ੍ਰਹਮ' ਹੈ ਇਸ ਤੋਂ ਅੱਗੇ (ਪ੍ਰਮਾਤਮਾ ਸੰਬੰਧੀ)  
ਕੋਈ ਭੀ ਬਿੜੀ ਨਹੀਂ ਜਾ ਸਕਦੀ, ਇੱਥੇ ਬਿੜੀ ਦਾ ਅੰਤ ਹੈ। ਜੇ ਆਪਣੇ ਤੋਂ ਭਿੰਨ  
ਕਿਸੇ ਪ੍ਰਮਾਤਮਾ ਨੂੰ ਮੰਨਿਆ ਜਾ ਸਕਦਾ ਹੈ ਤਾਂ ਆਪਣੇ-ਆਪ ਨੂੰ ਕਿਉਂ ਨਹੀਂ?  
ਆਪਣੇ ਤੋਂ ਭਿੰਨ ਜੋ ਪ੍ਰਮਾਤਮਾ ਹੈ, ਉਸ ਵਿੱਚ ਆਪਣੇ ਨਾਲੋਂ ਕੀ ਵਿਸ਼ੇਸ਼ਤਾ ਹੈ?  
ਅਰਥਾਤ ਕੁਝ ਭੀ ਨਹੀਂ, ਬਲਕਿ ਦੁਜਾ ਹੋਣ ਦੇ ਕਾਰਨ ਇੱਕ ਵੈਤ-ਮਈ ਦੋਸ਼ ਹੈ।  
ਦੂਜੇ ਦੀ ਕਲਪਨਾ ਕਰਨ ਤੋਂ ਪਹਿਲਾਂ ਕਲਪਨਾ ਦਾ ਕਰਤਾ ਮੌਜੂਦ ਹੁੰਦਾ ਹੈ। ਜੇ  
ਘਰ ਵਿੱਚ ਸ਼ਹਿਰ ਮਿਲ ਜਾਵੇ ਤਾਂ ਜ਼ਰੂਰ ਹੀ ਪਹਾੜਾਂ, ਜੰਗਲਾਂ ਵਿੱਚ ਸ਼ਹਿਰ  
ਲਈ ਭਟਕਦੇ ਫਿਰਨਾ ਹੈ? ਇਸ ਲਈ ਪਿਆਰੇ ਹਰਿਸਿਮਰਨ! ਸਭ ਪ੍ਰਕਾਰ ਦੀਆਂ  
ਸੰਕਾਵਾਂ ਨੂੰ ਗਿਆਨ ਅੱਗ ਦ੍ਰਾਗ ਭਸਮ ਕਰਕੇ 'ਮੈਂ ਹੀ ਪਾਰਬ੍ਰਹਮ ਹਾਂ' ਇਸ  
ਅਚੱਲ ਨਿਰਭੈ ਇਸਥਿਤੀ ਨੂੰ ਪ੍ਰਾਪਤ ਕਰ! ਤਥੇ ਵਿੱਚ ਕਿਸੇ ਪ੍ਰਕਾਰ ਦੀ ਭੀ ਕੋਈ  
ਕਲਪਨਾ ਨਹੀਂ ਹੈ। ਤੂੰ ਨਿਰਵਿਕਲਪ, ਸਮ ਅਤੇ ਨਿਰਦੋਸ਼ ਹੈ।

ਪਿਆਰੇ ਹਰਿਸਿਮਰਨ! ਪ੍ਰਭੂ ਧਿਆਨ ਵਿੱਚ ਲੱਗੇ ਹੋਏ ਅਨੰਨਜ ਸੇਵਕ ਦਾ  
ਆਪਣੇ ਸੁਆਮੀ ਨਾਲ ਅਭੇਦ ਹੋਣਾ, ਭਗਤ ਕਬੀਰ ਜੀ ਇਉਂ ਦਿਖਾਉਂਦੇ ਹਨ-  
ਨੰਨਾ ਨਿਸਿ ਦਿਨੁ ਨਿਰਖਤ ਜਾਈ॥। ਨਿਰਖਤ ਨੈਨ ਰਹੇ ਰਤਵਾਈ॥।  
ਨਿਰਖਤ ਨਿਰਵਤ ਜਬ ਜਾਈ ਪਾਵਾ॥।

ਤਬ ਲੇ ਨਿਰਖਿ ਨਿਰਖ ਮਿਲਾਵਾ॥।

(ਅੰਗ ੩੪੧)

ਨੰਨੇ ਅੱਖਰ ਦ੍ਰਾਗ ਕਹਿਦੇ ਹਨ ਕਿ ਰਾਤ ਦਿਨ ਆਪਣੇ ਪ੍ਰੀਤਮ ਪ੍ਰਭੂ ਨੂੰ  
ਦੇਖਦੇ-ਦੇਖਦੇ ਹੀ ਬਤੀਤ ਕਰਦੇ ਹਨ, ਕੋਈ ਜਗਾ ਜਿੰਨਾ ਭੀ 'ਟਾਈਮ' ਇਸ  
ਧਿਆਨ ਤੋਂ ਖਾਲੀ ਨਹੀਂ ਗੁਜ਼ਾਰਦੇ। ਜਿਉਂ ਚੰਦਮਾ ਨੂੰ, ਇੱਕ ਟੱਕ ਦੇਖਦਾ  
ਹੋਇਆ ਚਕੋਰ ਰਾਤ੍ਰੀ ਬਤੀਤ ਕਰ ਦਿੰਦਾ ਹੈ, ਤਿਉਂ ਹੀ ਆਪਣੇ ਪਿਆਰੇ ਨੂੰ  
ਦੇਖਦੇ ਹੋਏ ਦੇ ਨੇੜ੍ਹ ਲਾਲ ਹੋ ਜਾਂਦੇ ਹਨ ਯਾਨੀ ਉਨ੍ਹਾਂ ਦੀ ਬੁੱਧੀ ਪ੍ਰੀਤਮ ਦੀ

ਲਗਨ ਵਿੱਚ ਰੰਗੀ ਜਾਂਦੀ ਅਰਥਾਤ ਉਹੋ ਜਿਹੀ ਹੀ ਹੋ ਜਾਂਦੀ ਹੈ। ਜਦ ਇੱਕ-ਰਸ, ਨਿਰਤਰ ਆਪਣੇ ਪ੍ਰਭੂ ਨੂੰ ਦੇਖਦੇ-ਦੇਖਦੇ, ਹੋਰ ਪਾਸਿਆਂ ਤੋਂ ਬਿਤੀ ਬਿਲਕੁਲ ਟੁੱਟ ਜਾਂਦੀ ਹੈ ਅਤੇ ਪ੍ਰਿਤਮ ਤੋਂ ਬਿਨਾਂ ਕਿਸੋ ਭੀ ਸੰਸਾਰੀ ਪਦਾਰਥ ਦਾ ਰੰਗ ਨਹੀਂ ਚੜ੍ਹਦਾ ਤਦ ਉਸੀ ਜਗ੍ਹਾ ਅਰਥਾਤ ਉਸ ਬੁੱਧੀ ਵਿੱਚ ਹੀ ਉਸ ਸੁਆਮੀ (ਪ੍ਰਭੂ) ਨੂੰ ਆਪਣਾ ਰੂਪ ਜਾਣ ਕੇ, ਪ੍ਰਤੱਖ ਅਨੁਭਵ ਕਰਦਾ ਹੈ। ਫਿਰ ਉਸੀ ਵਕਤ ਪਰਾਪੱਕ ਪਿਆਨ-ਨਿਪਿਆਸਨ ਦੁਆਰਾ, 'ਨਿਰਖਿ' (ਸਭ ਸਿਸ਼ਟੀ ਦੇ ਦਿਸ਼ਟਾ) ਮਾਲਕ, ਈਸ਼ੂਰ ਆਪਣੇ ਸੁਆਮੀ ਨੂੰ ਉਸਦੇ ਉਪਾਧੀ ਰੂਪ ਯਾਨੀ ਮਾਇਆਮੈਡੀ ਸ਼ਰੀਰ ਨੂੰ ਛੱਡਕੇ ਜੋ ਚੈਤਨ-ਅੰਸ਼ ਹੈ, ਉਸ ਨੂੰ ਗ੍ਰਹਣ ਕਰਕੇ, 'ਨਿਰਖ' (ਦੇਹ ਇੰਦ੍ਰੀਆਂ ਦਾ ਪ੍ਰਕਾਸ਼ਕ) ਦਿਸ਼ਟਾ ਜੋ ਆਪਣਾ ਰੂਪ ਯਾਨੀ ਚੈਤਨ ਅੰਸ਼ ਹੈ, ਉਸ ਨਾਲ ਮਿਲਾ ਦਿੰਦਾ ਅਰਥਾਤ ਅਭੇਦ ਹੋ ਜਾਂਦਾ ਹੈ। ਜਿਸ ਉਪਾਧੀ ਯੁਕਤ ਸ਼ਰੀਰ ਨੂੰ 'ਸੁਆਮੀ' ਸਮਝਦਾ ਸੀ ਅਤੇ ਜਿਸ ਉਪਾਧੀ ਦੇ ਕਾਰਨ 'ਸੇਵਕ' ਬਣੀ ਬੇਠਾ ਸੀ, ਦੋਹਾਂ ਉਪਾਧੀਆਂ ਨੂੰ ਤਿਆਗ ਕੇ ਘਟਾਕਾਸ਼ (ਘੜੇ ਵਿਚਲਾ ਅਕਾਸ਼) ਤੇ ਮਠਾਕਾਸ਼ (ਮਕਾਨ ਵਿਚਲਾ ਅਕਾਸ਼) ਵਿੱਚ ਪੂਰਨ ਜੋ ਇੱਕ ਮਹਾਂਕਾਸ਼ (ਸਰਬੱਤ ਪੂਰਣ ਆਕਾਸ਼) ਹੈ, ਪਿਆਰੇ ਹਰਿਸਿਮਰਨ! ਉਸ ਵਿਆਪਕ ਚੈਤਨ ਦੇ ਹੀ ਰਹਿ ਜਾਣ ਵਾਲੀ ਅਵਸਥਾ ਵਿੱਚ, ਕੌਣ ਸੁਆਮੀ ਅਤੇ ਕੌਣ ਸੇਵਕ ਹੈ?

ਪ੍ਰਣਵੈ ਨਾਮ ਭਏ ਨਿਹਕਾਮਾ ਕੇ ਠਾਕੁਰ ਕੇ ਦਾਸਾ ਹੋ॥

(ਅੰਗ ੯੮)

ਘਟਾਕਾਸ਼ ਤੇ ਮਠਾਕਾਸ਼ ਆਦਿ ਅਨੰਤ ਨਾਮ ਕੇਵਲ ਉਪਾਧੀਆਂ ਦੇ ਕਾਰਨ ਹੀ ਹਨ, ਮਹਾਂਕਾਸ਼ ਇਨ੍ਹਾਂ ਉਪਾਧੀਆਂ ਨਾਲ ਕਿਸੇ ਪ੍ਰਕਾਰ ਦੀ ਤਬਦੀਲੀ ਵਾਲਾ ਨਹੀਂ ਹੋ ਜਾਂਦਾ। ਅਨੰਤ ਉਪਾਧੀਆਂ ਨਵੀਆਂ ਬਣਦੀਆਂ ਅਤੇ ਅਨੰਤ ਹੀ ਵਿਨਾਸ਼ ਹੁੰਦੀਆਂ ਰਹਿੰਦੀਆਂ ਹਨ ਪ੍ਰੰਤੂ ਅਕਾਸ਼ ਨਾ ਉਤਪੰਨ ਹੁੰਦਾ ਹੈ ਅਤੇ ਨਾ ਹੀ ਵਿਨਾਸ਼। ਇਸੀ ਤਰ੍ਹਾਂ ਇੱਕ ਵਿਆਪਕ ਚੈਤਨ-ਬ੍ਰਹਮ ਵਿੱਚ ਮਾਇਆ ਢਾਰਾ ਅਨੰਤ ਹੀ ਉਪਾਧੀਆਂ (ਸ਼ਰੀਰ) ਉਤਪੰਨ ਅਤੇ ਵਿਨਾਸ਼ ਹੁੰਦੇ ਜਿਹੇ ਭਾਸਦੇ ਹਨ। ਅਕਾਸ਼ ਵਾਂਗੂੰ 'ਬ੍ਰਹਮ' ਨਾ ਉਤਪੰਨ ਹੁੰਦਾ ਹੈ ਅਤੇ ਨਾ ਹੀ ਵਿਨਾਸ਼। ਇਸ ਪ੍ਰਕਾਰ ਦਾ ਤੇਰਾ ਅਤੇ ਤੇਰੇ ਸੁਆਮੀ ਦਾ ਨਿਰਵਿਕਾਰ, ਅਵਿਨਾਸੀ ਅਤੇ ਵਿਆਪਕ ਇੱਕ ਹੀ ਰੂਪ ਹੈ। ਇਸ ਅਚੱਲ, ਅਜਰ ਤੇ ਅਮਰ ਰੂਪ ਨੂੰ ਜਦ ਭੀ ਕੋਈ ਗੁਰੂ ਦ੍ਰਾਗ ਅਨੁਭਵ ਕਰ ਲੈਂਦਾ ਹੈ, ਫਿਰ ਇੱਕ ਛਿਨ ਮਾਤ੍ਰ ਭੀ ਇਸ ਨਿਰਵਿਕਾਰ ਅਚੱਲ ਇਸਥਿਤੀ ਤੋਂ ਹਿਲਦਾ ਨਹੀਂ ਹੈ। ਇਸ ਪ੍ਰਤੱਖ ਅਨੁਭਵ ਤੋਂ ਹੀਣ ਮਨੁੱਖ, ਚਿੱਤ ਦੇ ਟਿਕ ਜਾਣ ਵੇਲੇ ਬੜਾ ਅਨੰਦ ਸਮਝਦੇ ਹਨ ਅਤੇ

ਚਿੱਤ ਦੇ ਚੰਚਲ ਹੋ ਜਾਣ ਨਾਲ ਦੁਖੀ ਹੋ ਜਾਂਦੇ ਹਨ। ਸੰਕਲਪ-ਵਿਕਲਪ ਹੀ ਜਿਸ ਮਨ ਦਾ ਰੂਪ ਹੈ, ਉਹ ਨਾ ਇੱਕ ਰਸ ਰਹਿ ਸਕਦਾ ਹੈ ਅਤੇ ਨਾ ਹੀ ਅਚੱਲ ਇਸਥਿਤੀ ਨੂੰ ਪਾਉਂਦਾ ਹੈ। ਜੇ ਚਿੱਤ ਦੇ ਟਿਕਣ ਤੇ ਚੰਚਲ ਹੋ ਜਾਣ ਨਾਲ ਹੀ ਸੁਖੀ ਅਤੇ ਦੁਖੀ ਹੁੰਦੇ ਹਨ, ਉਹ ਇਸ ਤੱਤ-ਵਸਤੂ ਦੇ ਗਿਆਨ ਤੋਂ ਬਿਲਕੁਲ ਸੂਨ ਹਨ ਕਿਉਂਕਿ ਇਸ ਨਿਰਵਿਕਾਰ ਵਸਤੂ ਵਿੱਚ ਮਨ ਆਦਿ ਇੰਦ੍ਰੀਆਂ ਇਉਂ ਕਲਪਿਤ ਹਨ ਜਿਉਂ ਰੱਸੀ ਨੂੰ ਉਸ ਵਿੱਚ ਕਲਪਿਤ ਸੱਪ ਕੋਈ ਹਾਨੀ ਨਹੀਂ ਪੁਜਾ ਸਕਦਾ, ਤਿਉਂ ਹੀ ਮਨ ਦਾ ਟਿਕਾਉ ਅਤੇ ਚੰਚਲਤਾਈ 'ਆਤਮਾ' ਨੂੰ ਸਥਿਰ ਯਾ ਚੰਚਲ ਨਹੀਂ ਕਰ ਦਿੰਦਾ। ਅਜਿਹੇ 'ਆਤਮ-ਗਿਆਨ' ਵਾਲੇ ਦੇ ਮਨ ਦੀ ਇਸਥਿਤੀ ਅਤੇ ਚੰਚਲਤਾਈ, ਕਾਗਜ ਉੱਤੇ ਬਣੀ ਹੋਈ ਇੱਕ ਦੌੜਦੇ ਹੋਏ ਘੋੜੇ ਦਾ ਅਤੇ ਇੱਕ ਖੜ੍ਹੇ ਹੋਏ ਘੜ੍ਹੇ ਦੀ ਤਰ੍ਹਾਂ ਬਣੀ ਹੋਈ ਦੇ ਘੜ੍ਹਿਆਂ ਦੀ ਮੁਰਤ ਹੈ। ਤੁਰੀਯ (ਚੌਥਾ ਪਦ) 'ਆਤਮਾ' ਵਿੱਚ ਤਿੰਨ ਗੁਣਾਂ ਦਾ ਕੋਈ ਭੀ ਕਾਰਜ, ਹਾਨੀ ਅਤੇ ਲਾਭ ਦਾ ਕਾਰਨ ਨਹੀਂ ਬਣਦਾ।

ਜਿਤਨੇ ਭੀ ਵਿਕਾਰ ਹਨ, ਉਹ ਸਾਰੇ ਉਪਾਧੀ ਵਿੱਚ ਹੀ ਹਨ। ਗੁਣਾਂ ਅਤੇ ਦੋਸ਼ਾਂ ਨਾਲ ਪੂਰਨ, ਭਿੰਨ-ਭਿੰਨ ਉਪਾਧੀਆਂ ਹਨ, ਇਸੀ ਵਾਸਤੇ ਇੱਕ ਨਾਲੋਂ ਢੂਜੀ ਦਾ ਫਰਕ ਰਹਿੰਦਾ ਹੀ ਹੈ। ਜਿਸ ਉਪਾਧੀ ਵਾਲੇ ਨੂੰ, ਤੂੰ ਸੁਆਮੀ ਮੰਨਦਾ ਹੈ ਉਹ ਉਪਾਧੀ ਸਾਖਜਾਤ ਮਾਇਆ ਦਾ ਪਰਿਣਾਮ ਹੋਣ ਦੇ ਕਾਰਨ ਸੂੰਛ, ਸਰਬ-ਸ਼ਕਤੀਮਾਨ ਅਤੇ ਸਰਬੱਗਜਤਾ ਆਦਿ ਗੁਣਾਂ ਦੇ ਯੁਕਤ ਹੈ ਅਤੇ ਮਿਲਨ ਮਾਇਆ ਦਾ ਪਰਿਣਾਮ ਹੋਣ ਦੇ ਕਾਰਨ, ਇਹ ਉਪਾਧੀ-ਤੇਰਾ ਸ਼ਰੀਰ ਅਲਪੱਗਜਤਾ ਤੇ ਦੀਨਤਾ ਆਦਿ ਕਮਜ਼ੋਰੀ ਨਾਲ ਪੂਰਨ ਹੋਇਆ, ਸੇਵਕ ਬਣੀ ਬੈਠਾ ਹੈ। ਸ਼ਕਤੀ ਤੇ ਨਿਰਸਲਤਾ, ਉਪਾਧੀ ਵਿੱਚ ਹੁੰਦੀਆਂ ਹਨ। ਜਿਸ ਚੈਤਨ ਦੀਆਂ ਇਹ ਦੋ ਉਪਾਧੀਆਂ ਹਨ, ਉਸ ਵਿੱਚ ਕਿੰਚਤ ਮਾਤ੍ਰ ਭੀ ਫਰਕ ਨਹੀਂ ਯਾਨੀ ਕਿ ਉਹ ਦੋਹਾਂ ਉਪਾਧੀਆਂ ਵਿੱਚ ਅਕਾਸ਼ ਵਾਂਗੂੰ ਇੱਕ ਜਿਹਾ ਪੂਰਨ ਹੈ।

ਪਿਆਰੇ ਹਰਿਸਿਮਰਨ! ਇੱਕ ਬੱਲਬ ਪੰਜ ਸੌ ਵਾਟ ਦਾ ਹੈ ਅਤੇ ਇੱਕ ਸਿਰਫ ਪੰਜ ਵਾਟ ਦਾ ਹੀ। ਜਿਆਦਾ ਰੌਸ਼ਨੀ ਅਤੇ ਘੱਟ ਰੌਸ਼ਨੀ ਤਥਾ ਉਸੀ ਮੁਤਾਬਿਕ ਵਿਵਹਾਰ ਵਿੱਚ ਨਿਊਨਤਾ ਜਾਂ ਅਧਿਕਤਾ, ਬੱਲਬਾਂ ਦੀ ਉਪਾਧੀ ਦੇ ਫਰਕ ਕਰਕੇ ਹੈ ਪ੍ਰੰਤੂ ਬਿਜਲੀ ਦਾ ਰੂਪ ਦੋਹਾਂ ਵਿੱਚ ਇੱਕੋ ਹੀ ਹੈ ਯਾਨੀ ਬਿਜਲੀ ਵੱਖ-ਵੱਖ ਕਿਸਮ ਦੀ ਨਹੀਂ। ਇੱਕ ਹੀ ਪੁਰਸ਼, ਕਾਰਨ-ਵੱਸ਼ ਇੱਕ ਕਾਲ ਵਿੱਚ ਚੱਕ੍ਰਵਰਤੀ ਰਾਜਾ ਅਤੇ ਢੂਜੇ ਕਾਲ ਵਿੱਚ ਭਿਖਾਰੀ ਹੈ। ਧਨ, ਪਦਾਰਥ ਆਦਿ

ਸ਼ੁਕਤ ਅਤੇ ਧਨ, ਪਦਾਰਥ ਰਹਿਤ ਹੋਣ ਤੇ ਸ਼ਕਤੀ ਅਤੇ ਕਮਜ਼ੋਰੀ ਦਾ ਦੋਹਾਂ ਰੂਪਾਂ ਵਿੱਚ ਭੇਦ ਹੈ, ਕਿੰਤੂ ਦੋਹਾਂ ਹਾਲਤਾਂ ਵਿੱਚ ਪੁਰਸ਼ ਵਿੱਚ ਕੋਈ ਤਬਦੀਲੀ ਨਹੀਂ ਆਈ, ਯਾਨੀ ਪੁਰਸ਼ ਇੱਕ ਹੀ ਹੈ। ਇਸ ਪ੍ਰਕਾਰ ਜਿਸ ਉਪਾਧੀ ਨੂੰ, ਤੂੰ ਸਰਬ ਸ਼ਕਤੀਮਾਨ ਸੁਆਮੀ ਸਮਝਦਾ ਹੈ ਅਤੇ ਜਿਸ ਉਪਾਧੀ ਨੂੰ ਤੁੱਛ ਸ਼ਕਤੀ ਵਾਲਾ ਤੇ ਦੀਨਤਾ ਆਦਿ ਕਮਜ਼ੋਰੀ ਨਾਲ ਭਰਿਆ ਹੋਇਆ ਸੇਵਕ ਮੰਨਦਾ ਹੈ, ਇਨ੍ਹਾਂ ਦੋਹਾਂ ਉਪਾਧੀਆਂ ਨੂੰ, ਨਿਰਵਿਕਾਰ, ਅਸੰਗ ਅਤੇ ਇੱਕ-ਰਸ ਵਿਆਪਕ ਚੈਤਨ ਦੇ ਅਨੁਭਵ ਰੂਪੀ ਵਿਗਿਆਨ ਦ੍ਰਾਗ, ਮਨ ਵਿੱਚੋਂ ਉਡਾ ਦੇ। ਇਹ ਤੇਰੇ ਵਿੱਚ ਯਾਨੀ ‘ਚੈਤਨ-ਸੂਰਪ’ ਵਿੱਚ ਭ੍ਰਾਂਤੀ ਰੂਪ ਕਲੰਕ ਹੀ ਹੈ। ਇਹ ਦੋਨੋਂ ਉਪਾਧੀਆਂ, ਗਿਆਨ ਅਗਨੀ ਨਾਲ ਸੜ ਕੇ, ਜੋ ਪਿੱਛੇ ਕੋਈ ਵਸਤੂ ਬਚਦੀ ਹੈ, ਉਹੀ ਨਿਰਗੁਣ ਤੇ ਸਰਗੁਣ-ਰੂਪ ਵਿੱਚ ਭਾਸਣ ਵਾਲੀ, ਮਨ ਤੇ ਇੰਦ੍ਰੀਆਂ ਤੋਂ ਅਤੀਤ, ਨਿਰਵਿਕਾਰ, ‘ਅਮਰ ਵਸਤੂ’ ਹੈ ਸੋ ‘ਤੂੰ’ ਹੈ। ‘ਤੂੰ’ ਹੀ ਨਿਰਵਿਕਾਰ ਬਹੁਮ, ਮਨ ਇੰਦ੍ਰੀਆਂ ਦੀ ਪਹੁੰਚ ਤੋਂ ਪਰੇ ਨਿਰਗੁਣ ਹੈਂ ਅਤੇ ‘ਤੂੰ’ ਹੀ ਨੇਤ੍ਰ ਆਦਿ ਇੰਦ੍ਰੀਆਂ ਦਾ ਵਿਸ਼ੇ ‘ਸਰਗੁਣ’ ਰੂਪ ਹੈ, ਸੁਆਮੀ ਅਤੇ ਸੇਵਕ ਦਾ ਰੂਪ ਬਣਿਆ ਹੋਇਆ ਭੀ ਇੱਕ ‘ਤੂੰ’ ਹੀ ਹੈ-

ਤੂੰ ਠਾਕੁਰ ਸੇਵਕ ਭੁਨਿ ਆਪੇ॥ ਤੂੰ ਗੁਪਤੁ ਪਰਗਟੁ ਪ੍ਰਭ ਆਪੇ॥

(ਅੰਗ ੧੦੨)

ਇਸ ਗੁਫਾ ਮਹਿ ਅਖਟ ਭੰਡਾਰਾ॥ ਤਿਸੁ ਵਿਚਿ ਵਸੈ ਹਰਿ ਅਲਖ ਅਪਾਰਾ॥  
ਆਪੇ ਗੁਪਤੁ ਪਰਗਟੁ ਹੈ ਆਪੇ ਗੁਰ ਸਬਦੀ ਆਪੁ ਵਵਾਵਣਿਆ॥

(ਅੰਗ ੧੦੪)

ਸੰਤ-ਹਰਿਸਿਮਰਨ! ਕੀ ਹੁਣ ਤੂੰ ਕਿਸੇ ਨਿਸਚੇ ਵਾਲਾ ਹੈਂ ਯਾਨੀ ਕਿਸੇ ਅਨੁਭਵ ਦੇ ਯੁਕਤ ਹੈ?

ਹਰਿਸਿਮਰਨ-ਮੈਂ ਅਜਗਰ, ਅਮਰ, ਦਿਸ਼ਟਾ, ਸਾਖੀ ਹਾਂ!

ਸੰਤ-ਇਹ ਠੀਕ ਹੈ, ਪਰ ਨਿਰਾ ਦਿਸ਼ਟਾ ਜਾਂ ਸਾਖੀ ਰਹ ਜਾਣਾ ਹੀ ਤਾਂ ਪਰਮਪਦ ਨਹੀਂ ਕਿਉਂਕਿ ਦਿਸ਼ਟਾ ਦਾ ਵਿਸ਼ਯ ਦਿਸ਼ਜ ਹੋਵੇਗਾ ਤਾਂ ਹੀ ਦਿਸ਼ਟਾ ਬਣੇਗਾ। ਜਦ ਸਾਖੀ ਦਾ ਵਿਸ਼ੇ ਹੀ ਕੋਈ ਦੂਜਾ ਪਦਾਰਥ ਨਹੀਂ ਅਤੇ ਦਿਸ਼ਟਾ ਤੋਂ ਭਿਨ ਕੋਈ ਭੀ ਦਿਸ਼ਜ ਨਹੀਂ ਤਾਂ ਸਾਖੀ ਕਿਸ ਦਾ ਤੇ ਦਿਸ਼ਟਾ ਕਿਸ ਦਾ?

‘ਮੈਂ ਸਾਖੀ ਹਾਂ, ਮੈਂ ਦਿਸ਼ਟਾ ਹਾਂ’ ਇਹ ਆਪਣੇ-ਆਪ ਦੀ ਸੋਝੀ ਦੀ ਅਵਸਥਾ ਹੈ ਯਾਨੀ ਜੋ ਮਾਇਆ ਦੇ ਪ੍ਰਭਾਵ ਨਾਲ ਆਪਣੀ ਅਸਲੀਅਤ ਭੁੱਲ ਕੇ ਕਿ ਮੈਂ

ਸ਼ਰੀਰ ਹਾਂ, ਜੰਮਦਾ ਹਾਂ, ਮਰਦਾ ਹਾਂ ਆਦਿ ਮੰਨਣ ਲੱਗ ਗਿਆ ਸੀ, ਉਹ ਗੁਰੂ-  
ਉਪਦੇਸ਼ ਦ੍ਰਾਰਾ ਸ਼ਰੀਰ ਆਦਿ ਜੜ੍ਹ ਵਸਤੂਆਂ ਤੋਂ ‘ਚੈਤਨ-ਸੂਰੂਪ’ ਅਲੱਗ ਕਰ  
ਦਿੱਤਾ ਗਿਆ।

ਜੋ ਦੀਸੈ ਸੇ ਸਗਲ ਬਿਨਾਸੈ ਜਿਉ ਬਾਦਰ ਕੀ ਡਾਈ॥ (ਅੰਗ ੨੯੯)  
ਜੋ ਭੀ ਅਸੱਤਜ ਜੜ੍ਹ ਤੇ ਦੁੱਖ ਰੂਪ ਵਿੱਚ ਭਾਸਦਾ ਹੈ ਸੇ ਵਿਨਾਸੀ ਹੈ ਅਤੇ  
‘ਮੈਂ’ ਦੇਖਣ ਵਾਲਾ ਦਿਸ਼ਟਾ ਸੱਤਜ ਹਾਂ। ਮਨ, ਇੰਦ੍ਰੀਆਂ ਅਤੇ ਸ਼ਰੀਰ ਦੀਆਂ  
ਸੁੱਭ-ਅਸੁੱਭ ਹਰਕਤਾਂ ਦਾ ਸਾਥੀ ਹਾਂ।

ਗਰਿ ਜੀਉ ਅੰਤਰਜਾਮੀ ਜਾਨ॥

ਕਰਤੁ ਬੁਰਾਈ ਮਾਨੁਖ ਤੇ ਛਪਾਈ ਸਾਥੀ ਭੂਤ ਪਵਾਨ॥

(ਅੰਗ ੧੨੦੨)

ਇਹ ਹੈ ਆਪਣੇ-ਆਪ ਦੀ ਪਛਾਣ! ਜਦ ਤੱਕ ਆਪਣੇ-ਆਪ ਦੀ ਪਛਾਣ  
ਨਹੀਂ ਹੁੰਦੀ, ਤਦ ਤੱਕ ਨਿਰੰਕਾਰ ਨਾਲ ਅਭੇਦਤਾ ਅੰਭੇਦਵਾਹੀ। ਆਪੇਂਹੂੰ ਪਛਾਣ ਕੇ  
ਅਭੇਦ ਹੋਣ ਲਈ, ਪ੍ਰਭੂ ਦੇ ਲੱਛਣਾਂ ਦਾ ਬਾਰੰਬਾਰ ਸਿਮਰਨ ਕਰਨਾ ਅਰਥਾਤ ਪ੍ਰਭੂ  
ਵਾਲੇ ਲੱਛਣਾਂ ਵਾਲਾ ਆਪਣੇ-ਆਪ ਨੂੰ ਅਨੁਭਵ ਕਰਨਾ ਹੈ, ਇਸ ਲਈ-ਕੀ ‘ਮੈਂ’  
ਦਿਸ਼ਟਾ ਹਾਂ, ਸਾਥੀ ਹਾਂ’ ਸਿਰਫ ਇੱਕ ਹੀ ਸ਼ਰੀਰ ਦਾ? ਨਹੀਂ, ਜਿੰਨੇ ਭੀ ਪੁਰਸ਼,  
ਇਸਤ੍ਰੀ, ਪਸੂ, ਪੰਥੀ ਆਦਿ-ਆਦਿ ਸ਼ਰੀਰ ਹਨ, ਸਭਨਾਂ ਵਿੱਚ ਰਹਿ ਕੇ ਉਨ੍ਹਾਂ  
ਦੀਆਂ ਹਰਕਤਾਂ ਤੋਂ ਨਿਰਲੇਪ ‘ਦਿਸ਼ਟਾ’ ਯਾਨੀ ਆਪ ਕੁੱਝ ਭੀ ਨਹੀਂ ਕਰਦਾ, ਮੇਰੀ  
ਸੱਤਾ ਪਾ ਕੇ ਮਨ, ਇੰਦ੍ਰੀਆਂ ਅਤੇ ਸ਼ਰੀਰ ਹਰਕਤ ਵਿੱਚ ਆਉਂਦੇ ਹਨ-

ਸਭ ਕੈ ਮਹਿ ਅਲਿਪਤੇ ਰਹੈ। ਜੋ ਕਿਛੁ ਕਹਣਾ ਸੁ ਆਪੇ ਕਰੈ॥

(ਅੰਗ ੨੯੪)

ਸਭਿ ਕੈ ਮਹਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੇ॥

(ਅੰਗ ੨੯੪)

‘ਮੈਂ’ ਵਿਆਪਕ ਹਾਂ, ਅਸੰਗ ਹਾਂ, ਅਦੌਤ ਹਾਂ, ਅਖੰਡ ਹਾਂ, ਪ੍ਰਕਾਸ਼ ਸੂਰੂਪ ਹਾਂ  
ਅਤੇ ਅਨੰਤ ਹਾਂ। ‘ਮੈਂ’ ਹੀ ਦਿਸ਼ਟਾ ਹਾਂ, ‘ਮੈਂ’ ਹੀ ਸਭ ਵਸਤੂਆਂ ਦਾ ਗਿਆਤਾ ਹਾਂ  
ਤੇ ‘ਮੈਂ’ ਹੀ ਗਿਆਨ ਸੂਰੂਪ ਹਾਂ। ‘ਮੈਂ’ ਇੱਕ ਹੀ ਦਿਸ਼ਟਾ ਅਨੰਤ ਰੂਪ ਹਾਂ ਯਾਨੀ  
ਦਿਸ਼ਟਾ ਭੀ ‘ਮੈਂ’ ਹੀ ਹਾਂ ਤੇ ਦਿਸ਼ ਭੀ ‘ਮੈਂ’ ਹੀ ਹਾਂ। ‘ਮੈਂ’ ਹੀ ਇੱਕ-ਰਸ ਰਹਿਣ  
ਵਾਲਾ ਵਿਆਪਕ ਅਵਿਨਾਸੀ ਹਾਂ-

ਬੂਝੈ ਦੇਖੈ ਕਰੈ ਬਿਬੇਕ ॥ ਆਪਹਿ ਏਕ ਆਪਹਿ ਅਨੇਕ ॥  
ਮਰੈ ਨ ਬਿਨਸੈ ਆਵੈ ਨ ਜਾਇ ॥ ਨਾਨਕ ਸਦ ਹੀ ਰਹਿਆ ਸਮਾਇ ॥

(ਅੰਗ ੨੯੯)

ਸਭ ਦੇਹਾਂ ਵਿੱਚ ਰਹਿਦਾ ਹੋਇਆ 'ਮੈਂ' ਹੀ ਇੱਕ ਦੇਖਣ ਵਾਲਾ ਹਾਂ ਤੇ  
ਸਾਰੀਆਂ ਦੇਹਾਂ 'ਮੇਰੀਆਂ' ਹਨ ਯਾਨੀ ਜੋ ਕੁੱਝ ਭੀ ਆਕਾਰ ਰੂਪ ਵਿੱਚ ਭਾਸਦਾ  
ਹੈ, ਉਹ 'ਮੇਰਾ' ਹੀ ਵਿਚਾਰ (ਵਿਸ਼ਾਲ) ਸ਼ਰੀਰ ਹੈ-

ਸਰਬ ਭੂਤ ਆਪਿ ਵਰਤਾਰਾ ॥ ਸਰਬ ਨੈਨ ਆਪਿ ਪੇਖਨਹਾਰਾ ॥

(ਅੰਗ ੨੯੮)

'ਮੈਂ' ਅੰਦਰ-ਬਾਹਰ ਪੂਰਨ ਹਾਂ ! ਮੇਰੇ ਬਿਨਾਂ ਕੋਈ ਭੀ ਥਾਂ ਨਹੀਂ-

ਵਾਸੁਦੇਵ ਸਰਬਤ੍ਰ ਮੈਂ ਉਨ ਨ ਕਤਹੂ ਨਾਇ ॥

(ਅੰਗ ੨੯੮)

ਅੰਤਰਿ ਬਾਹਰਿ ਸੰਗਿ ਹੈ ਨਾਨਕ ਕਾਇ ਦੁਰਾਇ ॥

(ਅੰਗ ੨੯੮)

ਸੋ ਅੰਤਰਿ ਸੋ ਬਾਹਰਿ ਅਨੰਤ ॥ ਘਟਿ ਘਟਿ ਬਿਆਪਿ ਰਹਿਆ ਭਗਵੰਤ ॥

ਧਰਨ ਮਾਹਿ ਆਕਾਸ ਪਇਆਲ ॥ ਸਰਬ ਲੋਕ ਪੂਰਨ ਪ੍ਰਤਿਪਾਲ ॥

(ਅੰਗ ੨੯੯)

ਇਹ ਹੈ ਨਿਰੰਕਾਰ ਨਾਲ ਅਭੇਦਤਾ ਯਾਨੀ 'ਪਰਮਪਦ'। ਆਪਣੇ-ਆਪ ਤੋਂ  
ਬਿੰਨ, ਪ੍ਰਭੂ ਦਾ ਗਿਆਨ ਹੈ ਹੀ ਨਹੀਂ ਸਕਦਾ ਕਿਉਂਕਿ ਪ੍ਰਭੂ ਆਪਣੇ-ਆਪ ਤੋਂ  
ਜ਼ਦਾ ਨਹੀਂ ਹੈ। ਜਿਸ 'ਗਿਆਨ ਸੂਰਪ ਪ੍ਰਭੂ' ਦ੍ਵਾਰਾ ਹਰ ਇੱਕ ਵਸਤੂ ਜਾਣੀ  
ਜਾਂਦੀ ਹੈ, ਉਸ ਨੂੰ ਕਿਸੇ ਗਿਆਨ ਦ੍ਵਾਰਾ ਕੋਈ ਜਾਣੇ? ਅੱਗਾ, ਆਪਣੇ ਤੋਂ ਬਿੰਨ  
ਵਸਤੂ ਨੂੰ ਹੀ ਜਲਾਉਂਦੀ ਹੈ, ਆਪਣੇ-ਆਪ ਨੂੰ ਨਹੀਂ। 'ਆਤਮਾ' ਤੋਂ ਬਿੰਨ  
ਕੋਈ ਦੂਜਾ ਹੈ ਹੀ ਨਹੀਂ ਤਾਂ ਜਾਣੇ ਕੌਣ?

ਤਾਂ ਕੀ ਗਤਿ ਕਹੀ ਨ ਜਾਇ ॥ ਦੂਸਰ ਹੋਇ ਤ ਸੋਝੀ ਪਾਇ ॥

(ਅੰਗ ੨੯੯)

ਮੰਨ ਮਝਾਹੂ ਲਖਿ ਤੁਧੁ ਦੂਰਿ ਨ ਸੁ ਪਿਗੀ ॥

(ਅੰਗ ੧੧੦੦)

ਸੋ ਪ੍ਰਭੂ ਦੂਰਿ ਨਾਹੀ ਪ੍ਰਭੂ ਨੂੰ ਹੈ ॥

(ਅੰਗ ੩੫੪)

ਬੰਕਾ-'ਮੈਂ' ਦਿਸ਼ਟਾ ਹਾਂ, ਵਿਆਪਕ ਹਾਂ, ਅਸੰਗ ਹਾਂ, ਬ੍ਰਹਮ ਹਾਂ ਆਦਿ  
ਬਿਤੀਆਂ ਕੀ ਇਹ ਹਉਮੈਂ ਨਹੀਂ? ਹਉਮੈਂ ਦੇ ਤਿਆਗ ਬਿਨਾਂ ਤਾਂ ਕਦੇ ਭੀ  
ਪਰਮਪਦ ਪ੍ਰਾਪਤ ਨਹੀਂ ਹੁੰਦਾ?

ਉੱਤਰ-ਜਿਸ ਨੂੰ ਇਹ 'ਸੁੱਧ ਹੰਕਾਰ' ਹੈ ਕਿ 'ਮੈਂ' ਸਭ ਦੇਹਾਂ ਵਿੱਚ ਰਹਿਣ

ਵਾਲਾ ਅਸੰਗ, ਨਿਰਲੇਪ, ਦਿਸ਼ਟਾ, ਬਹੁਮ ਹਾਂ। 'ਮੈਂ' ਹੀ ਦਿਸ਼ਟਾ ਅਤੇ ਦਿਸ਼ਯ  
ਰੂਪ ਕਰਕੇ ਫੈਲਿਆ ਹੋਇਆ, ਇੱਕ ਨਿਰਕਾਰ ਹਾਂ, ਮੇਰੇ ਬਿਨਾਂ ਹੋਰ ਭੁੱਝ ਭੀ  
ਨਹੀਂ, ਉਸਦੇ ਪਾਵੰਦ੍ਰ ਚਰਨਾਂ ਵਿੱਚ ਸਿਰ ਰੱਖ ਕੇ ਕੌੜਾਂ ਬਾਰ ਪ੍ਰਣਾਮ ਹੈ।  
ਅਜਿਹੇ 'ਸ਼ੁੱਧ ਹੰਕਾਰ' ਵਾਲੇ ਪੁਰਸ਼ ਦਾ ਦਰਸ਼ਨ, ਸਾਖਜਾਤ ਨਿਰਕਾਰ ਦਾ ਹੀ  
ਦਰਸ਼ਨ ਹੈ।

ਜਿਸ ਨੂੰ ਤੂੰ ਹੰਕਾਰ ਕਹਿੰਦਾ ਹੈ, ਉਹ ਹੰਕਾਰ ਨਹੀਂ। ਹੰਕਾਰ ਹੁੰਦਾ ਹੈ ਉਸਨੂੰ,  
ਜਿਸਦੀ ਸ਼ਰੀਰ ਤੇ ਸ਼ਰੀਰ ਨਾਲ ਸੰਬੰਧਿਤ ਵਸਤੂਆਂ ਅਤੇ ਹਰਕਤਾਂ ਵਿੱਚ ਮੈਂ-  
ਮੇਰੀ ਹੁੰਦੀ ਹੈ। ਉਸ ਮਲਿਨ ਮੈਂ-ਮੇਰੀ ਨੂੰ ਹਟਾਉਣ ਵਾਸਤੇ ਹੀ ਪਹਿਲਾਂ-

ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਈ॥

ਜਨ ਨਾਨਕ ਜਗੁ ਜਾਨਓ ਮਿਥਿਆ ਰਹਿਓ ਰਾਮ ਸਰਨਾਈ॥

(ਅੰਗ ੨੯੯)

ਇਹੁ ਜਗੁ ਧੂਏ ਕਾ ਪਹਾਰਾ॥ ਤੈ ਸਾਚਾ ਮਾਨਿਆ ਕਿਹ ਬਿਚਾਰਿ॥

(ਅੰਗ ੧੧੮੯-੮੭)

ਨਾਨਕ ਕਹਤ ਜਗਤ ਸਭ ਮਿਥਿਆ ਜਿਉ ਸੁਪਨਾ ਰੈਨਾਈ॥

(ਅੰਗ ੧੨੩੧)

ਜਗ ਰਚਨਾ ਸਭ ਝੂਠ ਹੈ ਜਾਨ ਲੇਹੁ ਰੇ ਮੀਤ॥

ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤ॥ (ਅੰਗ ੧੪੨੯)

ਸਾਧੇ ਇਹੁ ਤਨੁ ਮਿਥਿਆ ਜਾਨਉ॥ (ਅੰਗ ੧੧੮੯)

ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਨ ਬਾਰ॥

(ਅੰਗ ੧੨੩੩)

ਆਦਿਕ ਗੁਰ ਬਚਨਾਂ ਦਾ ਉਪਦੇਸ਼ ਹੁੰਦਾ ਹੈ। ਜਦ ਤਾਈਂ ਇਸ ਦਿਸ਼ਯ  
ਪ੍ਰੰਚ ਦੀ ਸੱਤਜਤਾ, ਚਿੱਤ ਵਿੱਚੋਂ ਨਹੀਂ ਹਟਾ ਦਿੱਤੀ ਜਾਂਦੀ ਤਦ ਤਾਈਂ ਕੋਈ  
ਕਾਰਨ ਹੀ ਨਹੀਂ ਜੋ ਦਿਸ਼ਟਾ ਅਤੇ ਸਾਖੀ ਦਾ ਯਾਨੀ ਆਪਣੀ ਅਸਲੀਅਤ ਦਾ  
ਬੋਧ ਹੋ ਸਕੇ। ਕਿਉਂਕਿ ਦਿਸ਼ਯ ਪ੍ਰੰਚ ਵਿੱਚ ਸੱਤਜ ਬੁੱਧੀ ਹੋਣ ਤੇ ਚਿੱਤ  
ਸੰਸਾਰਕ 'ਮੈਂ' ਤੇ 'ਮੇਰੀ' ਵਿੱਚ ਫਿਸਿਆ ਰਹਿੰਦਾ ਹੈ। ਚਿੱਤ ਨੂੰ ਅਸੱਤਜ ਪ੍ਰੰਚ  
ਵਿੱਚੋਂ ਕੱਢਣ ਲਈ, ਇਹੀ ਇੱਕ ਸੋਸ਼ਟ ਜੁਗਤੀ ਹੈ ਕਿ ਪ੍ਰੰਚ ਦਾ ਨਿਸ਼ੇਧ ਕਰ  
ਦਿੱਤਾ ਜਾਵੇ ਤਾਂ ਕਿ ਆਪਣੀ ਅਸਲੀਅਤ ਦੀ ਸੋਝੀ ਪਵੇ। ਜਿਉਂ ਤਾਲਾਬ ਪਰ  
ਆਈ ਹੋਈ ਕਾਈ (ਹਰੇ ਰੰਗ ਦੀ ਉਲ੍ਲੀ) ਜਲ ਨੂੰ ਢੱਕ ਰਮਦੀ ਹੈ, ਉਸਨੂੰ ਹਟਾ

ਦੇਣ ਨਾਲ ਜਲ ਦਾ ਦਰਸ਼ਨ ਹੋ ਜਾਂਦਾ ਹੈ, ਤਿਉਂ ਹੀ ਸ਼ਰੀਰ ਆਦਿ ਵਿੱਚ  
ਹਉਮੈਂ ਨੇ ਆਤਮਾ ਨੂੰ ਢਕਿਆ ਹੋਇਆ ਹੈ, ਉਸ ਹਉਮੈਂ ਦਾ ਅਭਾਵ ਹੀ  
ਆਪਣੇ-ਆਪ ਦਾ ਦਰਸ਼ਨ ਹੈ। ਆਪਣੀ ਪਛਾਣ ਹੋ ਜਾਣ ਬਾਅਦ, ਲਿਵ  
ਦੂਰਾ 'ਨਿਰੰਕਾਰ' ਨਾਲ ਅਭੇਦ ਹੁੰਦਾ ਹੈ ਅਰਥਾਤ ਨਿਰੰਕਾਰ ਹੁੰਦਾ ਹੋਇਆ ਹੈ  
ਨਿਰੰਕਾਰ ਹੋ ਜਾਂਦਾ ਹੈ। 'ਮੈਂ ਬ੍ਰਹਮ ਹਾਂ' ਇਹ ਬਿੜੀ ਕੇਵਲ 'ਆਤਮਾ' ਉੱਪਰ  
ਆਏ ਹੋਏ ਆਵਰਨ ਯਾਨੀ ਪੜਦੇ ਹੋਂ ਹੀ ਸਿੱਖਿਆ ਕਰਦੇ ਹੈ। ਉਪਰੰਤ ਉਹ  
ਨਿਰ-ਆਵਰਨ ਵਸਤੂ ਪ੍ਰਕਾਸ਼ਿਤ ਹੁੰਦੀ ਹੋਈ ਹੀ ਪ੍ਰਕਾਸ਼ਿਤ ਹੋ ਜਾਂਦੀ ਹੈ ਜੋ  
ਕਿਸੇ ਭੀ ਬਿੜੀ ਆਦਿ ਦਾ ਵਿਸ਼ੇਸ਼ ਨਹੀਂ ਹੈ। ਹਿਰ ਇਸ ਅਵਸਥਾ ਵਿੱਚ-

ਜੋ ਦੀਸੈ ਸੇ ਤੇਰਾ ਤੁਪੁ॥ ਗੁਣ ਨਿਧਾਨ ਗੋਵਿੰਦ ਅਨੁਪ॥ (ਅੰਗ ੨੨੪)

ਸਭ ਕੁੱਝ ਸੱਤਜ ਹੀ ਸੱਤਜ ਦਿਖਾਈ ਦਿੰਦਾ ਹੈ-

ਆਪਿ ਸਤਿ ਸਤਿ ਸਭ ਧਾਰੀ॥ ਆਪੇ ਗੁਣ ਆਪੇ ਗੁਣਕਾਰੀ॥

(ਅੰਗ ੨੨੫)

ਸਤਿ ਕਰਮੁ ਜਾ ਕੀ ਰਚਨਾ ਸਤਿ॥ ਮੂਲ ਸਤਿ ਸਤਿ ਉਤਪਾਤਿ॥

(ਅੰਗ ੨੨੬)

ਬੁਝਨਹਾਰ ਕਉ ਸਤਿ ਸਭ ਹੋਇ॥ ਨਾਨਕ ਸਤਿ ਸਤਿ ਪ੍ਰਭੁ ਸੋਇ॥

(ਅੰਗ ੨੨੭)

ਇਸ ਤੋਂ ਪਹਿਲਾਂ ਅਗਿਆਨ ਅਵਸਥਾ ਵਿੱਚ ਜੇ ਜਗਯਾਸੂ ਨੂੰ ਇਹ ਉਪਦੇਸ਼  
ਕੀਤਾ ਜਾਏ ਕਿ 'ਦਿਸ਼ਯ ਪ੍ਰੰਪਚ' ਨਿਰੰਕਾਰ ਦੀ ਰਚਨਾ ਹੋਣ ਤੇ ਸੱਤਯ ਹੈ ਤਾਂ  
ਕਦੇ ਭੀ ਆਪਣੇ-ਆਪ ਦੀ ਪਛਾਣ ਨਹੀਂ ਹੋ ਸਕਦੀ ਤੇ ਨਿਰੰਕਾਰ ਨਾਲ ਅਭੇਦ ਤਾਂ  
ਕੀ ਹੋਣਾ ਹੈ? ਬਲਕਿ ਬੁੱਧੀ ਵਿਸ਼ਿਆਂ ਵਿੱਚ ਖਚਿਤ ਹੋ ਜਾਂਦੀ ਹੈ। ਨਿਸ਼ੇਧ ਦੂਰਾ  
ਦਿਸ਼ਯ ਪ੍ਰੰਪਚ ਵੱਲੋਂ ਬਿੜੀ ਵਾਪਸ ਆਪਣੇ ਵੱਲ ਆਉਂਦੀ ਹੈ ਤੇ ਵਿਧੀ ਦੂਰਾ  
ਦਿਸ਼ਯ ਆਪਣੇ-ਆਪ ਨੂੰ ਪੂਰਨ ਜਾਣ ਕੇ ਅਰਥਾਤ ਨਿਰੰਕਾਰ ਸੂਰਪ ਹੋ ਕੇ  
ਨਿਸ਼ਕਰਤੱਵਯਤਾ ਆਉਂਦੀ ਹੈ, ਇਹੀ 'ਪਰਮਪਦ' ਹੈ। ਇਸ ਤੱਕ ਪਹੁੰਚਣ  
ਲਈ ਹੀ ਸਭ ਸਾਧਨ ਹਨ, ਇਸ ਤੋਂ ਬਾਅਦ ਤਾਂ 'ਆਪਣਾ ਆਪ' ਹੀ ਸਰਬੱਤੁ  
ਪੂਰਨ ਹੈ, ਦੂਜੀ ਕੋਈ ਵਸਤੂ ਹੈ ਹੀ ਨਹੀਂ।

**ਕਲਪਿਤ ਵਸਤੂ ਅਧਿਸ਼ਠਾਨ ਸੂਰਪ ਹੀ ਹੁੰਦੀ ਹੈ**

ਪ੍ਰਭੁ ਦੇ ਨਿਰਗੁਣ ਸੂਰਪ ਵਿੱਚ, ਕਿਸੇ ਪ੍ਰਕਾਰ ਦੀ ਭੀ ਸਿਸ਼ਟੀ ਬਾਰੇ ਕੋਈ  
ਕਲਪਨਾ ਨਹੀਂ। ਸਰਗੁਣ ਸੂਰਪ ਵਿੱਚ ਹੀ ਸਿਸ਼ਟੀ ਦੀ ਰਚਨਾ ਆਦਿ ਵਿਕਲਪ

ਹਨ। ਰਚਨਾ ਆਦਿ ਦਾ ਕਰਤਾ ਹੁੰਦਾ ਹੋਇਆ ਭੀ, ਉਹ ਅਕਰਤਾ ਹੀ ਹੈ। ਕਿਉਂਕਿ ਇੱਕ ਹੀ ਕਰਤਾ ਭੀ ਤੇ ਅਕਰਤਾ ਭੀ, ਇਹ ਤਦ ਹੀ ਸੰਭਵ ਹੋ ਸਕਦਾ ਹੈ ਜੇ ਮਾਇਆ ਵਸ਼ਿਸ਼ਟ (ਸ਼ਕਤੀ ਸੰਚਾਲਕ) ਅਤੇ ਮਾਇਆ ਰਹਿਤ ਦੋਹੂਪਾਂ ਦੀ ਕਲਪਨਾ ਕੀਤੀ ਜਾਏ-

ਨਿਰਗੁਨੁ ਆਪਿ ਸਰਗੁਨੁ ਭੀ ਓਹੀ॥ ਕਲਾਧਾਰਿ ਜਿਨਿ ਸਗਲੀ ਮੇਹੀ॥

(ਅੰਗ ੨੮)

‘ਕਲਾਧਾਰਿ’ ਮਤਲਬ ਕਿ ਆਪਣੀ ਮਾਇਆ ਨੂੰ ਆਸ਼੍ਰਿਤ ਕਰਕੇ, ਸੰਸਾਰ ਰਚਨਾ ਕਰਦੇ ਹੋਏ, ਅਗਿਆਨੀਆਂ ਨੂੰ ਵਿਸ਼ੇ ਆਸਕਤ ਕਰ ਦਿੱਤਾ ਅਤੇ ਆਪ ਨਿਰਲੇਪ ਹੀ ਰਿਹਾ ਯਾਨੀ ਰੱਤੀ ਮਾੜ੍ਹ ਭੀ ਸਿਸ਼ਟੀ ਦਾ ਲੇਪ ਨਾ ਲੱਗਿਆ।

ਓਪਤਿ ਪਰਲਉ ਖਿਨ ਮਹਿ ਕਰਤਾ॥ ਆਪਿ ਅਲੇਪਾ ਨਿਰਗੁਨੁ ਰਹਤਾ॥

(ਅੰਗ ੨੮)

ਉਹ ਇੱਕ ਛੀਨ ਵਿੱਚ ਸੰਸਾਰ ਦੀ ਰਚਨਾ ਕਰਦਾ ਹੈ ਅਤੇ ਛੀਨ ਵਿੱਚ ਹੀ ਪਰਲੈ (ਨਾਸ਼) ਕਰ ਦਿੰਦਾ ਹੈ। ਉਸ ਸਰਬ-ਸ਼ਕਤੀਮਾਨ ਤੋਂ ਬਿਨਾਂ ਸਿਸ਼ਟੀ ਦਾ ਕਰਤਾ ਹੋਰ ਕੌਣ ਹੋ ਸਕਦਾ ਹੈ? ਇਸ ਲਈ ‘ਕਰਤਾ ਪੁਰਖ’ ਆਖਿਆ ਗਿਆ ਹੈ।

‘ਸੰਸਾਰ ਤਿੰਨ ਕਾਲ ਹੀ ਨਹੀਂ ਅਥਵਾ ਸੰਸਾਰ ਨਿਰੰਕਾਰ ਦੀ ਖੇਡ ਹੈ’ ਇੱਕ ਹੀ ਮਤਲਬ ਹੈ। ਕਿਉਂਕਿ ਸ਼ਾਸਤਰਾਂ ਦਾ ਪ੍ਰਯੋਜਨ, ਨਿਰੰਕਾਰ ਦਾ ਸੂਰੂਪ ਆਪਣੇ-ਆਪੇ ‘ਆਤਮਾ’ ਤੋਂ ਅਡਿੰਨ ਕਰਕੇ ਦਿਖਾਉਣ ਦਾ ਹੈ। ‘ਸੰਸਾਰ ਹੈ ਯਾ ਨਹੀਂ ਹੈ’ ਇਹ ਸਿੱਧ ਕਰਨ ਦਾ ਨਹੀਂ। ਜੇ ਸੰਸਾਰ, ਨਿਰੰਕਾਰ ਦੀ ਖੇਡ ਹੀ ਹੈ ਤਾਂ ਬੁੱਧੀਮਾਨ, ਖੇਡ ਵਿੱਚ ਪ੍ਰਿਤੀ ਕਿਉਂ ਲਾਵੇ? ਖੇਲ੍ਹਣ ਵਾਲੇ ਵਿੱਚ ਲਾਉਣੀ ਚਾਹੀਏ ਕਿਉਂਕਿ ਪ੍ਰਵਿਰਤ ਤਾਂ ਉਸ ਨੂੰ ਦੇਖਣ ਖਾਤਰ ਹੋਇਆ ਹੈ। ਖੇਡ ਅਸੱਤਜ ਹੁੰਦੀ ਹੈ ਤੇ ਖੇਡਣ ਵਾਲਾ ਸੱਤਜ-

ਕਹਿ ਰਵਿਦਾਸ ਬਾਜੀ ਜਗੁ ਭਾਈ॥

ਬਾਜੀਗਰ ਸਉ ਮੁਹਿ ਪ੍ਰੀਤਿ ਬਨਿ ਆਈ॥

(ਅੰਗ ੪੮)

ਚਚਾ ਰਚਿਤ ਚਿੜ੍ਹ ਹੈ ਭਾਗੀ॥ ਤਜਿ ਚਿੜ੍ਹੈ ਚੇਤਹੁ ਚਿਤਕਾਰੀ॥

ਚਿੜ੍ਹ ਬਚਿਤ ਇਹੈ ਅਵਝੇਰਾ॥ ਤਜਿ ਚਿੜ੍ਹੈ ਚਿਤੁ ਰਾਖਿ ਚਿਤੇਰਾ॥

(ਅੰਗ ੩੪੦)

ਵੇਦਾਂਤ, ਹੋਰ ਸ਼ਾਸਤਰਾਂ ਅਤੇ ਗੁਰਬਾਣੀ ਦਾ ਪ੍ਰਯੋਜਨ ਜਗਜਾਸੂ ਨੂੰ ਨਿਰੰਕਾਰ ਨਾਲ ਅਭੇਦ ਕਰਨ ਦਾ ਹੈ। ਇਸ ਲਈ ਵੇਦਾਂਤੀ ਲੋਕ, ਸੰਸਾਰ ਨੂੰ ਅਨਿਰਵਚਨੀਯ

ਮੈਨਦੇ ਹਨ ਯਾਨੀ ਨਾ ਸੱਤਜ ਤੇ ਨਾ ਹੀ ਅਸੱਤਜ। ਸੱਤਜ ਇਸ ਲਈ ਨਹੀਂ ਕਿ ਵਿਨਾਸ਼ ਹੁੰਦਾ ਹੈ ਤੇ ਅਸੱਤਜ ਭੀ ਨਹੀਂ ਕਿਉਂਕਿ ਸਾਮੁਣੇ ਪ੍ਰਤੱਖ ਦਿਖਾਈ ਦਿੰਦਾ ਹੈ। ਸੱਤਜ-ਅਸੱਤਜ ਤੇ ਬਿਲੱਛਣ ਅਨਿਰਵਚਨੀਯ ਹੈ ਯਾਨੀ ਕਿ ਬਾਣੀ ਦਾ ਵਿਸ਼ੇ ਨਹੀਂ। ਜੇ ਇਹ ਸ਼ੰਕਾ ਉਠੇ ਕਿ ਇਸ ਪ੍ਰਕਾਰ ਦੀ ਪ੍ਰਤੀਤੀ ਦਾ ਨਮਿੱਤ ਕੀ ਹੈ? ਤਾਂ ਉੱਤਰ ਵਿੱਚ ਕਹਿੰਦੇ ਹਨ ਕਿ ਸੁਭਾਵ ਵਰਤ ਰਿਹਾ ਹੈ ਯਾਨੀ ਬ੍ਰਹਮ ਦਾ ਸੁਭਾਉ ਹੀ ਹੈ। ਸੁਭਾਉ ਕਿਉਂ ਹੈ? ਇਹ ਪ੍ਰਸ਼ਨ ਹੀ ਨਹੀਂ ਬਣਦਾ।

ਗੁਰਬਾਣੀ ਪਰ ਸ਼੍ਰਗਧਾ ਰੱਖਣ ਵਾਲੇ ਕਹਿੰਦੇ ਹਨ ਕਿ 'ਸੰਸਾਰ' ਨਿਰੰਕਾਰ ਦੀ ਖੇਡ ਹੈ। ਜੇ ਇਹ ਪ੍ਰਸ਼ਨ ਉਠੇਂ ਕਿ ਐਸੀ ਨਿਰੰਕਾਰ ਦੀ ਖੇਡ ਕਿਉਂ ਹੈ? ਤਾਂ ਇਹ ਪ੍ਰਸ਼ਨ ਹੀ ਨਹੀਂ ਬਣਦਾ। ਕਿਉਂਕਿ ਨਿਰੰਕਾਰ ਦਾ ਖੇਡਣ ਦਾ ਜੋ ਸੁਭਾਉ ਹੈ, ਉਹ ਤਾਂ ਉਸਦੀ ਮਰਜ਼ੀ ਹੈ। ਜਿਉਂ ਸੁਤੰਤ੍ਰ ਰਜੇ ਨੂੰ ਕੋਈ ਕਰੇ ਕਿ ਇਹ ਬਾਹਰ ਸੈਰ ਕਰਨ ਜਾਂ ਖੇਡਣ ਕਿਉਂ ਜਾਂਦਾ ਹੈ? ਇਹ ਸੋਚਣਾ ਹੀ ਵਿਅਰਥ ਹੈ ਕਿਉਂਕਿ ਉਸਦੀ ਮਰਜ਼ੀ ਹੈ ਚਾਹੇ ਖੇਡੇ, ਚੁੱਪ-ਚਾਪ ਬੈਠਾ ਰਹੇ, ਬੋਲੇ ਯਾ ਕੋਈ ਹੋਰ ਕੰਮ ਕਰੇ। ਤਿਉਂ ਹੀ ਨਿਰੰਕਾਰ ਦੀ ਮਰਜ਼ੀ ਹੈ, ਸੰਸਾਰ ਰਚਨਾ ਕਰੇ ਯਾ ਕ੍ਰੇਤਾਂ ਕਲਪ ਕੁੱਝ ਭੀ ਨਾ ਕਰੋ। ਉਸਦੇ ਕਰਨੇ ਯਾ ਨਾ ਕਰਨੇ ਵਿੱਚ ਕੋਈ ਦਖਲ ਨਹੀਂ ਦੇ ਸਕਦਾ। ਦੂਜਾ ਹੈ ਹੀ ਨਹੀਂ, ਇਸ ਲਈ ਉਪ੍ਰੇਕਤ ਕਲਪਨਾ ਕਰਨੀ ਹੀ ਵਿਅਰਥ ਹੈ।

ਸੰਸਾਰ ਹੈ ਯਾ ਨਹੀਂ, ਇਸ ਨਾਲ ਜਾਰਜ ਹੀ ਕੋਈ ਨਹੀਂ। ਜਾਰਜ ਤਾਂ ਜਗਜਾਸੂ ਨੂੰ ਨਿਰੰਕਾਰ ਨਾਲ ਹੈ, ਉਸ ਨਾਲ ਲਿਵ ਲਾ ਕੇ, ਆਪ ਉਸਦੇ ਨਾਲ ਹੀ ਮਿਲ ਜਾਂਦਾ ਹੈ। ਇਸ ਲਈ ਸੰਸਾਰ ਰਚਨਾ, ਉਸਦੀ ਆਪਣੀ ਹੋਣ ਤੇ ਨਾ ਢੁੱਖ ਦਾ ਹੋਤੂ ਹੈ ਤੇ ਨਾ ਹੀ ਸੁੱਖ ਦਾ। ਆਪੇ ਹੀ ਸੰਸਾਰ ਰਚਨਾ ਕਰਦਾ ਹੈ ਤੇ ਆਪੇ ਹੀ ਉਸ ਨੂੰ ਦੇਖਦਾ ਹੈ-

'ਆਪਣੀ ਮਾਇਆ ਨਾਲ 'ਸੂਜੇ ਪ੍ਰਕਾਸ਼ ਆਤਮਾ' ਮੁਦ ਆਪ ਕਲਪਨਾ (ਸੰਸਾਰ ਰਚਨਾ) ਕਰਦਾ ਹੈ ਅਤੇ ਸਭ ਭੇਦਾਂ ਨੂੰ ਜਾਣਦਾ ਹੈ-ਇਹੀ ਵੇਦਾਂਤ ਦਾ ਨਿਸਚੇ ਹੈ' ਸੰਸਾਰ ਅਨਿਰਵਚਨੀਯ ਹੈ ਜਾਂ ਪ੍ਰਮੇਸ਼ਰ ਦੀ ਖੇਡ ਹੈ? ਇਨ੍ਹਾਂ ਦੋਹਾਂ ਪੱਖਾਂ ਦਾ ਸਿਧਾਂਤ ਜੋ ਬੁੱਧੀ ਵਿੱਚ ਠੀਕ ਨਾ ਬੈਠੇ ਤਾਂ ਇਹ ਦੋਹੋਂ ਕਲਪਨਾ ਹੀ ਛੱਡ ਦੇਣੀਆਂ ਚਾਹੀਏ।

ਪਿਆਰੇ ਹਰਿਗਿਰਨ! ਇੱਕ ਵੇਰ ਮੇਰਾ ਮਿੱਚ੍ਰ੍ਹ ਭੀ ਕੁੱਝ ਵੇਦਾਂਤ ਅਤੇ ਗੁਰਬਾਣੀ ਦੇ ਮਤਿ ਬਾਰੇ ਰੌਲੇ ਵਿੱਚ ਪੈ ਗਿਆ ਸੀ, ਪ੍ਰਤੂ ਸੀ ਉਹ ਵੱਡਾ ਬੁੱਧੀਮਾਨ। ਇਸ ਲਈ ਜਦ ਮੈਂ ਉਸ ਨੂੰ ਇਹ ਆਖਿਆ ਕਿ 'ਤੂੰ ਇਨ੍ਹਾਂ ਦੋਹਾਂ ਨੂੰ ਛੱਡ ਕੇ ਲਾਂਭੇ ਹੋ' ਤਾਂ ਉਹ ਮੇਰੀ ਇਸ ਰਮਜ਼ ਨੂੰ ਸਮਝ ਕੇ 'ਪਰਮ ਸੁਖੀ' ਹੈ

ਗਿਆ, ਕਿਉਂਕਿ ਇਨ੍ਹਾਂ ਦੋਹਾਂ ਢੂਰਾ ਇਹ ਗੱਲ ਤਾਂ ਅੱਛੀ ਤਰ੍ਹਾਂ ਨਿਰਣਯ ਹੋ ਚੁੱਕੀ ਸੀ ਕਿ ਮਨ, ਬਾਣੀ ਦੇ ਗੋਚਰ ਅਤੇ ਅਗੋਚਰ ਭੀ ਗੋਵਿੰਦ ਪ੍ਰਭੂ ਹੀ ਹੈ, ਦੂਜਾ ਹੈ ਹੀ ਨਹੀਂ। ਫਿਰ ਸੰਸਾਰ ਅਨਿਨਤਵਚਨੀਯ ਕੀ ਤੇ ਖੇਡ ਕੀ?

ਐਵੇਂ ਅੱਖਰਾਂ ਦੇ ਵਿੱਚ ਫਸੇ ਹੋਏ ਜੀਵ, ਵਕਤਾ ਦੇ ਆਸੇ ਨੂੰ ਨਾ ਸਮਝ ਕੇ ਰੌਲੇ ਵਿੱਚ ਪਏ ਰਹਿੰਦੇ ਹਨ। ਅਸਲ ਵਿੱਚ ਸ਼ਾਸਤ੍ਰਾਂ ਦੇ ਸਿਧਾਂਤ, ਸਹੀ ਰੂਪ ਵਿੱਚ ਸਮਝ ਆਉਂਦੇ ਹੀ ਨਹੀਂ ਹਨ ਜਦ ਤੱਕ ਕੋਈ ‘ਆਤਮਾ ਹੀ ਬ੍ਰਹਮ ਹੈ’, ਇਸ ਅਵਿਚਲ ਇਸਥਿਤੀ ਵਾਲਾ ਨਹੀਂ ਹੁੰਦਾ। ਜੋ ਇੱਕ ਬ੍ਰਹਮ ਇਸਥਿਤੀ ਵਾਲੇ ਹੁੰਦੇ ਹਨ, ਉਹੀ ਸ਼ਾਸਤ੍ਰਾਂ ਦੇ ਬਚਨਾਂ ਦਾ ਯਥਾਰਥ ਨਿਰਣਯ ਕਰ ਸਕਦੇ ਹਨ, ਕਿਸੇ ਦਾ ਅਨੁਭਵ ਜਾਂ ਨਿਸਚਾ ਜਿਆਦਾ ਅੱਗੇ ਨਿਕਲ ਗਿਆ ਤੇ ਕਿਸੇ ਦਾ ਪਿੱਛੇ ਰਹਿ ਗਿਆ। ਅਜਿਹਾ ‘ਅਸੰਗ ਪੁਰਸ਼’ ਤਾਂ ਕੋਈ ਵਿਰਲਾ ਹੀ ਹੈ ਜੋ ਬੁੱਧੀ ਅਤੇ ਬੁੱਧੀ ਦੀ ਰਚਨਾ ਤੋਂ ਸਦਾ ਲਈ ਪਰੇ ਹੋ ਗਿਆ ਹੈ।

ਜੇ ਕੁੱਝ ਵੀ ਜਗਤ ਰੂਪ ਵਿੱਚ ਪ੍ਰਗਟ ਅਤੇ ਗੁਪਤ ਭਾਸ ਰਿਹਾ ਹੈ, ਉਹ ਇੱਕ ਨਿਰੰਕਾਰ ਹੀ ਹੈ। ਇਹ ਬਿੱਤੀ ਭੀ ਜਿਸ ਜਗ੍ਹਾ ਨਹੀਂ ਹੈ, ਬੱਸ! ਉਹੀ ਪਰਮਪਦ ਹੈ ਇਸ ਤੋਂ ਉੱਪਰ ਹੋਰ ਕੁੱਝ ਭੀ ਨਹੀਂ ਹੈ। ‘ਨਿਰਗੁਣ’ ਅਤੇ ‘ਸਰਗੁਣ’ ਰੂਪ ਵਿੱਚ ਭਾਸਣ ਵਾਲੀ ਇਹੀ ਅਕਹਿ ਵਸਤੂ ਹੈ—

ਏਹੁ ਵਿਸੁ ਸੰਸਾਰੁ ਤੁਮ ਦੇਖਦੇ  
ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ॥  
ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ  
ਹਰਿ ਬਿਨੁ ਅਵਤੁ ਨ ਕੋਈ॥ (ਅੰਗ ੯੨੨)

ਆਪਨ ਆਪੁ ਆਪਹਿ ਉਪਾਇਓ॥ ਆਪਹਿ ਬਾਪੁ ਆਪੁ ਹੀ ਮਾਇਓ॥  
ਆਪਹਿ ਸੁਖਮ ਆਪਹਿ ਅਸਥੂਲਾ॥ ਲਖੀ ਨਾ ਜਾਈ ਨਾਨਕ ਲੀਲਾ॥ (ਅੰਗ ੨੫੦)

ਦੁਹੂ ਭਾਗਤ ਤੇ ਆਪਿ ਨਿਰਾਰਾ॥ ਨਾਨਕ ਅੰਤੁ ਨ ਪਾਰਾਵਾਰਾ॥  
(ਅੰਗ ੨੫੦)

ਤੁੰ ਆਪੇ ਜਲੁ ਮੀਠਾ ਹੈ ਆਪੇ ਹੀ ਆਪਿ ਜਾਲੁ॥  
ਤੁੰ ਆਪੇ ਜਾਲੁ ਵਤਾਇਦਾ ਆਪੇ ਵਿਰਿ ਸੇਬਾਲੁ॥  
ਤੁੰ ਆਪੇ ਕਮਲੁ ਅਲਿਪਤੁ ਹੈ ਸੈ ਹਥਾ ਵਿਚਿ ਗੁਲਾਲੁ॥  
ਤੁੰ ਆਪੇ ਮੁਕਤਿ ਕਰਾਇਦਾ ਇਕ ਨਿਮਖ ਘੜੀ ਕਰਿ ਖਿਆਲੁ॥

**ਹਰਿ ਤੁਧੁਰੁ ਬਾਹਰਿ ਕਿਛੁ ਨਹੀਂ ਗੁਰ ਸਬਦੀ ਵੇਖਿ ਨਿਹਾਲੁ ॥**

(ਅੰਗ ੮੫)

‘ਜਗਤ ਮਿਥਜਾ’ ਹੈ’ ਇਸ ‘ਮਿਥਜਾ’ ਸ਼ਬਦ ਨੂੰ ਸੁਣਦੇ ਹੋ ਕਈ ਬੇਸਮਝ ਲੋਕ ਘਬਰਾ ਕੇ, ਕਈ ਤਰ੍ਹਾਂ ਦੀਆਂ ਉਲਟ-ਪੁਲਟ ਗੱਲਾਂ ਬਣਾਉਂਦੇ ਹਨ, ਮਾਨੋ ਕਿ ਉਨ੍ਹਾਂ ਦੇ ਮੌਨੇ ਹੋਏ ‘ਸੱਤਜ ਜਗਤ’ ਨੂੰ ਐਠਮ ਬੰਬ ਨਾਲ ਉਡਾ ਦਿੱਤਾ ਹੈ। ਦ੍ਰਿੜੁ ਹੋਈ ਜਗਤ ਦੀ ਸੱਤਜਤਾ ਹੀ ‘ਮਿਥਜਾ’ ਸ਼ਬਦ ਨੂੰ ਜਰਦੀ ਹੈ।

ਇਹ ਠੀਕ ਹੈ, ਜਿਨ੍ਹਾਂ ਨੇ ਜਗਤ ਨੂੰ ਸੱਤਜ ਜਾਣਦੇ ਹੋਏ ਘੁੱਟ ਕੇ ਸੀਨੇ ਨਾਲ ਲਾਇਆ ਹੋਇਆ ਹੈ, ਉਨ੍ਹਾਂ ਲਈ ਜਗਤ ਦਾ ਵਿਜੋਗ ਹੈ ਭੀ ਨਹੀਂ ਕਿਉਂਕਿ ਸੰਮਾਨ ਦੇ ਮਰਦੇ ਹਨ, ਫਿਰ ਸੰਮਾਨ ਦੇ ਮਰਦੇ ਹਨ, ਇਉਂ ਸਦਾ ਹੀ ਉਨ੍ਹਾਂ ਨੂੰ ਸੰਸਾਰ ਦੀ ਪ੍ਰਾਪਤੀ ਹੋਈ ਰਹਿੰਦੀ ਹੈ। ਕਰਦੇ ਭੀ ਸੰਸਾਰ ਦਾ ਵਿਜੋਗ ਨਾ ਹੋਣ ਦੇ ਕਾਰਨ, ਉਨ੍ਹਾਂ ਲਈ ਤਾਂ ਜਗਤ ਸੱਤਜ ਹੀ ਹੈ, ਇਸ ਲਈ ‘ਮਿਥਜਾ’ ਸ਼ਬਦ ਨੂੰ ਕਦ ਸਹਿਣ ਕਰ ਸਕਦੇ ਹਨ? ਪੇਂਡੂ ਜੋ ਨਿਰੰਕਾਰ ਨਾਲ ਅਭੇਦ ਹੋ ਕੇ ਸਦਾ ਲਈ ਪਰਮ-ਸ਼ਾਂਤ ਹੋਣਾ ਚਾਹੁੰਦੇ ਹਨ, ਉਨ੍ਹਾਂ ਲਈ ਤਾਂ ‘ਮਿਥਜਾ’ ਸ਼ਬਦ ਅੰਮ੍ਰਿਤ ਦੇ ਤੁੱਲ ਹੈ ਕਿਉਂਕਿ ਜਗਤ ਨੂੰ ਸੁਪਨ ਦੀ ਤਰ੍ਹਾਂ ਮਿਥਜਾ ਜਾਣ ਕੇ, ਚਿੱਤ ਵਿੱਚੋਂ ਜਗਤ ਦੀ ਸੱਤਜਤਾ ਨਿਕਲ ਜਾਂਦੀ ਹੈ ਤੇ ਨਿਰੰਕਾਰ ਦਾ ਦਰਸ਼ਨ ਹੁੰਦਾ ਹੈ। ਇਸ ਦਾ ਇਹ ਮਤਲਬ ਨਹੀਂ ਕਿ ਉਸਦਾ ਇਸ ਨਿਸਚੇ ਨਾਲ ਵਿਵਹਾਰ ਛੁੱਟ ਜਾਂਦਾ ਹੈ, ਵਿਵਹਾਰ ਉਸੇ ਤਰ੍ਹਾਂ ਹੀ ਸਚਾਈ-ਪੂਰਬਕ ਹੁੰਦਾ ਰਹਿੰਦਾ ਹੈ, ਜਿਉਂ ਫਿਲਮ ਦੇ ਐਕਟਰ ਦੀ ਐਕਟਿੰਗ। ਸਿਰਫ ਸੱਤਤਾ ਨਿਕਲ ਜਾਣ ਨਾਲ ‘ਮੋਰ’ ਯਾਨੀ ਖਰਤਾਈ ਤੋਂ ਰਹਿਤ ਹੋ ਜਾਂਦਾ ਹੈ ਯਾਨੀ ਕੋਈ ਭੀ ਸੰਸਾਰੀ ਵਸਤੂ, ਉਸਦੇ ਚਿੱਤ ਨੂੰ ਆਪਣੇ ਵੱਲ ਖਿੱਚ ਕੇ ਨਹੀਂ ਰੱਖ ਸਕਦੀ ਕਿਉਂਕਿ ਚਿੱਤ, ਸੱਤਜ ਵਸਤੂ ਯਾਨੀ ਨਿਰੰਕਾਰ ਨਾਲ ਜੁੜ ਜਾਂਦਾ ਹੈ। ਨਿਰੰਕਾਰ ਨਾਲ ਚਿੱਤ ਤਦੇ ਚੁੜੇਗਾ ਜੇ ਜਗਤ ਵਿੱਚੋਂ ਨਿਕਲੇਗਾ। ਜਗਤ ਵਿੱਚੋਂ ਤਦੇ ਨਿਕਲ ਸਕਦਾ ਹੈ ਜੇ ਜਗਤ ਨੂੰ ‘ਮਿਥਜਾ’ ਜਾਣ ਲਵੇ। ਫਿਰ ਉਸ ਅਵਸਥਾ ਵਿੱਚ ਅਰਥਾਤ ਜਗਤ ਵਿੱਚੋਂ ਨਿਕਲ ਕੇ, ਚਿੱਤ ਜਦੋਂ ਬ੍ਰਹਮ ਨਾਲ ਜੁੜਦਾ ਹੈ ਤਾਂ ‘ਜਗਤ’ ਬ੍ਰਹਮ ਰੂਪ ਹੀ ਨਜ਼ਰ ਆਉਂਦਾ ਹੈ, ‘ਬ੍ਰਹਮ’ ਤੋਂ ਭਿੰਨ ਜਗਤ ਦੀ ਪ੍ਰਤੀਤੀ ਹਟ ਜਾਂਦੀ ਹੈ। ਜਿਹੜਾ ਸਿਧਾਂਤ ਜਗਤ ਨੂੰ ਭੀ ਬ੍ਰਹਮ ਰੂਪ ਦਿਖਾਵੇ, ਉਸ ਨਾਲੋਂ ਹੋਰ ਕਿਸ ਨੂੰ ਉੱਚਾ ਮੰਨਿਆ ਜਾਵੇ? ਪਰਮਪਦ ਦੀ ਪ੍ਰਾਪਤੀ ਵਾਲੀ ਅਵਸਥਾ ਉਹੀ ਹੈ, ਜਿਸ ਵਿੱਚ ਕਿ ਨਿਰੰਕਾਰ ਤੋਂ ਭਿੰਨ ਕੋਈ ਭੀ ਵਸਤੂ ਨਾ ਭਾਸੇ।

‘ਜਗਤ ਮਿਥਜਾ ਹੈ, ਨਿਰੰਕਾਰ ਸੱਤਜ ਹੈ ਤੇ ਜੀਵ ਨਿਰੰਕਾਰ ਸੂਰਪ ਹੀ ਹੈ।’

ਉਪ੍ਰੇਕਤ ਸਿੱਧਾਂਤ ਮੁਤਾਬਿਕ ਨਿਸਚਾ ਦਿੜ੍ਹ ਹੁੰਦੇ ਹੈ, ਇਸ ਨਿਸਚੇ ਦੀ ਰੀਮਤਾ ਤੋਂ ਭੀ ਪਰੇ ਨਿਰੰਕਾਰ ਹੀ ਨਿਰੰਕਾਰ ਰਹਿ ਜਾਂਦਾ ਹੈ। ਮਿਥਜਾ ਪ੍ਰਤੀਤੀ ਜੋ ਦੁੱਖ-ਸੁੱਖ ਦਾ ਹੋਤੂ ਹੈ, ਸ਼ੀਘ੍ਰ ਹੀ ਨਿਵਿਰਤ ਹੋ ਜਾਂਦੀ ਹੈ। ਜਗਜਾਸੂ ਨੂੰ ਤਾਂ ਮਤਲਬ ‘ਨਿਰੰਕਾਰ’ ਨਾਲ ਅਭੇਦ ਹੋਣ ਦਾ ਹੈ, ਵਿਵਾਦ ਨਾਲ ਨਹੀਂ। ਸ਼ਾਸਤ੍ਰਾਂ ਨੂੰ ਵਿਵਾਦ ਜਾ ਬਹਿਸ ਦਾ ਵਿਸ਼ੇ ਬਣਾ ਲੈਣ ਨਾਲ, ਕਦੇ ਭੀ ਸ਼ਾਂਤੀ ਨਹੀਂ ਹੋਈ, ਉਲਟਾ ਆਪਣੇ ਮਤ ਦੀ ਉੱਚਤਾਈ ਤੇ ਦੂਜੇ ਦੀ ਹੀਣਤਾ ਦਿਖਾਉਣ ਦੇ ਯਤਨ ਵਿੱਚ ਲੱਗੇ ਰਹਿਣ ਨਾਲ ਅਫੈਤ ਦੀ ਬਜਾਏ ਦੂਤ ਨਾਲ ਚਿੱਤ ਭਰ ਜਾਂਦਾ ਹੈ। ਕੋਈ ਭੀ ਅਜਿਹਾ ਮੱਤ ਨਹੀਂ, ਜਿਸ ਨੂੰ ਯੁਕਤੀ ਦ੍ਰਾਰਾ ਕੱਟਿਆ ਨਾ ਜਾ ਸਕੇ। ਇਸ ਲਈ ਜਗਜਾਸੂ ਨੂੰ ਸਭ ਝਗੜਿਆਂ ਤੋਂ ਬਚ ਕੇ, ਆਪਣਾ ਪ੍ਰਯੋਜਨ ਜੋ ‘ਪ੍ਰਾਪਤੀ’ ਹੈ ਸੋ ਸਿੱਧ ਕਰਨਾ ਚਾਹੀਏ।

ਗਿਆਨਵਾਨ ਨੂੰ ਆਪਣੇ ਵਿੱਚ ਜਗਤ ਕਲਪਿਤ ਭੀ ਨਹੀਂ ਭਾਸਦਾ ਕਿਉਂਕਿ ‘ਆਤਮਾ’ ਤੋਂ ਭਿਨ ਹੋਰ ਕੋਈ ਦੂਜੀ ਸੱਤਾ ਹੈ ਹੀ ਨਹੀਂ, ਇਸ ਲਈ ਗਿਆਨਵਾਨ ਜਗਤ ਨੂੰ ‘ਆਤਮ-ਸੂਰਪ’ ਦੇਖਦਾ ਹੈ ਯਾਨੀ ‘ਮੈਂ ਹੀ ਹਰ ਰੂਪ ਵਿੱਚ ਇਸਥਿਤ ਹਾਂ, ਮੈਥੋਂ ਸੁਦਾ ਕੁਝ ਭੀ ਨਹੀਂ।’ ਇਸ ਅਚੱਲ ਨਿਸਚੇ ਵਿੱਚ ਇਸਥਿਤ ਰਹਿੰਦਾ ਹੈ, ਇਹ ਨਿਸਚਾ ਹੀ ‘ਸਮਾਪੀ’ ਰੂਪ ਹੁੰਦਾ ਹੈ।

### ਦੇਹ ਦੇ ਹੁੰਦੇ ਵਿਵਦੇਹ ਅਵਸਥਾ

ਸਮਾਪੀ ਉੱਥਾਨ ਦਾ ਭੇਦ ਭੀ ਜਿਸ ਅਵਸਥਾ ਵਿੱਚ ਮਿਟ ਜਾਂਦਾ ਹੈ, ਉਹ ‘ਪਰਮ ਸਮਾਪੀ’ ਹੈ। ਜਾਗ੍ਰਿਤ ਆਦਿ ਸਭ ਅਵਸਥਾਵਾਂ, ਸਮਾਪੀ ਸੂਰਪ ਹੀ ਹੈ ਜਾਂਦੀਆਂ ਹਨ। ਜਿਸ ਨੇ ਭੀ ਆਪਣੇ ‘ਆਤਮਾ’ ਨੂੰ ਜਾਣਿਆ ਹੈ, ਉਹੀ ਨਿਰਵਿਕਲਪ ਹੈ ਕਿਉਂਕਿ ਨਿਰਵਿਕਲਪ ਤਾਂ ‘ਆਤਮਾ’ ਹੀ ਹੈ। ਇਸ ਲਈ ਯਥਾਰਥ ਗਿਆਨ ਦੀ ਦਿੜ੍ਹਤਾ ਦਾ ਨਾਮ ਹੀ ਨਿਰਵਿਕਲਪ ਸਮਾਪੀ ਹੈ। ਯਥਾਰਥ ਗਿਆਨ ਇਹੀ ਹੈ ਜੋ ਕਿਸੇ ਭੀ ਅਵਸਥਾ ਦਾ ਭੇਦ ਨਾ ਭਾਸੇ ਅਰਥਾਤ ਸਭ ਅਵਸਥਾਂ ‘ਆਤਮ ਸੂਰਪ’ ਹੀ ਭਾਸਣ। ਸਮੁੰਦਰ ਨੇ ਆਪਣੇ ਵਿੱਚ ਤਰੰਗ ਕਦੋਂ ਦੇਖੇ ਹਨ? ਕਿਉਂਕਿ ਤਰੰਗਾਂ ਤਾਂ ਸਮੁੰਦਰ ਦਾ ਆਪਣਾ ਸੂਰਪ ਹੀ ਹਨ। ਤਿਉਂ ਹੀ ਗਿਆਨਵਾਨ ਨੇ ਆਪਣੇ ਵਿੱਚ ਜਗਤ ਕਦੋਂ ਦੇਖਿਆ ਹੈ? ਜਗਤ ਤਾਂ ਉਸਦਾ ਆਪਣਾ ‘ਸੂਰਪ’ ਹੀ ਹੈ। ਆਪਣੇ ਤੋਂ ਭਿਨ ਵਸਤੂ ਦਾ ਹੀ ‘ਦੇਖਣਾ’ ਆਦਿ ਹੁੰਦਾ ਹੈ, ਆਪਣੇ-ਆਪ ਦਾ ਨਹੀਂ, ਇਹ ਗਿਆਨ ਦੀ ਪ੍ਰਪੱਕ ਅਵਸਥਾ ਹੈ।

ਇੱਕ ਤੋਂ ਗਿਆਨ ਦੀ ਸਮਝ ਹੁੰਦੀ ਹੈ ਤੇ ਇੱਕ ਅਵਸਥਾ। ‘ਆਤਮ ਗਿਆਨ’ ਦਾ ਨਿਸਚਾ ਜੋ ਅੰਤਹਕਰਣ ਵਿੱਚ ਹੈ, ਉਹ ਗਿਆਨ ਦੀ ਸਮਝ ਹੈ ਤੇ ਉਹੀ ਨਿਸਚਾ ਜਦ ਇੰਦ੍ਰੀਆਂ ਵਿੱਚ ਆ ਜਾਂਦਾ ਹੈ ਯਾਨੀ ‘ਪੈਕਟੀਕਲ’ ਹੁੰਦਾ ਹੈ, ਉਹ ਗਿਆਨ ਦੀ ਅਵਸਥਾ ਹੋ ਜਾਂਦੀ ਹੈ। ਉਸ ਗਿਆਨ ਦੀ ਅਵਸਥਾ ਵਿੱਚ ‘ਆਤਮਾ’ ਤੋਂ ਭਿਨ ਕੁੱਝ ਭਾਸਦਾ ਹੀ ਨਹੀਂ। ਇਸ ਲਈ ਆਤਮ-ਗਿਆਨੀ ਕਿਆ ਕਰਦਾ ਹੋਇਆ ਭੀ ਕੁੱਝ ਨਹੀਂ ਕਰਦਾ, ਖਾਂਦਾ ਹੋਇਆ ਭੀ ਕੁੱਝ ਨਹੀਂ ਖਾਂਦਾ, ਦੇਖਦਾ ਹੋਇਆ ਭੀ ਕੁੱਝ ਨਹੀਂ ਦੇਖਦਾ ਅਰਥਾਤ ਸਭ ਕਿਆ ਕਰਦਾ ਹੋਇਆ ਭੀ ਕੁੱਝ ਨਹੀਂ ਕਰਦਾ। ਸਭ ਕੁੱਝ ‘ਆਤਮ ਰੂਪ’ ਹੀ ਹੋ ਜਾਂਦਾ ਹੈ। ਇਹ ਗਿਆਨ ਦੀ ਮੁਕੰਮਲ ਅਵਸਥਾ ਹੈ ਅਰਥਾਤ ਇਹ ਅਵਸਥਾ ‘ਯੋਗੀ’ ਦੇ ਚਿੱਤ ਦੀ ‘ਛੋਵੀਂ ਭੂਮਿਕਾ’ ਮੌਨੀ ਗਈ ਹੈ। ਅਜਿਹੀ ਅਵਸਥਾ ਵਿੱਚ ਗਿਆਨੀ ਦੇ ਨਿਸਚੇ ਅੰਦਰ ‘ਕੁੱਝ ਹੋ ਗੀ ਨਹੀਂ ਰਿਹਾ’, ਕੇਵਲ ਨਿਰੰਕਾਰ ਹੀ ਆਪਣੇ-ਆਪ ਵਿੱਚ ਇਸਥਿਤ ਹੈ। ਪ੍ਰਾਣੀ ਦੇ ਹੁੰਦੇ ਹੀ ਵਿਦੇਹ ਦਾ ਅਨੁਭਵ ਹੋਣਾ ‘ਜੀਵਨ-ਮੁਕਤੀ’ ਹੈ ਅਰਥਾਤ ਜੰਮਣਾ-ਮਰਨਾ, ਬੰਧਨ-ਮੁਕਤੀ, ਢੁੱਖ-ਸੁੱਖ, ਮਾਨ-ਅਪਮਾਨ ਅਤੇ ਗਿਆਨ-ਅਗਿਆਨ ਆਦਿ ਇੱਕ ਸਮਾਨ ਭਾਸਣੇ, ਇਹ ਦੇਹ ਦੇ ਹੁੰਦੇ ਹੋਏ ਹੀ ਵਿਦੇਹ ਯਾਨੀ ਦੇਹ ਤੋਂ ਰਹਿਤ ਅਵਸਥਾ ਹੈ।

ਘੜੇ ਦੇ ਟੁੱਟ ਜਾਣ ਪਰ ਹੀ, ਘੜੇ ਦਾ ਅਭਾਵ ਨਹੀਂ ਹੋਣਾ ਕਿੰਤੂ ਅਕਾਰ ਬਣਿਆ ਰਹਿਣ ਪਰ ਭੀ, ਘੜਾ ਤਿੰਨ ਕਾਲ ਨਹੀਂ ਹੈ ਕੇਵਲ ਮਿੱਟੀ ਹੀ ਹੈ ਅਜਿਹਾ ਨਿਸਚਾ ਪ੍ਰੱਪਕ ਹੋਣਾ ਹੈ। ‘ਜੀਵਨ-ਮੁਕਤ’ ਸਤਿਪੁਰਸ਼ਾਂ ਨੂੰ ਕੋਝਾਂ ਜੁਗਤੀਆਂ ਢੂਰਾ ਭੀ ਘੜਾ ਉਪਲੱਬਧ ਨਹੀਂ ਹੋਇਆ, ਸਿਵਾਏ ਮਿੱਟੀ ਤੋਂ। ‘ਘੜਾ’ ਉਸ ਵਸਤੂ ਦਾ ਕਲਪਿਤ ਨਾਮ ਹੈ ਤੇ ‘ਗੋਲ’ ਉਸਦਾ ਮਿਥਜਾ ਰੂਪ ਹੈ, ਇਹ ਕਲਪਿਤ ਨਾਮ ਅਤੇ ਮਿਥਜਾ ਰੂਪ ਵਿਵਹਾਰ ਨਿਰਵਾਹ ਲਈ, ਕਹਿਣ ਮਾੜ ਹੀ ਹੁੰਦੇ ਹਨ, ਉਸ ਵਿੱਚ ਸੱਤਜ ਤੋਂ ਕੇਵਲ ਮਿੱਟੀ ਹੀ ਹੈ। ਤਿੰਨੀ ਹੀ ਤੱਤੁ-ਵੇਤਾ ਪੁਰਸ਼ਾਂ ਨੇ, ਦੇਹ ਦੇ ਵਿਨਾਸ਼ ਹੋਣ ਤੇ ਵਿਦੇਹ ਨਹੀਂ ਹੋਣਾ ਕਿੰਤੂ ਦੇਹ ਦੇ ਹੁੰਦੇ ਹੀ ਵਿਦੇਹ ਹਨ ਅਰਥਾਤ ਦੇਹ ਤਾਂ ਹੈ ਹੀ ਨਹੀਂ, ਇੱਕ ‘ਨਿਰੰਕਾਰ’ ਹੀ ਅਨੰਤ ਨਾਵਾਂ ਅਤੇ ਰੂਪਾਂ ਵਿੱਚ ਭਾਸ ਰਿਹਾ ਹੈ।

### ਪਰਮ ਸ਼ਾਂਤੀ

‘ਆਪਣੇ-ਆਪ’ ਤੋਂ ਜੁਦਾ ਸਮਝ ਕੇ ਜਿਸ ‘ਪ੍ਰੀਤਮ’ ਨੂੰ ਮਿਲਣ ਦੀ ਖਾਤਰ (ਹਰਿਸਿਮਰਨ) ਜੋ ਠੰਡੇ-ਠੰਡੇ ਸਾਹ ਭਰਦਾ ਸੀ, ਜਿਸਦੇ ਚਿਹਰੇ ਦਾ ਰੰਗ ਹਲਦੀ

ਵਰਗਾ ਪੀਲਾ ਰਹਿੰਦਾ ਸੀ ਅਤੇ ਅੱਖਾਂ ਚੌਂ ਪਾਣੀ ਨਹੀਂ ਸੀ ਸੁਕਦਾ, ਉਸ ਬਿਰਹ ਦੀ ਅੱਗ ਨਾਲ ਸੜੇ ਜਾਂਦੇ ਨੂੰ, ਅੱਜ 'ਗੁਰੂ' ਰੂਪ ਮੋਘ (ਬੱਦਲਾਂ) ਦ੍ਰਾਰਾ ਏਕਤਾ ਦੇ ਮੌਹਨੇ ਬੁਝਾ ਕੇ ਸ਼ਾਂਤ ਕਰ ਦਿੱਤਾ ਹੈ। 'ਪ੍ਰੀਤਮ' ਦਾ ਹੀ ਰੂਪ ਬਣਿਆ ਹੋਇਆ 'ਹਰਿਸਿਮਰਨ' ਹੁਣ ਕਿਸਦੇ ਵਿਜੋਗ ਵਿੱਚ ਤੜਪੇ?

ਨਾ ਇਹ ਸੂਲਾਂ ਦੀ ਸੇਜਾ ਅਗਿਆਨੀ ਨੂੰ ਹੈ ਤੇ ਨਾ ਹੀ ਗਿਆਨੀ (ਕੇਵਲ ਸ਼ਾਸਤ੍ਰੀ) ਨੂੰ ਕਿਉਂਕਿ ਜਿਸਦੀ ਕਿਤੇ ਲਗਨ ਹੀ ਨਹੀਂ ਲੱਗੀ, ਉਸ ਜਲੀ ਹੋਈ ਮਾਰੂਬਲ ਕੂਮੀ (ਸੁੱਕੇ ਹਿਰਦੇ) ਵਿੱਚ ਇਹ ਪ੍ਰੇਮ ਦੀ ਸੁੰਦਰ ਗੁਲਜ਼ਾਰ 'ਪਰਮਾਪਦ' ਕਿੱਥੇ? ਜੋ ਪੇਮੀ ਅਪਣੇ ਪ੍ਰੀਤਮ ਨਾਲ ਇੱਕ-ਮਿੱਕ ਯਾਨੀ ਅਭੇਦ ਹੋਏ ਬੈਠੇ ਹਨ, ਉਸ ਨਿੱਤ ਫੁਹਾਰ ਪੈ ਰਹੇ ਪਹਾੜੀ ਇਲਕੇ ਦੇ ਸੁੰਦਰ ਬਗੀਚੇ ਨੂੰ ਸੋਕਾ ਕਿੱਥੇ? ਇਹ ਤਾਂ ਹੱਥੀਂ ਪਾਣੀ ਪਾ ਕੇ ਤਰਲਿਆਂ ਨਾਲ ਬਾਗ ਲੱਗਦਾ ਹੈ ਅਤੇ ਇਹ ਬਿਰਹ ਰੂਪ ਅੰਜ਼, ਇਸ ਜ਼ਮੀਨ ਨੂੰ ਅੱਗ ਲਾ ਦਿੰਦੀ ਹੈ ਫਿਰ ਉਸ ਮਿਲਾਪ ਰੂਪ ਬਰਸਾਤ ਤੋਂ ਬਿਨਾਂ ਪ੍ਰਿਥਵੀ ਨੂੰ ਸ਼ਾਂਤੀ ਕਿੱਥੇ?

ਅੱਜ ਗੁਰੂ ਦੇ ਮਹਾਂਵਾਕ ਰੂਪ ਮੌਹਨੇ ਦੀ ਝੜੀ ਨੇ, ਦਿਲ ਦੀ ਤਪਤ ਬੁਝਾ ਦਿੱਤੀ ਅਤੇ ਸੁੱਕੀ ਜਾਂਦੀ ਫੁਲਵਾੜੀ ਖਿੜ ਗਈ ਹੈ। ਚੌਹਾਂ ਪਾਸਿਆਂ ਤੋਂ ਉੱਠ ਰਹੀ ਮਹਿਕ ਜਾਂ ਬਦਬੂ ਕੋਈ ਅਸਰ ਨਹੀਂ ਕਰ ਸਕਦੀ। ਕੋੜਾਂ ਮੀਂਹ ਅਤੇ ਹਨੌਰੀਆਂ ਕਦੇ ਅਕਾਸ਼ ਨੂੰ ਗਿੱਲਾ ਯਾ ਮੇਲਾ ਕਰ ਸਕਦੇ ਹਨ? ਤਿੰਨਾਂ ਗੁਣਾਂ ਤੋਂ ਬਾਹਰ, ਨਿਰਵਿਕਾਰ 'ਅਮਰ ਵਸਤੂ' ਦੀ ਪ੍ਰਾਪਤੀ ਵਾਲੇ ਨੂੰ ਕਿਸ ਕਾਮਨਾ ਦੇ ਕਾਰਨ, ਸੋਕ ਅਤੇ ਮੋਹ ਹੋ ਸਕਦਾ ਹੈ? 'ਸਮਤਾ' ਯਾਨੀ ਦੌਦਾਤੀਤ ਅਵਸਥਾ ਵਿੱਚ ਪੂਰਨ ਹੋ ਰਹੇ ਗਿਆਨੀ ਨੂੰ, ਕਿਸ ਵਸਤੂ ਵਿੱਚ ਰਗ-ਵੈਸ਼ ਹੋ ਸਕਦਾ ਹੈ?

ਉਸਤੱਤਿ ਨਿੰਦਾ ਦੋਊ ਬਿਧਰਜਿਤ ਤਜਹੁ ਮਾਨੁ ਅਭਿਮਾਨਾ॥

ਲੋਹਾ ਕੰਚਨੁ ਸਮ ਕਰਿ ਜਾਨਹਿ ਤੇ ਮੂਰਤਿ ਭਗਵਾਨਾ॥

ਤੇਰਾ ਜਨੁ ਏਕੁ ਆਪੁ ਕੋਈ॥

ਕਾਮੁ ਕ੍ਰੋਧੁ ਲੋਭੁ ਮੇਹੁ ਬਿਧਰਜਿਤੁ ਰਹਿ ਪਦੁ ਚੀਨੈ ਸੋਈ॥ ਰਹਾਉ॥

ਰਜੁ ਗੁਣੁ ਤਮ ਗੁਣੁ ਸਤੁ ਗੁਣੁ ਕਹੀਐ ਇਹ ਤੇਰੀ ਸਤੁ ਮਾਇਆ॥

ਚਉਥੈ ਪਦ ਕਉ ਜੋ ਨਰੁ ਚੀਨੈ~ ਤਿਨ~ ਹੀ ਪਰਮ ਪਦੁ ਪਾਇਆ॥

ਤੀਰਥ ਬਰਤ ਨੇਮ ਸੁਚਿ ਸੰਜਮ ਸਦਾ ਰਹੈ ਨਿਹਕਾਮਾ॥

ਤਿਸਨਾ ਅਰੁ ਮਾਇਆ ਕੁਮੁ ਚੂਕਾ ਚਿਤਵਤ ਆਤਮ ਰਾਮਾ॥

ਜਿਹ ਮੰਦਰਿ ਦੀਪਕੁ ਪਰਗਾਸਿਆ ਅੰਧਕਾਰੁ ਤਹ ਨਾਸਾ॥

ਨਿਰਭਉ ਪੂਰਿ ਰਹੇ ਭ੍ਰਮ ਭਾਗਾ ਕਹਿ ਕਬੀਰ ਜਨ ਦਾਸਾ॥

(ਅੰਗ ੧੧੨੩)

ਹਰਿਸਿਮਰਨ 'ਸਾਕੀ' ਯਾਨੀ 'ਗੁਰੂ' ਦੇ ਹੱਥੋਂ 'ਏਕਤਾ ਦਾ ਪਿਆਲਾ' ਪੀ ਕੇ  
ਮਤਵਾਲਾ ਹੋ ਗਿਆ। ਬਹੁਤ ਦੇਰ ਬਾਅਦ ਇਸ ਨਿਰਾਲੀ ਮਸਤੀ ਵਿੱਚ ਝੂਮਦਾ  
ਹੋਇਆ ਇਉਂ ਬੋਲਿਆ—

ਤਿ੍ਰਿਪਤਿ ਆਘਾਇ ਰਹੇ ਰਿਦ ਅੰਤਰਿ ਛੈਲਨ ਤੇ ਅਥ ਚੂਕੇ॥  
ਅਖੁਟ ਖਜਾਨਾ ਸਤਿਗੁਰਿ ਦੀਆ ਤੋਟ ਨਹੀਂ ਰੇ ਮੂਕੇ॥  
ਅਚਰਜੁ ਏਕੁ ਸੁਨਹੁ ਰੇ ਭਾਈ ਗੁਰਿ ਐਸੀ ਬੂਝ ਬੁਝਾਈ॥  
ਲਾਹਿ ਪਰਦਾ ਠਾਕੁਰੁ ਜਉ ਭੇਟਿਓ ਤਉ ਬਿਸਰੀ ਤਾਤਿ ਪਰਾਈ॥  
ਕਹਿਓ ਨ ਜਾਈ ਏਹੁ ਅਚੰਭਉ ਸੋ ਜਾਨੈ ਜਿਨਿ ਚਾਖਿਆ॥  
ਕਹੁ ਨਾਨਕ ਸਚ ਭਏ ਬਿਗਾਸਾ ਗੁਰਿ ਨਿਧਾਨੁ ਰਿਦੈ ਲੈ ਰਾਖਿਆ॥

(ਅੰਗ ੨੫੧)

ਜਿਸ ਨੂੰ ਕੁੱਝ ਭੀ ਕਰਨਾ ਬਾਕੀ ਨਹੀਂ ਰਿਹਾ, ਉਹ 'ਹਰਿਸਿਮਰਨ' ਦੈਤ  
ਅਤੇ ਅਦੈਤ ਤੋਂ ਭੀ ਪਰੇ ਦੀ ਅਵਸਥਾ ਵਿੱਚ ਕਾਇਮ ਹੋ ਗਿਆ। 'ਮੈਂ' ਹੀ  
ਨਿਰੰਤਰ 'ਹਰ ਰੂਪ' ਵਿੱਚ ਪਸਰਿਆ ਹੋਇਆ ਹਾਂ ਅਰਥਾਤ ਬ੍ਰਹਮਾਕਾਰ ਬਿਤੀ  
ਵਾਲਾ ਯਾਨੀ ਲਿਵ ਦ੍ਰਾਗਾ ਨਿਰੰਕਾਰ ਸੂਰਪ ਬਣਿਆ ਹੋਇਆ ਹਰਿਸਿਮਰਨ,  
ਲੋਕ ਸੇਵਾ, ਆਦਿ ਸੈਕੜੇ ਵਿਵਹਾਰ ਕਰਦਾ ਭੀ ਅਜਿਹਾ ਨਿਰਲੇਪ ਹੋ ਗਿਆ  
ਜਿਉਂ ਪਾਣੀ ਨੂੰ ਗਿੱਲਾ ਨਹੀਂ ਕਰਦਾ, ਆਪਣੇ ਤੋਂ ਜੁਦਾ ਵਸਤੂ ਦਾ ਹੀ  
ਜਲਾਉਣਾ ਤੇ ਗਿੱਲਾ ਕਰਨਾ ਅੱਗ ਤੇ ਜਲ ਦਾ ਧਰਮ ਹੈ। ਨਿਰੰਕਾਰ ਹੀ ਦ੍ਰਿਸ਼ਯ  
ਤੇ ਨਿਰੰਕਾਰ ਹੀ ਦ੍ਰਿਸ਼ਟਾ ਹੋਣ ਦੇ ਕਾਰਨ, 'ਨਿਰੰਕਾਰ ਸੂਰਪ' ਗਿਆਨਵਾਨ ਨੂੰ  
ਨਾ ਕਿਸੇ ਵਸਤੂ ਵਿੱਚ ਰਾਗ ਤੇ ਨਾ ਹੀ ਦੈਸ਼ ਭਾਸਦੀ ਹੈ। ਅਨੁਕੂਲਤਾ ਅਤੇ  
ਪ੍ਰਤੀਕੂਲਤਾ ਆਪਣੇ ਤੋਂ ਜੁਦਾ ਵਸਤੂ ਵਿੱਚ ਹੁੰਦੀ ਹੈ, ਇਸ ਲਈ ਦੂਜੀ ਵਸਤੂ  
ਦੇ ਅਭਾਵ ਕਾਰਨ ਸੁੱਖ ਤੇ ਦੁੱਖ ਕਿਥੇ? ਇੱਕ ਹੀ 'ਅਮਰ ਵਸਤੂ' ਸਰਬੱਤ  
ਪੂਰਨ ਹੈ। 'ਪੂਰਨ' ਅਤੇ 'ਅਪੂਰਨ' ਇਹ ਦੋ ਸ਼ਬਦ ਅਵਸਥਾ ਵਿੱਚ ਕਹਿਣ ਮਾਤ੍ਰ  
ਹੀ ਰਹਿ ਜਾਂਦੇ ਹਨ, ਉਸ ਪਰਮ ਸ਼ਾਂਤ, ਅਕਹਿ, ਅਮਰ ਪਦ ਵਿੱਚ ਹਰਿਸਿਮਰਨ  
ਲੀਨ ਹੋ ਗਿਆ! ਲੀਨ ਹੋ ਗਿਆ!! □

## ਗ੍ਰੰਥ ਦੇ ਕਰਤਾ ਦੀ ਸਫਲ ਜੀਵਨ ਯਾਤਰਾ

ਇਹ ਗ੍ਰੰਥ 'ਅਮਰ ਵਸਤੂ' ਜਦੋਂ ਸੰਪੂਰਣ ਹੋ ਕੇ ਛਾਪਣ ਦੇ ਆਖਰੀ ਪੜਾਅ ਤੋਂ ਪਹੁੰਚਿਆ ਤਾਂ ਪੇਰਣਾ ਹੋਈ ਕਿ ਅਜਿਹੇ ਬੀਤਰਾਗ, ਬਹਾਮਿਗਿਆਨੀ, ਤੱਤਵੇਤਾ, ਜੀਵਨ-ਮਕਤ, ਸਤਿ-ਸੂਰਪ ਮਹਾਂਪੁਰਖ ਦੇ ਜੀਵਨ ਬਾਰੇ ਜਿੰਨੀ ਕੁ ਜਾਣਕਾਰੀ ਮਿਲ ਸਕੇ ਸੇ ਗ੍ਰੰਥ ਦੇ ਵਿੱਚ ਹੀ ਛਾਪ ਜਾਣੀ ਚਾਹੀਦੀ ਹੈ। ਫਲਸਰੂਪ ਅਮਰ ਵਸਤੂ ਦੇ ਪੁਰਖ ਪਕਾਸ਼ਕ, ਮਾਨਯੋਗ ਡਾ. ਸੁਰਜੀਤ ਸਿੰਘ ਜੀ ਜਲੰਧਰ ਵਾਲਿਆਂ ਨਾਲ ਸੰਪਰਕ ਕੀਤਾ ਗਿਆ। ਜਦੋਂ ਉਨ੍ਹਾਂ ਤੋਂ ਜਾਣਕਾਰੀ ਪ੍ਰਾਪਤ ਕਰਨ ਲਈ ਇੱਕ ਪ੍ਰੇਮੀ ਉਨ੍ਹਾਂ ਕੋਲ ਪਹੁੰਚਿਆ, ਉਦੋਂ ਉਨ੍ਹਾਂ ਦੇ ਇੱਕ ਸਤਿਸੰਗੀ ਸ੍ਰ. ਰਣਬੀਰ ਸਿੰਘ ਜੀ ਵੀ ਉਥੋਂ ਥੈਠੇ ਸਨ। ਦੋਹਾਂ ਗੁਰਮੁਖ ਸੱਜਣਾਂ ਨੇ ਜੋ ਸੰਖੇਪ ਜਾਣਕਾਰੀ ਦਿੱਤੀ, ਉਹ ਇਸ ਪ੍ਰਕਾਰ ਹੈ -

ਉਨ੍ਹਾਂ ਨੇ ਦੱਸਿਆ ਕਿ ਸ੍ਰੀਮਾਨ ਸੰਤ ਹਰੀਚਰਨ ਸਿੰਘ 'ਹਰੀ' ਜੀ ਸੰਸਾਰ ਤੋਂ ਐਨ੍ਹੀਂ ਜ਼ਿਆਦਾ ਉਪਰਾਮ ਇਸਥਿਤੀ ਵਾਲੇ ਮਹਾਤਮਾ ਸਨ ਕਿ ਸਾਧੂ ਹੋਣ ਉਦੇਸ਼ ਉਨ੍ਹਾਂ ਨੇ ਕਦੇ ਵੀ ਕਿਸੇ ਕੋਲ, ਆਪਣੇ ਜਨਮ-ਸਥਾਨ, ਵੰਸ਼, ਗੋਤ, ਘਰਾਂ ਜਾਂ ਮਾਤਾ-ਪਿਤਾ ਦੇ ਨਾਮ ਬਾਰੇ ਜ਼ਿਕਰ ਨਹੀਂ ਸੀ ਕੀਤਾ। ਇਧਰੋਂ-ਉਧਰੋਂ ਪੁੱਛਣ-ਪੁੱਛਾਉਣ ਤੋਂ ਬਾਅਦ ਸਿਰਫ ਐਨ੍ਹਾਂ ਕੁ ਹੀ ਪਤਾ ਲੱਗ ਸਕਿਆ ਸੀ ਕਿ ਸੰਤ ਜੀ ਦਾ ਇਹ ਪੰਜ ਭੌਤਿਕ ਸ਼ਰੀਰ ਪੰਜਾਬ ਦੇ ਜ਼ਿਲ੍ਹਾ ਹੁਸ਼ਕਿਆਰਪੁਰ ਦਾ ਸੀ। ਆਪ ਜੀ ਦੀ ਇਸ ਅਸਾਰ ਸੰਸਾਰ ਤੇ ਆਉਣ ਦੀ ਤਰੀਕ 5 ਫਰਵਰੀ ਸੰਨ 1910 ਈ. ਅਤੇ ਬ੍ਰਹਮਲੀਨ ਹੋਣ ਦੀ ਮਿਤੀ 3 ਜਨਵਰੀ ਸੰਨ 1985 ਈ. ਹੈ। ਇਉਂ ਲਗਪੱਗ 75 ਕ ਸਾਲ ਦੀ ਸ਼ਰੀਰਕ ਉਮਰ ਵਿੱਚ, ਆਪ ਜੀ ਅਪਣਾ ਅਤੇ ਸ਼ਰਣ ਵਿੱਚ ਆਏ ਅਨੇਕਾਂ ਹੋਰ ਉੱਤਮ ਜਗਿਆਸ਼ਾਅਂ ਦੀ ਜੀਵਨ ਸਫਲ ਕਰਕੇ, ਗੁਰਪੁਰੀ ਸਿਧਾਰੇ।

ਉਨ੍ਹਾਂ ਸਮਿਆਂ ਵਿੱਚ ਜਦੋਂ ਸਾਧਨ ਅਤੀ ਘੱਟ ਸਨ, ਆਪ ਜੀ ਨੇ ਸਿਵਿਲ ਇੰਜੀਨੀਅਰਿੰਗ ਦਾ ਡਿਪਲੋਮਾ ਪਾਸ ਕੀਤਾ ਅਤੇ ਪੁਰੋਂ ਲਿਖੇ ਸੰਜੇਗ ਅਨੁਸਾਰ ਸ਼ਾਦੀ ਵੀ ਹੋ ਗਈ। ਸ਼ਾਦੀ ਤੋਂ ਬਾਅਦ ਜਲਦੀ ਹੀ ਸ਼ਰੀਰ ਦੀ ਪ੍ਰਾਲੰਬਧ ਅਨੁਸਾਰ ਵਿਦੇਸ਼ ਵਿੱਚ ਕੀਨੀਆਂ ਦੇਸ਼ ਦੀ ਰਾਜਧਾਨੀ ਨੈਰੋਬੀ ਵਿਖੇ ਜਾ ਪਈਂਦੇ। ਉਥੋਂ ਜਾਕੇ ਆਪ ਜੀ ਨੇ ਅਪਣਾ ਕਾਰੋਬਾਰ ਸ਼ੁਰੂ ਕਰ ਲਿਆ। ਉਸ ਸਮੇਂ ਆਪ ਜੀ ਦੀ ਧਰਮ ਪਤਨੀ ਵੀ ਆਪ ਜੀ ਦੇ ਨਾਲ ਹੀ ਸੀ। ਤਕਰੀਬਨ 20 ਕੁ ਸਾਲ ਦੀ ਉਮਰ ਵਿੱਚ ਸ਼ਾਦੀ ਉਦੇਸ਼ ਭਾਰਤ ਤੋਂ ਵਿਦੇਸ਼ ਗਏ ਇਸ ਜੋੜੇ ਦਾ ਜਲਦੀ ਹੀ ਵਿਛੋੜਾ ਹੋ ਗਿਆ ਯਾਨੀ ਆਪ ਜੀ ਦੀ ਸੁਪਤਨੀ ਅਪਣਾ ਬੋੜ-ਚਿਰਾ ਸੰਜੋਗ ਪੂਰਾ ਕਰਕੇ ਆਪ ਜੀ ਨੂੰ ਸ਼ਰੀਰਕ ਵਿਜੋਗ ਦੇ ਗਈ। ਸ਼ਾਇਦ ਪ੍ਰਮੇਸ਼ਰ ਨੇ ਇਹ ਬਿਧਿ ਬਣਾਉਣੀ ਸੀ ਤਾਂ ਜੋ

‘ਹਰੀ ਜੀ’ ਅਪਣੇ ਸੱਚੇ ਪ੍ਰੀਤਮ ਆਤਮਾ-ਪ੍ਰਮਾਤਮਾ ਨਾਲ ਸਦੈਵੀ ਸੰਜੋਗ ਕਰ ਸਕਣ।

ਇਸ ਵਿਜੋਗ ਦੇ ਤੀਬਰ ਬਾਣ ਨਾਲ ਆਪ ਜੀ ਦੇ ਮਨ ਤੇ ਗਹਿਰੀ ਸੱਟ ਵੱਜੀ ਅਤੇ ਇਸ ਸ਼ਰੀਰਕ ਜਨਮ-ਮੌਤ ਦੇ ਗੁੱਝ ਭੇਦ ਦੀ ਅਸਲੀਅਤ ਨੂੰ ਸਮਝਣ ਲਈ, ਬੇਹੱਦ ਵੈਰਾਗਯੁਕਤ ਰਹਿਣ ਲੱਗੇ। ਇਸ ਉਪਰਾਮ ਦਸ਼ਾ ਵਿੱਚ ਹੀ ਵਾਪਸ ਭਾਰਤ ਆਉਣ ਦਾ ਛੈਸਲਾ ਕਰ ਲਿਆ। ਰਿਸ਼ੀਆਂ-ਮੁਠੀਆਂ, ਗੁਰੂਆਂ, ਅਵਤਾਰਾਂ, ਪੀਨ-ਪੈਗਿਬਰਾਂ ਅਤੇ ਸੰਤਾਂ ਦੇ ਦੇਸ਼ ਭਾਰਤ ਪ੍ਰਹੁੰਚ ਕੇ ਕਿਸੇ ਨਿਸ਼ਠਾਵਾਨ, ਪੂਰਨ ਸੰਤ ਪੁਰਸ਼ ਨੂੰ ਲੱਭਣ ਦੇ ਉਪਰਾਲੇ ਕਰਨੇ ਸ਼ਹੁੰ ਕਰ ਦਿੱਤੇ। ਇਸ ਸਮੇਂ ‘ਹਰੀ’ ਜੀ ਦੇ ਮਨ ਦੀ ਤੜਪ ਕੁੱਝ ਇਸ ਪ੍ਰਕਾਰ ਦੀ ਬਣੀ ਹੋਈ ਸੀ -

ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥

ਇਉਂ ਬਹੁਤ ਸਾਰੇ ਡੇਰੇ, ਆਸ਼ਰਮਾਂ ਅਤੇ ਧਰਮ ਸਥਾਨਾਂ ਤੋਂ ਵਿਚਰਦੇ ਹੋਏ, ਕਈ ਅਨੁਕੂਲ-ਪ੍ਰਤੀਕੂਲ ਪ੍ਰਸ਼ਿੰਤੀਆਂ ‘ਚੋ ਲੰਘਦੇ ਹੋਏ, ਰੱਖੀ ਰਜਾ ਅਨੁਸਾਰ ‘ਨਿਰਮਲ ਵਿਰੱਕਤ ਕੁਟੀਆ’ ਕਨਖਲ (ਹਰਿਦੁਆਰ) ਵਿਖੇ ਪਹੁੰਚ ਗਏ। ਇੱਥੋਂ ਆਪ ਜੀ ਨੂੰ ਇੱਕ ਪੂਰਨ ਤੱਤਵੇਤਾ ਸੰਤ, ਬਹਮਨੇਸ਼ਠੀ ਪੰਡਿਤ ਪ੍ਰੇਮ ਸਿੰਘ ਜੀ ਜੋ ਨਿਰਮਲ ਸੰਪ੍ਰਦਾਇ ਦੀ ‘ਹੋਤੀ ਮਰਦਾਨ’ ਨਾਮਕ ਉਪ-ਸੰਪ੍ਰਦਾਇ ਨਾਲ ਸਬੰਧਿਤ ਸਨ, ਨਾਲ ਭੇਟ ਹੋਈ। ਉਨ੍ਹਾਂ ਦੇ ਦਰਸ਼ਨਾਂ ਅਤੇ ਵਚਨਾਂ ਦੁਆਰਾ ਆਪ ਜੀ ਦੇ ਵੈਰਾਗੀ ਮਨ ਨੂੰ ਪੀਰਜ ਆ ਗਿਆ ਅਤੇ ਇੱਕ ਚਿਰੋਕਣੀ ਆਸ ਪੂਰੀ ਹੋਣ ਦੀ ਉਮੀਦ ਬੱਝ ਗਈ। ਨਿਰਮਲੇ ਸੰਤ ਸ੍ਰੀਮਾਨ ਪੰ. ਪ੍ਰੇਮ ਸਿੰਘ ਜੀ ਨੇ ਅੰਤਰਯਾਮਤਾ ਦੁਆਰਾ ਇਸ ਨਵੇਂ ਆਏ ਜਗਿਆਸੂ ਦੀ ਤੜਪ ਨੂੰ ਬੁੱਝ ਕੇ, ਪਿਆਰ ਨਾਲ ਧਰਵਾਸ ਦਿੱਤਾ ਅਤੇ ਅਪਣੀ ਪਾਵਣ ਸ਼ਰਣ ਵਿੱਚ ਕੁੱਝ ਸਮਾਂ ਰਹਿਕੇ ਬਹਮ ਵਿੱਦਿਆ ਗ੍ਰਹਣ ਕਰਨ ਦੀ ਆਗਿਆ ਦਿੱਤੀ। ਸੰਤ ਜੀ ਨੇ ਵੈਰਾਗਮਈ ਦਸ਼ਾ ਵਾਲੇ ਇਸ ਸਾਧਕ ‘ਹਰੀ’ ਜੀ ਨੂੰ ਗੁਰਬਾਣੀ ਅਤੇ ਗੁਰਮਤਿ ਸਿਧਾਂਤਾਂ ਦਾ ਗਿਆਨ ਬਖਸ਼ਣ ਦੇ ਨਾਲ-ਨਾਲ ਵੇਦਾਂ, ਸਿੰਮ੍ਰਿਤੀਆਂ, ਵੇਦਾਂਤ, ਗੀਤਾ, ਉਪਾਨਿਸਥਾਂ ਅਤੇ ਕਈ ਹੋਰ ਸਤਿ-ਸ਼ਾਸਤਰਾਂ ਦੀ ਵਿੱਦਿਆ ਵਿੱਚ ਪ੍ਰਬੀਨ ਕਰਨ ਦੀ ਮਹਾਨ ਕਿਪਾਲਤਾ ਕੀਤੀ। ਸ਼ਾਸਤ੍ਰ ਵਿੱਦਿਆ ਵਿੱਚ ਚੰਗੀ ਮੁਹਾਰਤ ਹਾਸਲ ਕਰਨ ਉਪੈਤ ਵੀ ਆਪ ਜੀ ਨੂੰ ‘ਆਪਣੇ-ਆਪ’ ਦੀ ਪਛਾਣ ਕਰਨ ਦੀ ਤੀਬਰ ਜਗਿਆਸਾ ਅਜੇ ਅਪੂਰਣ ਜਿਹੀ ਮਹਿਸੂਸ ਹੁੰਦੀ ਸੀ।

ਆਖਿਰ ਇੱਕ ਸਮੇਂ ਮਹਾਪੁਰਖਾਂ ਵੱਲੋਂ ‘ਬਹਮ-ਵਿੱਦਿਆ’ ਰੂਪੀ ਇਸ ਅਦੁੱਤੀ ਦਾਤ ਬਖਸ਼ਣ ਕਾਰਨ ਉਨ੍ਹਾਂ ਦਾ ਸਦੈਵੀ ਰਿਣੀ ਰਹਿਣ ਦਾ ਵਚਨ ਦੇਕੇ ਹਾਰਦਿਕ ਸ਼ੁਕਰਾਨਾ ਕੀਤਾ। ਆਗਿਆ ਲੈਕੇ ਦੰਡਵਤ ਪ੍ਰਣਾਮ ਕੀਤੀ ਅਤੇ ਕੋਈ ਹੋਰ ਢੂੰਡ

ਕਰਨ ਲਈ ਇੱਕ ਵਾਰ ਫਿਰ ਕਿਸੇ ਅਣਡਿੱਠੇ ਮਾਰਗ ਤੇ ਚੱਲ ਪਏ। ਮਾਨੋ ਕਿ ਉਹ ਇਹ ਸੋਚਦੇ ਹੋਏ ਜਾ ਰਹੇ ਸਨ ਕਿ ਜਦੋਂ ਤੱਕ ਸ਼ਾਸਤ੍ਰ ਅਧਿਐਨ ਰਾਹੀਂ ਸ਼੍ਰਵਣ-ਮਾਤ੍ਰ 'ਸਮਾਨ ਗਿਆਨ' ਨੂੰ 'ਵਿਸ਼ੇਸ਼ ਗਿਆਨ' ਦੇ ਤੌਰ ਤੇ ਹਿਰਦੇ 'ਚ ਪ੍ਰਚੰਡ ਨਹੀਂ ਕਰ ਲੈਂਦਾ ਅਤੇ ਦਿੜਤਾ ਪੂਰਬਕ 'ਸ੍ਰੈ-ਸੁਰੂਪ' ਵਿੱਚ ਇਸਥਿਤ ਨਹੀਂ ਹੋ ਜਾਂਦਾ, ਉਦੋਂ ਤੱਕ ਚੈਨ ਨਹੀਂ ਲੈਣਾ। ਇਹ ਅਵਸਥਾ ਵੀ ਕਿਸੇ ਵਿਰਲੇ ਮਹਾਂਪੁਰਖ ਦੇ ਮਹਾਂਵਾਕ ਬਗੈਰ ਪ੍ਰਾਪਤ ਨਹੀਂ ਹੁੰਦੀ ਅਤੇ ਗੁਰਥਾਣੀ ਅਨੁਸਾਰ ਉਹ ਵੀ ਇਸ ਸੰਸਾਰ ਵਿੱਚ ਅਤੀ ਦੁਰਲੱਭ ਹਨ -

ਹੈਨਿ ਵਿਰਲੇ ਨਾਹੀ ਘਣੇ ਫੈਲ ਫਕੜ੍ਹ ਸੰਸਾਰੁ॥

ਜਥਾ - ਜਗ ਮਹਿ ਉਤਮ ਕਾਢੀਅਰਿ ਵਿਰਲੇ ਕੋਈ ਕੋਇ॥

ਜਥਾ - ਤਤ ਸਮਦਰਸੀ ਸੰਤਹੁ ਕੋਈ ਕੋਇ ਮੰਧਾਹੀ॥

ਆਪ ਜੀ ਦੀ ਕਠਿਨ ਘਾਲਣਾ ਨੂੰ ਸਫਲ ਕਰਨ ਲਈ, ਤੀਬਰ ਜਗਿਆਸਾ ਨੂੰ ਪੂਰੀ ਕਰਨ ਲਈ ਅਤੇ ਚਾਤ੍ਰਕ ਵਾਂਗ ਲੱਗੀ ਪਿਆਸ ਬੁਝਾਉਣ ਲਈ 'ਸ੍ਰਾਂਤੀ ਬੁੰਦ' ਪਿਲਾਉਣ ਖਾਤਰ ਇੱਕ 'ਵਿਰਲੇ' ਰੱਬ ਰੂਪ ਮਹਾਂਪੁਰਖ ਸ੍ਰੀਮਾਨ ਸੰਤ ਬਾਬਾ ਨੱਥਾ ਸਿੰਘ ਜੀ ਨਾਲ ਪਿੰਡ ਬੁਤਾਲਾ ਜਿਲ੍ਹਾ ਅੰਮ੍ਰਿਤਸਰ ਵਿਖੇ ਦਰਸ਼ਨ-ਮਿਲਾਪ ਹੋਇਆ। ਬੱਸ! ਫਿਰ ਕੀ ਸੀ? ਪ੍ਰਮਾਤਮਾ ਨਾਲ ਅਭੇਦ ਮਹਾਂਪੁਰਖ ਦੇ ਹਿਰਦੇ ਵਿਚਲੇ ਨਾਮ ਰੂਪੀ ਅੰਮ੍ਰਿਤ ਸਰੋਵਰ ਵਿੱਚੋਂ, ਨਾਮ ਅੰਮ੍ਰਿਤ ਦੀ ਦਾਤ ਪ੍ਰਾਪਤ ਹੋ ਗਈ। ਅਤਿਅੰਤ ਅਭਿਆਸ ਕਰਨ ਨਾਲ ਜਲਦੀ ਹੀ ਇਹ 'ਜਪੁ' ਦੀ ਕਿਆ ਸੁਖਮ ਹੁੰਦੀ-ਹੁੰਦੀ ਅਜਪਾ-ਜਾਪ ਬਣ ਗਈ। ਡਾ. ਸੁਰਜੀਤ ਸਿੰਘ ਜੀ ਅਤੇ ਸ੍ਰ. ਰਣਬੀਰ ਸਿੰਘ ਜੀ ਹੋਰਾਂ ਤੋਂ ਇਹ ਇੱਕ ਖਸ ਜਾਣਕਾਰੀ ਮਿਲੀ ਕਿ ਇਨ੍ਹਾਂ (ਸੰਤ ਬਾਬਾ ਨੱਥਾ ਸਿੰਘ ਜੀ) ਦੇ ਮਹਾਂਵਾਕਾਂ ਦੁਆਰਾ ਹੀ ਸ੍ਰੀਮਾਨ ਪੁਜਾਰ ਗੁਰਦੇਵ ਸੰਤ 'ਹਰੀ' ਜੀ ਨੂੰ ਰੂਹਾਨੀ ਗਿਆਨ ਦਾ ਪ੍ਰਕਾਸ਼ ਹੋਇਆ ਸੀ। ਇਸਤੋਂ ਬਾਅਦ 'ਜੀਵਨ-ਮੁਕਤੀ' ਦੇ ਅਨੰਦ ਨੂੰ ਮਾਣਦੇ ਹੋਏ, ਸ਼ਰੀਰ ਦੇ ਪਾਲੱਬਧ ਰੂਪੀ ਭੋਗਾਂ ਦੀ ਸਮਾਪਤੀ ਤੱਕ ਕੇਵਲ ਪਰਉਪਕਾਰ ਹਿੱਤ ਹੀ ਅਨੇਕਾਂ ਪਿੰਡਾਂ, ਸ਼ਹਿਰਾਂ, ਡੋਰਿਆਂ, ਗੁਰਦੁਆਰਿਆਂ, ਆਸਰਮਾਂ, ਜੰਗਲਾਂ, ਬੋਲਿਆਂ ਚ ਵਿਚਰਦੇ ਰਹੇ। ਆਖਿਰ ਇਸ ਸਦੈਵੀ ਅਨੰਦ ਨੂੰ 'ਸੋਇ ਸਰੂਪ' ਜਾਣਦੇ ਅਤੇ ਮਾਣਦੇ ਹੋਏ, ਗੁਰੂ ਦਸ਼ਮੇਸ਼ ਜੀ ਦੇ ਚਰਨਾਂ ਦੀ ਛੋਹ ਪ੍ਰਾਪਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਟਿਕਾਣਾ ਕੀਤਾ। ਇਸ ਅਨੰਦ ਦੀ ਪੂਰੀ ਵਿੱਚ ਠਹਿਰ ਦੇਗਾਨ ਹੀ ਡਾ. ਸੁਰਜੀਤ ਸਿੰਘ ਜੀ ਦਾ ਆਪ ਜੀ ਨਾਲ ਮੇਲ ਹੋਇਆ। ਡਾ. ਸਾਹਿਬ ਜੀ ਜੋ ਕਿ ਆਪ ਜੀ ਦੇ ਅਨਿੰਨ ਸੇਵਕ ਬਣ ਗਏ ਸਨ ਨੇ ਅਤਿਅੰਤ ਨਿਮ੍ਰਤਾ ਅਤੇ ਪੇਮ ਸਹਿਤ ਲਗਾਤਾਰ ਬੇਨਤੀਆਂ ਕਰ-ਕਰ ਕੇ, ਆਪ ਜੀ ਨੂੰ

8 ਮਾਰਚ, ਸੰਨ 1952 ਈ. ਵਾਲੇ ਦਿਨ ਆਪਣੇ ਨਿਵਾਸ 46-ਰਣਜੀਤ ਰੋਡ, ਜਲੰਧਰ ਵਿਖੇ ਲੈ ਆਏ। ਇੱਥੋਂ ਆ ਕੇ ਸੰਤ ਜੀ ਨੇ ਰੋਜ਼ਾਨਾ ਸਤਿਸੰਗ ਸ਼ੁਰੂ ਕਰ ਦਿੱਤਾ ਅਤੇ ਅਨੇਕਾਂ ਸਤਿਸੰਗੀ ਆਪ ਜੀ ਦੇ ਸਰਪਾਲੂ ਬਣ ਗਏ। ਕਈ ਪ੍ਰਮੀ ਜੋ ਵਿਦੇਸ਼ਾਂ ਵਿੱਚ ਰਹਿੰਦੇ ਸਨ, ਉਨ੍ਹਾਂ ਦੀਆਂ ਬੇਨਤੀਆਂ ਪ੍ਰਵਾਨ ਕਰਕੇ, ਆਪ ਜੀ ਨੇ ਬਰਤਾਨੀਆ, ਫਰਾਂਸ, ਕੈਨੇਡਾ ਅਤੇ ਅਮਰੀਕਾ ਦਾ ਪਰਉਪਕਾਰੀ ਦੌਰਾ ਵੀ ਕੀਤਾ। ਇਉਂ ਦੇਸ਼-ਵਿਦੇਸ਼ ਵਿੱਚ ਵਿਚਰ ਕੇ ਬੇਸ਼ੇਤ ਜੀਵਾਂ ਦਾ ਕਲਿਆਣ ਕਰਦੇ ਹੋਏ ਆਖਿਰ ਜਦੋਂ ਸ਼ਰੀਰ ਦੇ ਪ੍ਰਾਲੱਭਧ ਭੋਗ ਪੂਰੇ ਹੋਣ ਤੇ ਆਏ ਤਾਂ 3 ਜਨਵਰੀ ਸੰਨ 1985 ਈ. ਨੂੰ 'ਬ੍ਰਾਹਮ ਸੂਰਪ' ਹੁੰਦੇ ਹੋਏ ਵੀ 'ਬ੍ਰਾਹਮ ਨਾਲ ਅਭੇਦ' ਹੋ ਗਏ ਯਾਨੀ ਸ਼ਰੀਰ ਤਿਆਗ ਕੇ ਅਪਣੇ ਸਦਾ ਸੰਗ ਰਹਿਣ ਵਾਲੇ ਪ੍ਰੀਤਮ ਦੇ ਸਦੈਵੀ ਮਿਲਾਪ ਰੂਪੀ ਅਨੰਦ ਵਿੱਚ ਲੀਨ ਹੋ ਗਏ। ਇਉਂ ਪੂਰਨ ਸੰਤਾਂ-ਮਹਾਂਪੁਰਖਾਂ ਦੇ ਮਿਲਾਪ ਨਾਲ, 'ਨਿੱਤ-ਮੁਕਤ' ਪਦ ਵਿੱਚ ਇਸਥਿਤ ਹੋ ਗਏ। ਸਦਾ ਲਈ ਜਨਮ-ਮਰਨ ਦੇ ਚੱਕਰ ਤੋਂ ਛੁੱਟ ਕੇ ਅਪਣੀ ਜੀਵਨ ਯਾਤਰਾ ਨੂੰ ਸਫਲ ਕਰ ਗਏ। ਅਜਿਹੇ ਮਹਾਂਪੁਰਖ ਪ੍ਰਤੀ ਹੀ ਗੁਰਬਾਣੀ ਦਾ ਫੁਰਮਾਨ ਹੈ -

ਸਫਲ ਸਫਲ ਭਈ ਸਫਲ ਜਾਤ੍ਰਾ॥ ਆਵਣ ਜਾਣ ਰਹੇ ਮਿਲੇ ਸਾਧਾ॥

#### ਵਿਸ਼ੇਸ਼ ਨੋਟ :-

1. ਸੰਤ 'ਹਰੀ' ਜੀ ਨੇ ਆਪਣਾ ਕੋਈ ਵੀ ਉੱਤਰਾਧਿਕਾਰੀ ਨਹੀਂ ਸੀ ਬਾਹਿਆ।
2. ਆਪ ਜੀ ਦੇ ਅਨਿੰਨ ਸੇਵਕ ਡਾ. ਸੁਰਜੀਤ ਸਿੰਘ ਜੀ ਸੰਤ ਜੀ ਦੇ ਅੰਮ੍ਰਿਤ ਬਚਨ ਨੂੰ 'ਅਮਰ ਵਸਤੂ' ਨਾਮੀ ਗ੍ਰੰਥ ਰੂਪ ਵਿੱਚ ਛਪਵਾ ਕੇ ਜਗਿਆਸੂਆਂ ਨੂੰ ਮੁਫਤ ਵੰਡਣ ਦੀ ਅਮੇਲਕ ਸੇਵਾ ਨਿਭਾਉਂਦੇ ਰਹੇ।
3. ਡਾ. ਸਾਹਿਬ ਜੀ ਦੇ ਨਿਵਾਸ-ਸਥਾਨ ਜਲੰਧਰ ਵਿਖੇ ਸਾਲ ਵਿੱਚ ਤਿਨ ਸਤਿਸੰਗ-ਸਮਾਰਾਮ ਕਰਵਾਏ ਜਾਂਦੇ ਹਨ-
  - i) 8 ਮਾਰਚ ਨੂੰ ਜਿਸ ਦਿਨ ਸੰਤ ਜੀ ਇੱਥੋਂ ਪਹਿਲੀ ਵਾਰ ਸੰਨ 1952 ਈ. ਵਿੱਚ ਪਹਾਡੇ ਸਨ।
  - ii) ਜੁਲਾਈ ਮਹੀਨੇ ਵਿੱਚ ਗੁਰੂ-ਪੁੰਨਿਆਂ ਵਾਲੇ ਦਿਨ ਜਿਸ ਨੂੰ ਗੁਰੂ ਬਿਆਸ ਪੂਜਾ ਜਾਂ ਗੁਰੂ ਪੂਜਾ ਦਾ ਦਿਨ ਵੀ ਕਿਹਾ ਜਾਂਦਾ ਹੈ।
  - iii) ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਤੇ ਬਿਕਮੀ ਸੰਮਤ ਮੁਤਾਬਿਕ (ਪੋਹ ਸੁਦੀ ਸੱਤਵੀਂ) ਨੂੰ ਕੀਤਾ ਜਾਂਦਾ ਹੈ।

- ਸੰਤ ਜੋਧ ਸਿੰਘ

28 ਜਨਵਰੀ, 2012 (ਬਸੰਤ ਪੰਚਮੀ)

ਰਿਸ਼ੀਕੇਸ਼।